

## ਸੰਪਾਦਕੀ

ਡਾ. ਜਗਜੀਤ ਸਿੰਘ

ਦਸੰਬਰ ਦਾ ਮਹੀਨਾ ਗੁਰੂ ਗੋਬਿੰਦ ਸਿੰਘ ਜੀ ਦੇ ਮਹਾਨ ਕਾਰਜਾਂ ਅਤੇ ਅਦੁੱਤੀ ਕੁਰਬਾਨੀਆਂ ਨੂੰ ਯਾਦ ਕਰਨ ਦਾ ਸਮਾਂ ਹੈ। ਗੁਰੂ ਮਹਾਰਾਜ ਜੀ ਦੇ ਆਦਰਸ਼ਾਂ ਨੂੰ ਯਾਦ ਕਰਕੇ ਸਰਬ ਮਨੁੱਖਤਾ ਨੇ ਸੇਧ ਪ੍ਰਾਪਤ ਕਰਨੀ ਹੈ। ਆਪ ਜੀ ਨੂੰ ਸਰਬਸਦਾਨੀ ਕਹਿ ਕੇ ਯਾਦ ਕੀਤਾ ਜਾਂਦਾ ਹੈ ਕਿਉਂਕਿ ਆਪ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਨਿਰਮਲ ਪੰਥ ਅਰਥਾਤ ਸਤਿ ਦੇ ਮਾਰਗ ਤੇ ਚਲਿਆਂ ਅਤੇ ਪੁਰੀ ਤਰ੍ਹਾਂ ਪਹਿਗਾ ਦਿੰਦਿਆਂ ਆਪਣੇ ਪਿਤਾ, ਮਾਤਾ, ਪਿਆਰੇ ਸਾਹਿਬਜ਼ਾਦੇ, ਅਨੰਦਪੁਰ ਸਾਹਿਬ ਦੀ ਸ਼ਾਨ੍ਹ ਸੌਂਕਤ ਸਭ ਕੁਝ ਕੁਰਬਾਨ ਕਰ ਦਿਤਾ। ਇਸ ਦੇ ਬਾਵਜੂਦ ਆਪ ਜੀ ਦੀ ਸੁਰਤਿ ਅਡੋਲ ਪ੍ਰਭੂ ਰਚਨਾ ਨਾਲ ਜੁੜੀ ਰਹੀ। ਆਪ ਜੀ ਅਕਾਲਪੁਰਖ ਨਾਲ ਅਭੇਦ ਇਕ ਮਹਾਨ ਗੁਰੂ, ਇਕ ਮਹਾਨ ਸੰਤ, ਇਕ ਮਹਾਨ ਜਰਨੈਲ ਸ਼੍ਰੋਮਣੀ ਬਾਣੀ ਰਚਤਾ, ਖਾਲਸੇ ਦੇ ਸਾਜ਼ਣਹਾਰੇ, ਸਰਬ ਮਨੁੱਖਤਾ ਦੇ ਰਹਿਬਰ, ਨੀਵਿਆਂ ਨੂੰ ਉਚਾ ਚੁਕਣ ਵਾਲੇ, ਸਾਰੀ ਮਨੁੱਖ ਜਾਤੀ ਨੂੰ ਪਿਆਰ ਕਰਨ ਵਾਲੇ ਪ੍ਰਮੇਸ਼ਰ ਰੂਪ ਅਦੁੱਤੀ ਸਖਸੀਅਤ ਦੇ ਮਾਲਕ ਸਨ।

ਸੰਮਤ 1723 ਪੋਹ ਸੁਦੀ ਸਤਵੀਂ ਦੇ ਸੁਭਾਗੇ ਦਿਨ ਪਟਨਾ ਸ਼ਹਿਰ ਵਿਖੇ ਆਪ ਜੀ ਦਾ ਪ੍ਰਕਾਸ਼ ਹੋਇਆ। ਇਸ ਨੂੰ ਰੈਸ਼ਨੀ ਦੇ ਰੂਪ ਵਿਚ ਪ੍ਰਕਾਸ਼ਮਾਨ ਹੁੰਦਾ ਘੜਾਮ ਦੇ ਸੁਫੀ ਫਕੀਰ ਭੀਖਣਸ਼ਾਹ ਨੇ ਸਮਾਪੀ ਵਿਚ ਅਨੁਭਵ ਕੀਤਾ ਅਤੇ ਇਸ ਵਲੀ ਦੇ ਦਰਸ਼ਨ ਦੀਦਾਰਾਂ ਲਈ ਪਟਨੇ ਵਲ ਤੁਰ ਪਿਆ। ਜਦੋਂ ਤਿੰਨ ਮਹੀਨੇ ਦੇ ਬਾਲਕ ਗੋਬਿੰਦ ਰਾਇ ਨੇ ਦੋਹਾਂ ਕੁਜੀਆਂ ਤੇ ਹੱਥ ਰਖ ਦਿਤੇ ਤਾਂ ਪੀਰ ਭੀਖਣਸ਼ਾਹ ਸਮਝ ਗਿਆ ਕਿ ਆਪ ਜੀ ਸਾਰੀ ਮਨੁੱਖਤਾ ਦੇ ਸਾਂਝੇ ਪੀਰ ਪ੍ਰਗਟ ਹੋਏ ਹਨ। ਗੁਰੂ ਜੋਤੀ ਅਤੇ ਅਕਾਲਪੁਰਖ ਜੋਤੀ ਵਿਚ ਕੋਈ ਭੇਦ ਨਹੀਂ ਹੋਇਆ ਕਰਦਾ, ਗੁਰੂ ਪੂਰਨ ਪ੍ਰਮੇਸ਼ਰ ਰੂਪ ਹੁੰਦਾ ਹੈ, ਐਸਾ ਗੁਰਬਾਣੀ ਦਾ ਨਿਸ਼ਚਾ ਹੈ -

**ਗੁਰ ਗੋਵਿੰਦੁ ਗੋਵਿੰਦੁ ਗੁਰੂ ਹੈ ਨਾਨਕ ਭੇਦੁ ਨ ਭਾਈ।**

ਆਪ ਜੀ ਨੇ ਖਾਲਸੇ ਦੀ ਸਿਰਜਨਾ ਵੀ ਅਕਾਲ ਸਰੂਪ ਵਿਚ ਕੀਤੀ, ਬ੍ਰਹਮ ਨਾਲ ਅਭੇਦ ਖਾਲਸਾ ਗੁਰੂ ਰੂਪ ਪ੍ਰਮੇਸ਼ਰ ਦਾ ਰੂਪ ਹੀ ਹੁੰਦਾ ਹੈ -

**ਆਤਮ ਰਸ ਜਿਹ ਜਾਨਹੀ, ਸੌ ਹੈ ਖਾਲਸ ਦੇਵ।  
ਪ੍ਰਭ ਮਹਿ, ਮੋ ਮਹਿ, ਤਾਸ ਮਹਿ ਰੰਚਕ ਨਾਹਨ ਭੇਵ।**  
(ਸਰਬ ਲੋਹ ਗ੍ਰੰਥ)

ਆਪ ਜੀ ਬਾਲ ਅਵਸਥਾ ਵਿਚ ਜਦੋਂ ਅਨੰਦਪੁਰ ਸਾਹਿਬ ਹਰ ਤਰ੍ਹਾਂ ਦੀ ਵਿਦਿਆ ਅਤੇ ਕਲਾ ਕੌਸਲਤਾ ਵਿਚ ਨਿਪੁੰਨ ਹੋ ਰਹੇ ਸਨ ਤਾਂ ਕਸ਼ਮੀਰ ਦੇ ਮਜ਼ਲੂਮ ਪੰਡਤ ਫ਼ਰਿਆਦ ਲੈ ਕੇ ਪਿਤਾ ਗੁਰੂ ਤੇਗ ਬਹਾਦਰ ਪਾਸ ਪੁੱਜੇ। ਉਸ ਸਮੇਂ ਲੱਖਾਂ ਦੀ ਗਿਣਤੀ ਵਿਚ ਹਿੰਦੁ ਪਰਜਾ ਨੂੰ ਜਾਂ ਜਬਰੀ ਮੁਸਲਮਾਨ ਬਣਾਇਆ ਜਾ ਰਿਹਾ ਸੀ ਜਾਂ ਕਤਲ ਕਰ ਦਿਤਾ ਜਾਂਦਾ ਸੀ। ਇਸ ਜੁਲਮ ਨੂੰ ਠਲ੍ਹ ਪਾਉਣ ਲਈ ਆਪ ਜੀ ਨੇ ਪਿਤਾ ਗੁਰੂ ਤੇਗ ਬਹਾਦਰ ਦੀ ਕੁਰਬਾਨੀ ਦੇਣੀ ਪ੍ਰਵਾਨ

ਕੀਤੀ। ਆਪ ਜੀ ਕੁਝ ਸਮੇਂ ਲਈ ਪਾਉਂਟਾ ਸਾਹਿਬ ਵਿਚਰੇ ਜਿਥੇ ਆਪ ਜੀ ਨੇ ਸਿਕਲੀਗਰਾਂ ਅਤੇ ਹੋਰ ਆਮ ਜਾਤੀਆਂ ਦੇ ਲੋਕਾਂ ਨੂੰ ਸ਼ਸਤਰਬੱਧ ਕੀਤਾ, ਫੌਜੀ ਟ੍ਰੈਨਿੰਗ ਦਿਤੀ, ਨਵਾਂ ਸਾਹਿਤ ਰਚਿਆ, ਬਾਣੀ ਰਚੀ, ਲੇਖਕ, ਵਿਦਵਾਨ, ਕਵੀ ਜਨਾਂ ਦੀਆਂ ਸਭਾਵਾਂ ਲਗਾਈਆਂ, ਪੁਰਾਤਨ ਭਾਰਤੀ ਸਾਹਿਤ ਦੇ ਉਲੱਥੇ ਕਰਵਾਏ ਅਤੇ ਵਿਸਰ ਚੁਕੀ ਮਹਾਨ ਭਾਰਤੀ ਸਭਿਆਤਾ ਤੋਂ ਲੋਕਾਂ ਨੂੰ ਵਿਦਿਤ ਕਰਵਾਇਆ। ਏਥੇ ਹੀ ਭੰਗਾਣੀ ਦੇ ਯੁੱਧ ਵਿਚ ਆਪ ਜੀ ਨਵੇਂ ਸਜੇ ਸੰਤ ਸਿਪਾਹੀ ਗੁਰਸਿੱਖਾਂ ਨੇ ਪਹਾੜੀ ਰਾਜਿਆਂ ਦੀ ਸੈਨਾ ਦਾ ਮਾਣ ਤੋਝਿਆ।

1699 ਦੀ ਵਿਸਥਾਰੀ ਨੂੰ ਅਨੰਦਪੁਰ ਸਾਹਿਬ ਵਿਖੇ ਆਪ ਜੀ ਨੇ ਖਾਲਸੇ ਦੀ ਸਿਰਜਨਾ ਕਰਕੇ ਮਨੁੱਖਤਾ ਦੇ ਇਤਿਹਾਸ ਵਿਚ ਇਕ ਨਵਾਂ ਮੌਜੂਦ ਲਿਆਂਦਾ। ਹਜ਼ਾਰਾਂ ਵਰਿਅਤਾਂ ਦੇ ਜੁਲਮ ਦੀ ਮਾਰੀ ਗਰੀਬ ਨਿਤਾਣੀ, ਨਿਮਾਣੀ ਨੀਵੀਂ ਸਮਝੀ ਜਾਂਦੀ ਜਨਤਾ ਨੂੰ ਅੰਮ੍ਰਿਤ ਦੀ ਦਾਤ ਬਖਸ਼ ਕੇ ਉਚੀ ਅਵਸਥਾ ਵਿਚ ਬਰਾਬਰ ਦੇ ਪੱਧਰ ਤੇ ਲੈ ਆਂਦਾ, ਉਨ੍ਹਾਂ ਵਿਚ ਨਵੀਂ ਰੂਹ ਭਰੀ, ਨਵਾਂ ਜਨਮ ਬਖਸ਼ਿਆ ਅਤੇ ਇਸ ਨੂੰ ਖਾਲਸਾ ਅਕਾਲ ਪੁਰਖ ਕੀ ਫੌਜ ਹੋਣ ਦਾ ਮਾਣ ਬਖਸ਼ਿਆ। ਉਚ ਨੀਚ ਜਾਤ ਪਾਤ, ਅਮੀਰੀ ਗਰੀਬੀ, ਰੰਗ ਰੂਪ ਦੇ ਸਭ ਭੇਦ ਬਤਮ ਕਰਕੇ ਉਪਦੇਸ਼ ਦਿਤਾ, ‘ਮਾਨਸ ਕੀ ਜਾਤਿ ਸਭੈ ਏਕੇ ਹੀ ਪਹਿਚਾਨਬੋ।’ ਪੰਜ ਪਿਆਰਿਆਂ ਤੋਂ ਅੰਮ੍ਰਿਤ ਦੀ ਦਾਤ ਮੰਗੀ ‘ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ’ ਦੀ ਬਿਲਕੁਲ ਇਕ ਨਵੀਂ ਅਤੇ ਨਰੋਈ ਪ੍ਰਬਾਦ ਕਾਇਮ ਕੀਤੀ।

ਖਾਲਸੇ ਦੇ ਆਦਰਸ਼ ਕੀ ਹਨ? ਇਸ ਸੰਬੰਧੀ ਰਤਵਾੜਾ ਸਾਹਿਬ ਦੇ ਮਹਾਂਪੁਰਸ਼ ਬੜੀ ਦਿਲ ਟੁੰਬਵੀਂ ਸ਼ਬਦਾਵਲੀ ਵਿਚ ਲਿਖਦੇ ਹਨ - ਰਿਸੀਆਂ ਮੁਨੀਆਂ ਤੋਂ ਉਚੇ ਜੀਵਨ ਵਾਲਾ ਜੋ ਭੁੱਲ ਕੇ ਕਦੇ ਫਿੱਕਾ ਨਾ ਬੋਲਦਾ ਹੋਵੇ, ਕਿਸੇ ਨੂੰ ਸਰਾਪ ਨਾ ਦਿੰਦਾ ਹੋਵੇ, ਕਿਸੇ ਨਾਲ ਵੈਰ ਨਾ ਕਰਨ ਵਾਲਾ, ਸਰਬੱਤ ਦਾ ਭਲਾ ਮੰਗਣ ਵਾਲਾ ਇਕ ਆਦਰਸ਼ ਗੁਰੂ ਮਹਾਰਾਜ ਨੇ ਪ੍ਰਗਟ ਕੀਤਾ, ਜਿਸ ਆਦਰਸ਼ਾਗੀ ਨੂੰ ਖਾਲਸਾ ਕਿਹਾ ਗਿਆ। ਵਾਹਿਗੁਰੂ ਜੀ ਦੀ ਸਾਜ਼ੀ ਹੋਈ ਦੁਨੀਆਂ ਵਿਚ ਅਤਿ ਉਤਮ ਆਦਰਸ਼ ਖਾਲਸੇ ਦੇ ਰੂਪ ਵਿਚ ਪ੍ਰਗਟ ਕੀਤਾ। ਜੋ ਵਾਹਿਗੁਰੂ ਜੀ ਦਾ ਹੋ ਗਿਆ, ਉਸ ਦੀ ਕਦੇ ਵੀ ਹਾਰ ਨਹੀਂ ਹੁੰਦੀ ਕਿਉਂਕਿ ਉਸ ਦੀ ਪਿੱਠ ਉਪਰ ਸਦਾ ਹੀ ਕੋੜਾਂ ਬਹਿਮੰਡਾਂ ਦੇ ਮਾਲਕ ਦੀ ਦਿਸ਼ਟੀ ਰਹਿੰਦੀ ਹੈ। ਉਸ ਦੀ ਪਰਮ ਸੌਤਾ ਜਾਗਤ ਜੋਤ ਖਾਲਸੇ ਵਿਚ ਵਿਦਮਾਨ ਹੋਈ। ਖਾਲਸਾ ਸੰਸਾਰ ਨੂੰ ਸੁੱਖ-ਸ਼ਾਂਤੀ, ਇਨਸਾਫ਼ ਦਿਵਾਉਣ ਵਾਲਾ, ਨਿਮਾਣੀਆਂ ਨਿਤਾਣੀਆਂ ਦਾ ਸਹਾਰਾ ਮਨੁੱਖ ਰੂਪ ਵਿਚ ਪ੍ਰਗਟ ਹੋਇਆ। ਮਨੁੱਖ ਦੇ ਅੰਦਰੋਂ ਕੁਗੀਤਾਓਂ, ਘਿਨੌਣੀਆਂ ਉਣਤਾਈਆਂ ਨੂੰ ਕੱਢ ਕੇ ਆਤਮਾ ਵਰਗੀ ਅਮਰ ਜੋਤ ਅੰਦਰੋਂ ਹੀ ਪ੍ਰਗਟ ਕਰਕੇ ਇਸ ਨੂੰ ਆਤਮ ਰਸੀਆ ਬਣਾ ਦਿਤਾ। ਇਹ ਜੀਵਨ ਐਨਾ ਮਨਮੋਹਣਾ ਅਤੇ ਪਿਆਰਾ ਸੀ ਕਿ ਇਸ ਦੇ ਅੰਦਰੋਂ ਪਿਆਰ ਦੀ ਫੁਹਾਰ ਦੀ ਠੰਢਕ ਮਹਿਸੂਸ ਕਰਕੇ ਨਿਆਸਰਿਆਂ ਨੂੰ ਆਸਰਾ ਮਿਲਦਾ ਸੀ, ਨਿਉਟਿਆਂ ਨੂੰ ਓਟ ਦਾ ਝਲਕਾ ਵਜਦਾ ਸੀ, ਨਿਤਾਣੀਆਂ

ਨੂੰ ਤਾਣ ਮਿਲਦਾ ਸੀ ਅਤੇ ਜੀਵਨ ਵਿਚ ਉਤਸ਼ਾਹ ਭਰ ਜਾਂਦਾ ਸੀ। (ਆਤਮ ਮਾਰਗ ਦਸੰਬਰ, 1999 ਪੰਨਾ 26-27)

ਜਿਵੇਂ ਝੁਠ ਨੂੰ ਸੱਚ ਅਤੇ ਜ਼ਲਮ ਨੂੰ ਨਿਆਂ ਨਹੀਂ ਭਾਉਂਦਾ ਤਿਵੈਂ ਹੀ ਗੁਰੂ ਮਹਾਰਾਜ ਜੀ ਦੇ ਧਰਮੀ ਕੌਤਕ ਅਧਰਮੀਆਂ ਨੂੰ ਅਖਰਨ ਲੱਗੇ, ਪਹਾੜੀ ਰਾਜਿਆਂ ਅਤੇ ਮੁਗਲ ਸੈਨਾ ਨੇ ਅਨੁਦਪੁਰ ਨੂੰ ਆ ਘੇਰਿਆ। ਐਸੇ ਲਗਭੇਂਗ 14 ਹਮਲੇ ਗੁਰੂ ਜੀ ਦੇ ਸੰਤ ਸਿਪਾਹੀਆਂ ਨੇ ਪਹਿਲਾਂ ਪਛਾੜ ਦਿਤੇ ਸੀ ਪਰ ਆਖਰੀ ਆਕਰਮਣ ਵਿਚ ਬਹੁਤ ਭਾਰੀ ਸੈਨਿਕ ਤਾਕਤ ਸ਼ਾਮਲ ਸੀ - 22 ਧਾਰ ਦੀ ਸਾਰੀ ਸੈਨਾ, ਅੰਰਗਜ਼ੇਬ ਦੀ ਬੇਪਨਾਹ ਫੌਜ ਅਤੇ ਜਹਾਦ ਦੇ ਭਰਮ ਵਿਚ ਅਣਗਿਣਤ ਲੁਟੇਰੇ, ਕੁਲ ਦਸ ਲੱਖ ਦੀ ਗਿਣਤੀ ਦੱਸੀ ਜਾਂਦੀ ਹੈ। ਦੂਜੇ ਬੰਨੇ ਨਵੇਂ ਸਜੇ ਖਾਲਸੇ ਦੀ ਨਾ ਵੱਡੀ ਗਿਣਤੀ ਸੀ, ਨਾ ਹੀ ਸਸ਼ਤਰਾਂ ਅਤੇ ਅੰਨ ਦਾ ਭੰਡਾਰ। ਪਰ ਅੰਦਰ ਗੁਰੂ ਪਿਆਰ ਅਤੇ ਧਰਮ ਯੁੱਧ ਦਾ ਚਾਅ ਸੀ। ਖਾਲਸਾ ਫੌਜ ਨੇ ਪ੍ਰੰਤੁ ਕਰ ਦਿਖਾਇਆ ਕਿ ਖਾਲਸੇ ਦਾ ਇਕ ਯੋਧਾ ਸਵਾ ਲੱਖ ਦੇ ਬਰਾਬਰ ਹੈ-

**ਚਿੜੀਓਂ ਸੇ ਮੈਂ ਬਾਜ ਤੁੜਾਊਂ,  
ਸਵਾ ਲਾਖ ਸੇ ਏਕ ਲੜਾਊਂ।  
ਤਬੇ ਗੋਬਿੰਦ ਸਿੰਘ ਨਾਮ ਕਹਾਊਂ॥**

ਆਖਰ ਗੀਤਾ ਅਤੇ ਕੁਰਾਨ ਦੀ ਜਾਮਨੀ ਤੇ ਆਪ ਨੇ 20 ਦਸੰਬਰ 1704 ਈ. ਦੀ ਰਾਤ ਨੂੰ ਕਿਲ੍ਹਾ ਛੱਡ ਦਿਤਾ। ਪਰ ਅਧਰਮੀਆਂ ਦੀਆਂ ਝੂਠੀਆਂ ਸੌਹਾਂ ਇਕ ਫੇਰਬ ਸੀ, ਧੋਖਾ ਸੀ। ਸਰਸੇ ਦੇ ਕੰਢੇ ਤਕ ਯੁੱਧ ਹੁੰਦਾ ਰਿਹਾ। ਇਥੇ ਇਕ ਕਮਾਲ ਦੀ ਘਟਨਾ ਵਾਪਰੀ। 7 ਪੋਹ ਦਾ ਅੰਮ੍ਰਿਤ ਵੇਲਾ ਸੀ। ਆਪ ਜੀ ਨੇ ਦੀਵਾਨ ਸਜਾ ਕੇ ਆਸਾ ਜੀ ਦੀ ਵਾਰ ਦਾ ਕੀਰਤਨ ਅੰਰੰਭ ਦਿਤਾ। ਇਹ ਬੇਮਿਸਾਲ ਅਡੋਲਤਾ ਅਤੇ ਉਚੀ ਸੁਰਤਿ ਦੀ ਅਦੁੱਤੀ ਮਿਸਾਲ ਹੈ। ਸਰਸਾ ਨੂੰ ਪਾਰ ਕਰਨ ਸਮੇਂ ਆਪ ਜੀ ਦਾ ਪਰਿਵਾਰ ਖੇਰੂ ਖੇਰੂ ਹੋ ਗਿਆ। 22 ਦਸੰਬਰ ਨੂੰ ਚਮਕੌਰ ਦੀ ਕੱਚੀ ਗੜ੍ਹੀ ਪੁੰਜਾਂ। ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਅਤੇ ਬਾਬਾ ਜੂਝਾਰ ਸਿੰਘ ਆਪ ਜੀ ਦੇ ਸੰਗ ਸਨ। ਅਣਗਿਣਤ ਫੌਜਾਂ ਨੇ ਗੜ੍ਹੀ ਨੂੰ ਆ ਘੇਰਿਆ। ਸਾਰਾ ਦਿਨ ਘਮਸਾਨ ਦਾ ਯੁੱਧ ਹੁੰਦਾ ਰਿਹਾ। ਮਰਜ਼ੀਵੜੇ ਸਿੰਘ ਛੋਟੀਆਂ ਟੋਲੀਆਂ ਬਣਾ ਕੇ ਗੁਰੂ ਮਹਾਰਾਜ ਦੀ ਅਸੀਸ ਲੈ ਕੇ ਸਵਾ ਸਵਾ ਲੱਖ ਨਾਲ ਜੂਝਦੇ ਸ਼ਹੀਦੀਆਂ ਪ੍ਰਾਪਤ ਕਰਦੇ ਰਹੇ। ਇਸ ਘਟਨਾ ਬਾਰੇ ਮਹਾਪੁਰਸ਼ ਆਪਣੀ ਸ਼ਕਤੀਸ਼ਾਲੀ ਕਲਮ ਰਾਹੀਂ ਲਿਖਦੇ ਹਨ, “ਗੜ੍ਹੀ ਵਿਚੋਂ ਮੀਲਾਂ ਤਕ ਇਕ ਵਿਸ਼ਾਲ ਲਸ਼ਕਰ ਨਜ਼ਰ ਆਉਂਦਾ ਸੀ। ਐਉਂ ਲਗਦਾ ਸੀ ਜਿਵੇਂ ਫੌਜਾਂ ਦਾ ਹੜ੍ਹ ਆਇਆ ਹੋਇਆ ਹੈ ਅਤੇ ਸਾਰੇ ਹੀ ਗੜ੍ਹੀ ਤਕ ਪੁੰਚਣ ਲਈ ਇਕ ਦੂਜੇ ਤੋਂ ਕਾਹਲੇ ਸਨ। 25 ਸਿੰਘਾਂ ਨੇ ਦੁਪਹਿਰ ਤਕ ਬੜੀ ਬਹਾਦਰੀ ਨਾਲ ਯੁੱਧ ਕੀਤਾ। ਸੂਰਜ ਢਲਣਾ ਸ਼ੁਰੂ ਹੋਇਆ, ਉਹ ਪੁਰਜਾ ਪੁਰਜਾ ਕੱਟ ਕੇ ਸ਼ਹਾਦਤ ਪ੍ਰਾਪਤ ਕਰ ਗਏ ਪਰ ਕਮਾਲ ਇਹ ਸੀ ਕਿ ਕੋਈ ਵੀ ਬੇਦਿਲ ਨਹੀਂ ਹੋਇਆ ਅਤੇ ਕਿਸੇ ਨੇ ਵੀ ਸ਼ਸਤਰ ਨਹੀਂ ਸੁਟਿਆ। ਆਖਰੀ ਦਮ ਤਕ ਸ਼ਸਤਰ ਚਲਾਉਂਦੇ ਰਹੇ। ਇਸ ਪਿਛੋਂ ਸਾਹਿਬਜ਼ਾਦਾ ਅਜੀਤ ਸਿੰਘ ਜਿਨ੍ਹਾਂ ਦੀ ਸਰੀਰਕ ਉਮਰ 18 ਕੁ ਸਾਲ ਦੀ ਸੀ, ਆਪ ਨੇ ਗੁਰੂ ਮਹਾਰਾਜ ਤੋਂ ਆਗਿਆ ਮੰਗੀ ਕਿ ਪਾਤਿਸ਼ਾਹ! ਮੈਨੂੰ

ਵੀ ਆਪਣਾ ਸਰੀਰ ਇਸ ਮਨੁੱਖਤਾ ਦੀ ਰਾਖੀ ਲਈ ਕੀਤੇ ਜਾ ਰਹੇ ਮਹਾਨ ਯੁੱਧ ਵਿਚ ਜੂਝ ਕੇ ਸਫਲ ਕਰਨ ਦੀ ਆਗਿਆ ਬਖਸ਼ੇ। ਗੁਰੂ ਮਹਾਰਾਜ ਜੀ ਨੇ ਪ੍ਰਸੰਨਤਾ ਨਾਲ ਆਗਿਆ ਦਿਤੀ, ਆਪਣੇ ਹੱਥੀਂ ਸਸ਼ਤਰ ਸਜਾਏ, ਸਾਹਿਬ ਅਜੀਤ ਸਿੰਘ ਘੜੇ ਤੇ ਸਵਾਰ ਹੋਏ ਅਤੇ ਪੰਜ ਸਿੰਘ ਲੈ ਕੇ ਇਸ ਠਾਠਾਂ ਮਾਰਦੇ ਦੁਸ਼ਮਣ ਦਲ ਵਿਚ ਆ ਦਾਖਲ ਹੋਏ। ਉਸ ਵੇਲੇ ਦਾ ਦ੍ਰਿਸ਼ ਪਿਆਰ ਵਾਲੇ ਕਵੀ ਯੋਗੀ ਅੱਲਾ ਯਾਰ ਖਾਨ ਨੇ ਇਉਂ ਰੂਪਮਾਨ ਕੀਤਾ ਹੈ -

**ਗੋਬਿੰਦ ਕੇ ਦਿੱਲਦਾਰ ਕਿਲ੍ਹੇ ਸੇ ਨਿਕਲ ਆਏ।  
ਵਹੁ ਦੇਖੀਏ ਸਰਕਾਰ ਕਿਲ੍ਹੇ ਸੇ ਨਿਕਲ ਆਏ।  
ਘੜੇ ਪੈ ਹੋ ਅਸਵਾਰ ਕਿਲ੍ਹੇ ਸੇ ਨਿਕਲ ਆਏ।  
ਲੇ ਹਾਥ ਮੈਂ ਤਲਵਾਰ ਕਿਲ੍ਹੇ ਸੇ ਨਿਕਲ ਆਏ।  
ਕਿਆ ਵਸਫ ਹੋ ਉਸ ਤੇਰਾ ਕਾ ਇਸ ਤੇਰੇ ਜੂਬਾਨ ਸੇ।  
ਵਹੁ ਮਿਆਨ ਸੇ ਨਿਕਲੀ ਨਹੀਂ ਨਿਕਲੀ ਯੋਹ ਵਹਾਂ ਸੇ।**  
**ਸ਼ਾਰਗੁ**

ਸਾਹਿਬ ਅਜੀਤ ਸਿੰਘ ਦੀ ਸਸ਼ਤਰ ਵਿਦਿਆ ਨੂੰ ਦੇਖ ਕੇ ਦੁਸ਼ਮਣ ਵੀ ਅਸ਼-ਅਸ਼ ਕਰ ਰਿਹਾ ਹੈ ਕਿਉਂਕਿ ਐਨੀ ਫੁਰਤੀ ਨਾਲ ਤਲਵਾਰ ਚਲ ਰਹੀ ਸੀ, ਕੱਟ ਰਹੀ ਸੀ ਕਿ ਨਿਗ੍ਰਾ ਵੀ ਸਾਥ ਨਹੀਂ ਦੇ ਰਹੀ, ਬਿਜਲੀ ਦੀ ਚਾਲ ਤੋਂ ਘੱਟ ਇਨ੍ਹਾਂ ਦੀ ਚਾਲ ਨਹੀਂ ਸੀ।

ਇਤਿਹਾਸ ਦਸਦਾ ਹੈ ਕਿ ਇਨ੍ਹਾਂ ਛੇਅਂ ਨੇ 150 ਦੇ ਕਰੀਬ ਜ਼ਾਲਮਾਂ ਨੂੰ ਸਦਾ ਦੀ ਨੀਂਦ ਆਪਣੀ ਤਲਵਾਰ ਦੀ ਛੋਹ ਦੇ ਕੇ ਸੁਲਾ ਦਿਤਾ। ਉਸ ਵੇਲੇ ਸਾਰੇ ਨਿਯਮ ਤੋੜਦੇ ਹੋਏ ਦੁਸ਼ਟ ਫੌਜ ਦੇ ਜਵਾਨ ਇਨ੍ਹਾਂ ਉਪਰ ਟੁਟ ਪਏ। ਸਾਹਿਬਜ਼ਾਦਾ ਅਜੀਤ ਸਿੰਘ ਜੀ ਇਕੱਲੇ ਹੀ ਬਹੁਤ ਦੂਰ ਤਕ ਯੁੱਧ ਕਰਦੇ ਨਿਕਲ ਗਏ। ਅੰਤ ਇਸ ਤਰ੍ਹਾਂ ਇਕ ਮਹਾਨ ਘੇਰੇ ਵਿਚ ਫਸੇ ਹੋਏ ਹਨ ਜਿਵੇਂ ਅਭਿਮਨਯੁੰ ਮਹਾਂਭਾਰਤ ਦੇ ਯੁੱਧ ਵਿਚ ਚਕਰਵਿਹੂ ਨੂੰ ਤੋੜਨ ਲਈ ਮਹਾਨ ਕਿਲੇ ਬੰਦੀ ਵਿਚ ਫਸ ਗਿਆ ਸੀ ਪਰ ਬਾਹਰ ਨਾ ਨਿਕਲ ਸਕਿਆ। ਸਾਹਿਬਜ਼ਾਦਾ ਅਜੀਤ ਸਿੰਘ ਜੀ ਦੀ ਤਲਵਾਰ ਟੁੱਟ ਗਈ ਅਤੇ ਇਕ ਸੰਜੋਹ ਪਹਿਨੇ ਹੋਏ ਮੁਗਲ ਸਿਪਾਹੀ ਨੂੰ ਬਰਛੀ ਮਾਰੀ, ਉਹ ਸੰਜੋਹ ਚੀਰ ਕੇ ਹੱਡੀਆਂ ਵਿਚ ਫਸ ਗਈ ਅਤੇ ਸਸ਼ਤਰ ਹੀਣੇ ਹੋ ਕੇ ਸ਼ਹੀਦ ਹੋ ਗਏ। ਉਹ ਆਪਣੇ ਪਵਿੱਤਰ ਸਰੀਰ ਦਾ ਬਲੀਦਾਨ ਦੇ ਕੇ ਅਮਰਾਪੁਰੀ ਵਿਚ ਪ੍ਰਵੇਸ਼ ਹੋ ਗਏ।

ਉਨ੍ਹਾਂ ਦੇ ਯੁੱਧ ਨੇ ਗੜ੍ਹੀ ਵਿਚ ਬਾਕੀ ਰਹਿੰਦੇ ਸਿੰਘਾਂ ਨੂੰ ਬਹੁਤ ਹੀ ਉਤਸ਼ਾਹ ਦਿਤਾ ਹੋਇਆ ਸੀ। ਜਿਹੜੇ ਸਿੰਘ ਬਾਕੀ ਰਹਿ ਗਏ ਸਨ ਉਨ੍ਹਾਂ ਵਿਚ ਸਾਹਿਬਜ਼ਾਦਾ ਜੂਝਾਰ ਸਿੰਘ 14 ਸਾਲ ਦੇ ਗੁਰੂ ਦਸ਼ਮੇਸ਼ ਪਿਤਾ ਜੀ ਦੇ ਲਾਡਲੇ ਪੁੰਤਰ ਭੀ ਸਨ, ਉਹ ਅੱਗੇ ਵਧੇ ਅਤੇ ਉਨ੍ਹਾਂ ਨੇ ਕਿਹਾ ਕਿ ਪਿਤਾ ਜੀ! ਵੀਰ ਮੇਰਾ ਸ਼ਹਾਦਤ ਪ੍ਰਾਪਤ ਕਰ ਚੁਕਿਆ ਹੈ, ਮੈਂ ਉਸ ਤੋਂ ਪਿਛੇ ਨਹੀਂ ਰਹਿਣਾ। ਭਾਵੇਂ ਮੇਰੀ ਸਰੀਰਕ ਉਮਰ ਛੋਟੀ ਹੈ ਪਰ ਆਪ ਦੀ ਬਖਸ਼ੀ ਸ਼ਕਤੀ ਰਾਹੀਂ ਮੇਰੇ ਵਿਚ ਅਥਾਹ ਬਲ ਪ੍ਰਵੇਸ਼ ਕਰ ਗਿਆ ਹੈ। ਮੈਨੂੰ ਯੁੱਧ ਕਰਨ ਦੀ ਆਗਿਆ ਦੇਵੇ। ਗੁਰੂ ਮਹਾਰਾਜ ਜੀ ਨੇ ਪਿੱਠ ਉਪਰ ਥਾਪੀ ਦਿਤੀ ਅਤੇ ਛੋਟੇ ਛੋਟੇ ਸਸ਼ਤਰ ਕਮਰਕਸੇ ਵਿਚ ਸਜਾਏ। ਛੋਟੀ ਤਲਵਾਰ ਤੇ ਕਮਾਨ ਦੇ ਕੇ ਪਿਤਰੀ ਪਿਆਰ ਦਿਤਾ। ਘੜੇ ਤੇ ਸਵਾਰ ਕਰਾ ਕੇ

ਪੰਜ ਸਿੰਘ ਨਾਲ ਦਿਤੇ ਅਤੇ ਕਿਹਾ ਬੇਟਾ! ਅੱਜ ਨਿਆਂ ਅਤੇ ਅਨਿਆਂ ਦਾ ਯੁੱਧ ਹੈ, ਇਹ ਸਾਡੇ ਸ਼ਹੀਦ ਹੋ ਜਾਣ ਨਾਲ ਖਤਮ ਨਹੀਂ ਹੋ ਜਾਣਾ। ਇਹ ਲੰਮਾ ਯੁੱਧ ਹੈ, ਅਧਰਮ ਉਤੇ ਵਿਜੈ ਪ੍ਰਾਪਤ ਕਰਨੀ ਹੈ, ਜਾਓ! ਤੁਸੀਂ ਵੀ ਇਸ ਮਹਾਨ ਕਾਰਜ ਵਿਚ ਆਪਣੇ ਸਰੀਰ ਦੀ ਅਹੁਤੀ ਪਾਓ। ਪਿਆਰਿਓ! ਕਿੱਡਾ ਦਰਦਨਾਕ ਦਿਸ਼ ਹੈ ਜਿਸ ਨੂੰ ਅਸੀਂ ਦੇਖ ਤਾਂ ਕੀ ਸਕਣਾ ਸੀ, ਸੁਣ ਵੀ ਨਹੀਂ ਸਕਦੇ। ਪਿਆਰੇ ਪਿਤਾ ਜਿਸ ਨੇ ਕੋਈ ਮੁਲਕ ਨਹੀਂ ਸੀ ਦਬਾਉਣਾ, ਨਾ ਕਿਸੇ ਦਾ ਗਜ ਹੀ ਖੋਣਾ ਸੀ ਕੇਵਲ ਦੁਖੀਆਂ ਦੇ ਦੁਖ ਦੂਰ ਕਰਨ ਲਈ ਸੰਸਾਰ ਵਿਚ ਨਿਆਂ ਲਿਆਉਣ ਲਈ ਆਪਣੇ ਸਾਰੇ ਸੁਖ ਦਾਓ ਉਪਰ ਲਾਏ ਹੋਏ ਸਨ। ਅੱਜ ਉਨ੍ਹਾਂ ਦਾ ਪਿਆਰਾ ਪ੍ਰਤੀਤ 14 ਸਾਲ ਦਾ ਮਹਾਨ ਜੰਗ ਵਿਚ ਪ੍ਰਵੇਸ਼ ਕਰਨ ਵਾਲਾ ਹੈ। ਪਿਤਾ ਦੇ ਅੱਖਾਂ 'ਚੋਂ ਜਲ ਨਹੀਂ ਜਾ ਰਿਹਾ। ਆਪ ਪਸੰਨ ਹੋ ਕੇ ਪਿੱਠ ਉਪਰ ਥਾਪੀ ਦੇ ਰੋਹਨ, ਗਲਵੱਕੜੀ ਵਿਚ ਲੈ ਕੇ ਉਚਾ ਚੁਕ ਕੇ ਪਿਆਰ ਦਿਤਾ, ਮੱਥਾ ਚੁਮਿਆ, ਥਾਪੀ ਦਿਤੀ ਅਤੇ ਕਿਹਾ ਕਿ ਇਸ ਅਜਾਦੀ ਦੇ ਘੱਲ ਵਿਚ ਤੂੰ ਵੀ ਆਪਣੀ ਅਹੁਤੀ ਦੇ। ਸੰਸਾਰ ਵਿਚ ਜੋ ਆਇਆ ਹੈ ਉਸ ਨੇ ਜਾਣ ਹੀ ਹੈ। ਤੂੰ ਉਹ ਪਦਵੀ ਪ੍ਰਾਪਤ ਕਰ ਜਿਥੇ ਵੱਡੇ-ਵੱਡੇ ਜਤੀ, ਯੋਗੀ, ਦਾਨੀ ਨਹੀਂ ਪੁੱਚ ਸਕਦੇ। ਉਸ ਸਾਰੀ ਅਵਸਥਾ ਨੂੰ ਯੋਗੀ ਅੱਲਾ ਯਾਰ ਜੀ ਨੇ ਅੱਖਾਂ ਵਿਚ ਰੂਪਮਾਨ ਕਰਦਿਆਂ ਆਂਕਿਤ ਕੀਤਾ ਹੈ -

**ਭਰਾਈ ਸੀ ਆਵਾਜ਼ ਮੈਂ ਬੋਲੇ ਗੁਰੂ ਗੋਬਿੰਦ ਸਿੰਘ।  
ਪਾਲਾ ਹੈ ਤੁਮੋਂ ਨਾਜ਼ ਸੇ ਬੋਲੇ ਗੁਰੂ ਗੋਬਿੰਦ ਸਿੰਘ।  
ਰੋਕਾ ਨਹੀਂ ਆਗਾਜ਼ ਸੇ ਬੋਲੇ ਗੁਰੂ ਗੋਬਿੰਦ ਸਿੰਘ।  
ਇਸ ਨੰਨ੍ਹੇ ਸੇ ਜਾਨ ਬਾਜ਼ ਸੇ ਬੋਲੇ ਗੁਰੂ ਗੋਬਿੰਦ ਸਿੰਘ।  
ਲੋਂ! ਆਉ ਤੱਨ ਪਾਕ ਪੈ ਹਥਿਆਰ ਸਜਾ ਦੇ।  
ਛੋਟੀ ਸੀ, ਕਮਾਂ-ਨੰਨ੍ਹੀ ਸੀ ਤਲਵਾਰ ਸਜਾ ਦੇ।**

#### ਸ਼ੇਅਰ੧੦੮

ਸੂਰਜ ਦੇ ਛਪਾਓ ਤਕ ਇਸ ਛੋਟੇ ਵਜੂਦ ਨੇ ਉਹ ਕਮਾਲ ਕੀਤਾ, ਜਿਸ ਦੀ ਸੁਦੀਆਂ ਤਕ ਪੁਸੰਸਾ ਹੁੰਦੀ ਰਹੇਗੀ। ਅਸੀਂ ਤੁਲਨਾ ਨਹੀਂ ਕਰਦੇ ਪਰ ਇਕ ਗੱਲ ਕਹਿਣੀ ਕੁਥਾਂ ਨਹੀਂ ਹੋਵੇਗੀ ਕਿ ਸ੍ਰੀ ਰਾਮ ਚੰਦਰ ਜੀ ਦੀ ਲੰਕਾ ਦੀ ਲੜਾਈ ਵਿਚ ਸ੍ਰੀ ਲਛਮਣ ਜੀ ਮੁਰਛਤ ਹੋ ਗਏ। ਉਸ ਵੇਲੇ ਸ੍ਰੀ ਰਾਮ ਚੰਦਰ ਜੀ ਦੀ ਬਿਰਹੁੰ ਦੀ ਤਸਵੀਰ ਜੋ ਰਾਮਾਇਣ ਵਿਚ ਖਿਚੀ ਗਈ ਹੈ ਉਸ ਵੇਲੇ ਸ੍ਰੀ ਰਾਮ ਚੰਦਰ ਜੀ ਨੇ ਤਾਂ ਬੈਰਾਗਮਈ ਹੋਣਾ ਹੀ ਸੀ, ਪੜ੍ਹਨ ਵਾਲੇ ਦੇ ਨੇਤਰਾਂ ਵਿਚੋਂ ਵੀ ਜਲ ਦੀਆਂ ਧਾਰਾਂ ਵਹਿ ਤੁਰਦੀਆਂ ਹਨ। ਇਸੇ ਤਰ੍ਹਾਂ ਅਭਿਮਨਯੋਗ ਦੇ ਯੁੱਧ ਵਿਚ ਸ਼ਹੀਦ ਹੋ ਜਾਣ ਪਿਛੋਂ, ਪੰਜੇ ਪਾਂਡਵ ਕ੍ਰਿਸ਼ਣ ਮਹਾਨ ਦੇ ਦਿਲਾਸਾ ਦੇਣ ਤੇ ਵੀ ਸ਼ਾਂਤ ਨਹੀਂ ਹੁੰਦੇ, ਬੱਚਿਆਂ ਵਾਂਗੂ ਵਿਛੋੜੇ ਵਿਚ ਰੋ ਰਹੇ ਹਨ। ਵਸ਼ਿਸ਼ਟ ਜੀ ਜੋ ਸ੍ਰੀ ਰਾਮ ਚੰਦਰ ਜੀ ਦੇ ਅਧਿਆਤਮਕ ਗੁਰੂ ਸਨ, ਸੌਂ ਪੁਤਰਾਂ ਦੇ ਮਰਨ ਦਾ ਵਿਛੋੜਾ ਨਾ ਸਹਿਣ ਕਰਦੇ ਹੋਏ ਸਤਿਲੁਜ ਵਿਚ ਪ੍ਰਾਣ ਛੱਡਣ ਲਈ ਆਏ ਪਰ ਦਰਿਆ ਸੌਂ ਧਾਰਾਂ ਵਿਚ ਹੋ ਕੇ ਵਗਣ ਲਗ ਗਿਆ ਅਤੇ ਸਤਦ੍ਰਵ ਕਹਾਇਆ। ਪਰ ਧੰਨ ਸਨ ਗੁਰੂ ਗੋਬਿੰਦ ਸਿੰਘ ਜੀ ਮਹਾਨ, ਆਪ ਦੀ ਉਸ ਵੇਲੇ ਦੀ ਹਾਲਤ ਨੂੰ

ਰੂਪਮਾਨ ਕਰਦਿਆਂ ਇਸੇ ਕਵੀ ਨੇ ਲਿਖਿਆ ਹੈ -

**ਯਾਕੂਬ ਕੋ ਯੁਸ਼ਫ ਕੇ ਬਿਛੜਨੇ ਨੇ ਰੁਲਾਇਆ,  
ਸਾਬਰ ਕੋਈ ਕੰਮ ਐਸਾ ਰਸੂਲੁੰ ਮੈਂ ਹੈ ਆਇਆ।  
ਕਟਵਾ ਕੇ ਪਿਸਰ ਚਾਰ ਇਕ ਅਂਸੂੰ ਨ ਗਿਰਾਇਆ,  
ਰੁਤਬਾ ਗੁਰੂ ਗੋਬਿੰਦ ਸਿੰਘ ਨੇ ਰਿਸ਼ੀਓਂ ਕਾ ਬੜਾਇਆ।**  
(ਅਮਰ ਜੋਤਾਂ ਪੰਨਾ 11-14)

ਪੰਜ ਸਿੰਘਾਂ ਦਾ ਹੁਕਮ ਮੰਨ ਕੇ ਆਪ ਮਾਛੀਵਾੜੇ ਤੋਂ ਹੁੰਦੇ ਰਾਏ ਕੱਲੇ ਪਾਸ ਰਾਏਕੋਟ ਪਹੁੰਚੇ। ਇਥੇ ਹੀ ਗੁਰੂ ਮਹਾਨ ਜੀ ਨੇ ਛੋਟੇ ਸਾਹਿਬਜ਼ਾਦਿਆਂ ਦੀ ਖਬਰ ਲਿਆਉਣ ਲਈ ਮਾਹੀ ਨੂੰ ਸਰਹੰਦ ਭੇਜਿਆ। ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹੀਦੀ ਬਾਰੇ ਮਹਾਂਪੁਰਸ਼ਾਂ ਨੇ, 'ਅਮਰ ਜੋਤਾਂ' ਵਿਚ ਬੜੀ ਦਿਲ-ਟੰਬਵੀ ਸ਼ਬਦਾਵਲੀ ਵਿਚ ਲਿਖਿਆ ਹੈ ਜਿਸ ਨੂੰ ਪੜ੍ਹ ਕੇ ਅੱਖਾਂ ਸੇਜਲ ਹੋ ਜਾਂਦੀਆਂ ਹਨ। ਆਪ ਜੀ ਲਿਖਦੇ ਹਨ, - 'ਸਾਹਿਬਜ਼ਾਦਿਆਂ ਅਤੇ ਮਾਤਾ ਜੀ ਦੀ ਸ਼ਹੀਦੀ ਬਾਰੇ ਸੁਣ ਕੇ ਰਾਏ ਕੱਲਾ ਅਤੇ ਹੋਰ ਜੋ ਗੁਰੂ ਮਹਾਨ ਜੀ ਦੀ ਹਜੂਰੀ ਵਿਚ ਬੈਠੇ ਸਨ ਉਨ੍ਹਾਂ ਦੀਆਂ ਅੱਖਾਂ ਵਿਚ ਐਨਾ ਜਲ ਵਹਿ ਤੁਰਿਆ ਕਿ ਰੁਕਣ ਵਿਚ ਹੀ ਨਾ ਆਵੇ। ਗੁਰੂ ਮਹਾਨ ਜੀ ਨੇ ਕਿਹਾ ਵਾਹਿਗੁਰੂ ਜੀ ਦੀ ਨੇਤ ਹੈ ਜਿਸ ਨੂੰ ਅਸੀਂ ਭਾਵੀ ਆਖਦੇ ਹਾਂ, ਇਹ ਤਾਂ ਜੋ ਕਝ ਹੋਣਾ ਹੈ ਉਹ ਹੋ ਕੇ ਰਹਿੰਦਾ ਹੈ, ਭਾਵੇਂ ਵੱਡਾ ਹੋਵੇ, ਭਾਵੇਂ ਛੋਟਾ ਹੋਵੇ ਭਾਵੀ ਵਰਤਦੀ ਹੀ ਹੈ। ਉਸ ਮਾਹੀ ਨੇ ਦਸਿਆ ਕਿ ਸੱਚੇ ਪਾਤਸ਼ਾਹ! ਆਪ ਦੇ ਪਾਸ ਰਹਿਣ ਵਾਲਾ ਸੇਵਾਦਾਰ ਗੰਗਾ, ਖੇੜੀ ਵਾਲਾ, ਬੇਈਮਾਨ ਹੋ ਗਿਆ ਅਤੇ ਉਸ ਨੇ ਜੋ ਧਨ ਮਾਤਾ ਗੁਜਰੀ ਜੀ ਪਾਸ ਸੀ ਉਹ ਲੁਕਾ ਲਿਆ। ਇਥੇ ਹੀ ਉਸ ਨੇ ਬਸ ਨਹੀਂ ਕੀਤੀ, ਮੁਰਿਡੇ ਖਬਰ ਭੇਜ ਕੇ ਮਾਤਾ ਜੀ ਤੇ ਸਾਹਿਬਜ਼ਾਦਿਆਂ ਨੂੰ ਗਿਫਤਾਰ ਕਰਾ ਦਿਤਾ। ਮਾਤਾ ਜੀ ਦੀ ਗੋਦੀ ਵਿਚ ਸਾਹਿਬਜ਼ਾਦੇ ਜਿਨ੍ਹਾਂ ਦੀ ਉਮਰ 5-7 ਸਾਲ ਦੀ ਦੱਸੀ ਜਾਂਦੀ ਹੈ, ਉਹ ਲੇਟੇ ਹੋਣੇ ਸਨ ਅਤੇ ਮਾਤਾ ਜੀ ਨਾਲ ਗੱਲਬਾਤ ਕਰ ਰਹੇ ਸਨ ਕਿ ਮਾਤਾ ਜੀ! ਪਿਤਾ ਗੁਰੂ ਜੀ ਦਾ ਕੀ ਹਾਲ ਹੈ, ਭਰਾਤਾ ਕਿਥੇ ਹੋਣੇ ਨੇ? ਆਪਾਂ ਇਥੇ ਕਿਥੇ ਆਏ ਹਾਂ? ਮਾਤਾ ਜੀ ਉਨ੍ਹਾਂ ਨੂੰ ਸੁਖਮਨੀ ਸਾਹਿਬ ਦੀ ਬਾਣੀ ਸੁਣਾ ਕੇ ਸਮਝਾ ਰਹੇ ਸਨ ਕਿ ਬੇਟਿਓਂ! ਸੰਸਾਰ ਨਾਸ਼ਵੰਤ ਹੈ ਇਥੇ ਵਾਹਿਗੁਰੂ ਜੀ ਦਾ ਹੁਕਮ ਵਰਤ ਰਿਹਾ ਹੈ। ਪ੍ਰਾਣੀ ਨਾਮ ਜਪਣ ਅਤੇ ਸਤਿ ਦੇ ਮਾਰਗ ਤੇ ਦਿੜ੍ਹਤਾ ਨਾਲ ਚਲਣ ਲਈ ਆਇਆ ਹੈ ਜਿਸ ਦੇ ਫਲਸਰੂਪ ਇਸ ਦੀ ਸਮਾਈ ਆਪਣੇ ਅਮਰ ਸਰੂਪ ਆਤਮਾ ਅਤੇ ਸਚਖੰਡ ਵਿਚ ਹੋ ਜਾਂਦੀ ਹੈ, ਸਤਿ ਦੇ ਮਾਰਗ ਤੇ ਚਲਦਿਆਂ ਆਪਣਾ ਬਲਦਾਨ ਦੇ ਦੇਣਾ। ਮਹਾਨ ਜੀਵਨ ਦੇ ਹਿੱਸੇ ਹੀ ਆਇਆ ਕਰਦਾ ਹੈ। ਤੁਹਾਡੇ ਪਿਤਾ ਦੀ ਚਾਦਰ ਬਿਨਾਂ ਦਾਗ ਤੋਂ ਹੈ। ਮੈਨੂੰ ਨਹੀਂ ਲਗਦਾ ਕਿ ਇਹ ਸਾਨੂੰ ਇਥੋਂ ਛਡ ਦੇਣ, ਹੋ ਸਕਦਾ ਹੈ ਸਾਨੂੰ ਇਹ ਇਸਲਾਮ ਵਿਚ ਆਉਣ ਲਈ ਕਹਿਣ। ਤੁਸੀਂ ਆਪਣੇ ਪਿਤਾ ਦੀ ਚਾਦਰ ਨੂੰ ਦਾਗ ਨਹੀਂ ਲਾਉਣਾ ਅਤੇ ਸਾਬਤ ਕਦਮ ਰਹੇ ਕੇ ਸੰਸਾਰ ਤੋਂ ਜਾਣਾ ਹੈ। ਦਾਦੀ ਮਾਂ ਨੇ ਬੱਚਿਆਂ ਨੂੰ ਸਮਝਾਇਆ ਕਿ ਇਹ ਲੋਕ ਮਹਾਂ ਅੰਧਕਾਰ ਵਿਚ ਹਨ। ਇਹ ਕਹਿੰਦੇ ਹਨ, ਆਪਣਾ ਧਰਮ (ਬਾਕੀ ਪੰਨਾ 39 ਤੋਂ)

## ਅਬਿਨਾਸ਼ੀ ਜੋਤ

ਸੰਤ ਵਰਿਆਮ ਸਿੰਘ ਜੀ  
ਬਾਨੀ ਤੇ ਮੁਖੀ ਵਿ. ਗੁ. ਰੂ. ਮਿਸ਼ਨ

(ਲੜੀ ਜੋੜਨ ਲਈ ਦੇਖੋ, ਨਵੰਬਰ ਅੰਕ, ਪੰਨਾ - 55)

ਸੋ ਇਸ ਤਰ੍ਹਾਂ ਦਸ਼ਮੇਸ਼ ਪਿਤਾ ਜੀ ਕਹਿੰਦੇ ਦੇਖੋ ਪ੍ਰੇਮੀਓ! ਜਿਥੇ ਹਰੀ ਦਾ ਜਸ ਹੁੰਦਾ ਹੈ ਉਥੇ ਸਾਰੇ ਦੇਵਤੇ ਹੁੰਦੇ ਹਨ, ਉਹ ਵੀ ਹਰੀ ਦਾ ਜਸ ਸੁਣਨ ਲਈ ਆਉਂਦੇ ਹਨ। ਦੂਸਰਾ ਜਿਹੜਾ ਪ੍ਰਭੂ ਦਾ ਪਿਆਰਾ ਹੈ, ਬੰਦਰੀ ਕਰਦਾ ਹੈ, ਨਾਮ ਜਪਦਾ ਹੈ ਉਨ੍ਹਾਂ ਨੂੰ ਦੇਵਤਾ ਵੀ ਟੋਲ੍ਹਦੇ ਫਿਰਦੇ ਹਨ ਕਿ ਕਿਥੇ ਕੋਈ ਰੱਬ ਦਾ ਪਿਆਰਾ ਸਤਿਸੰਗ ਕਰਦਾ ਹੋਵੇ, ਸਾਨੂੰ ਪਤਾ ਲੱਗੇ ਤੇ ਉਥੇ ਜਾ ਕੇ ਉਸ ਦੇ ਬਚਨ ਸੁਣੀਏ, ਉਸ ਦੇ ਦਰਸ਼ਨ ਕਰੀਏ। ਗੁਰੂ ਮਹਾਰਾਜ ਜੀ ਆਪਣੇ ਮੁਖਾਰਬਿੰਦ ਤੋਂ ਏਸ ਤਰ੍ਹਾਂ ਕਹਿੰਦੇ ਹਨ -

**ਧਾਰਨਾ - ਸ਼ਿਵ ਜੀ ਖੋਜਦੇ ਫਿਰਦੇ, ਬ੍ਰਹਮਗਿਆਨੀ ਨੂੰ - 2, 2.  
ਸ਼ਿਵ ਜੀ ਖੋਜਦੇ ਫਿਰਦੇ, ਬ੍ਰਹਮਗਿਆਨੀ ਨੂੰ - 2, 2.**

**ਬ੍ਰਹਮ ਗਿਆਨੀ ਕਉ ਖੋਜਹਿ ਮਹੇਸੂਰ॥  
ਨਾਨਕ ਬ੍ਰਹਮ ਗਿਆਨੀ ਆਪਿ ਪਰਮੇਸੂਰ॥ ਪੰਨਾ - 273  
ਜਿਨ੍ਹਾ ਨ ਵਿਸਰੈ ਨਾਮੁ ਸੇ ਕਿਨੇਹਿਆ॥  
ਭੇਦੁ ਨ ਜਾਣਹੁ ਮੂਲਿ ਸਾਂਈ ਜੇਹਿਆ॥ ਪੰਨਾ - 397**

ਹਰਿ ਕਾ ਸੇਵਕੁ ਸੋ ਹਰਿ ਜੇਹਾ॥  
ਭੇਦੁ ਨ ਜਾਣਹੁ ਮਾਣਸ ਦੇਹਾ॥  
ਜਿਉ ਜਲ ਤਰੰਗ ਉਠਹਿ ਬਹੁ ਭਾਤੀ  
ਫਿਰਿ ਸਲਲੈ ਸਲਲ ਸਮਾਇਦਾ॥ ਪੰਨਾ - 1076  
ਕਹਿੰਦੇ ਕਿਉਂਕਿ ਉਹ ਬੰਦਰੀ ਕਰਕੇ, ਨਾਮ ਜਪ ਕੇ -  
**ਸੋਈ ਫਿਰਿ ਕੈ ਤੂ ਭਾਇਆ ਜਾ ਕਉ ਕਹਤਾ ਅਉਕੁ॥  
ਪੰਨਾ - 1369**

ਤੂੰ ਆਪ ਹੀ ਪ੍ਰਮੇਸ਼ਰ ਹੋ ਗਿਆ। ਫੇਰ ਦਰਸ਼ਨ ਕਰਨ ਨੂੰ ਫਿਰਦੇ ਹਨ ਕਿ ਪ੍ਰਮੇਸ਼ਰ ਦੇ ਦਰਸ਼ਨ ਕਰੀਏ ਕਿਉਂਕਿ ਦੇਵਤਿਆਂ ਨੂੰ ਪ੍ਰਭੂ ਦੇ ਦਰਸ਼ਨ ਨਹੀਂ ਹੁੰਦੇ। ਰੋਜ਼ ਪੜ੍ਹਦੇ ਹਨ ਆਪਾਂ -

**ਏਕਾ ਮਾਈ ਸੁਗਤਿ ਵਿਆਈ ਤਿਨਿ ਚੇਲੇ ਪਰਵਾਣੁ॥  
ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ॥  
ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ॥  
ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ॥**  
(ਜਪੁਜੀ ਸਾਹਿਬ)

ਕਹਿੰਦੇ ਤਿੰਨ ਦੇਵਤੇ ਨੇ ਵੱਡੇ - ਇਕ ਪੈਦਾ ਕਰਨ ਵਾਲਾ, ਇਕ ਰਿਜਕ ਦੇਣ ਵਾਲਾ ਤੇ ਇਕ ਮਾਰਨ ਵਾਲਾ। ਇਕ ਨੂੰ ਬ੍ਰਹਮਾ ਜੀ ਕਹਿੰਦੇ ਹਨ, ਦੂਜੇ ਨੂੰ ਵਿਸ਼ਨੂੰ ਜੀ ਤੇ ਤੀਜੇ ਨੂੰ ਸ਼ਿਵ ਜੀ। ਮਹਾਰਾਜ ਜੀ ਕਹਿੰਦੇ ਦੇਖੋ! ਹੁਕਮ ਵਿਚ ਚਲਦੇ ਹਨ ਓਹੀ ਕੰਮ ਕਰਦੇ ਹਨ। ਬ੍ਰਹਮਾ ਜਗਤ ਦੀ ਉਤਪਤੀ ਕਰ ਰਹੇ ਹਨ, ਇੱਕ-ਦੋ-ਚਾਰ ਨਹੀਂ, ਅਨੇਕਾਂ ਹਨ-

**ਕੋਟਿ ਬ੍ਰਹਮੇ ਜਗੁ ਸਾਜਣ ਲਾਏ॥ ਪੰਨਾ - 1156**

ਲੱਖਾਂ ਬਹਮਾ ਹਨ, ਪਰ ਉਹ ਨਿਰਕਾਰ ਦੇ ਦਰਸ਼ਨ ਨਹੀਂ ਕਰ ਸਕਦੇ। ਵਿਸ਼ਨੂੰ ਜੀ ਦਰਸ਼ਨ ਨਹੀਂ ਕਰ ਸਕਦੇ, ਸ਼ਿਵ ਜੀ ਦਰਸ਼ਨ ਨਹੀਂ ਕਰ ਸਕਦੇ।

**ਨਾਰਦ ਸੇ ਚਤੁਰਾਨਨ ਸੇ, ਰੁਮਨਾ ਰਿਖ ਸੇ,  
ਸਭ ਹੂ ਮਿਲਿ ਗਾਇਓ॥  
ਬੇਦ ਕਤੇਬ ਨ ਭੇਦ ਲਖਿਓ,  
ਸਭ ਹਾਰਿ ਪਰੇ ਹਰਿ ਹਾਥ ਨ ਆਇਓ॥  
ਪਾਇ ਸਕੈ ਨਹੀਂ ਪਾਰ ਉਮਾਪਤਿ,  
ਸਿੰਧ ਸਨਾਥ ਸੰਤਨ ਧਿਆਇਓ॥  
ਧਿਆਨ ਧਰੋ ਤਿਹ ਕੌ ਮਨ ਮੈਂ,  
ਜਿਹ ਕੌ ਅਮਿਤੋਜਿ ਸਭੈ ਜਗੁ ਛਾਇਓ॥**

(ਅਕਾਲ ਉਸਤਤਿ)

ਇਕ ਥਾਂ ਮਹਾਰਾਜ ਜੀ ਲਿਖਦੇ ਨੇ ਕਿ ਸ਼ਿਵ ਜੀ ਅਜੇ ਤੱਕ ਧਿਆਨ ਲਾਈ ਬੈਠਾ ਹੈ ਪਰ ਪ੍ਰਭੂ ਦੇ ਦਰਸ਼ਨ ਨਹੀਂ ਹੋ ਰਹੇ। ਫੇਰ ਪ੍ਰਭੂ ਦੇ ਦਰਸ਼ਨ ਕਰਨ ਵਾਸਤੇ ਜਿਹੜਾ ਬ੍ਰਹਮਗਿਆਨੀ ਆਪ ਹੀ ਪ੍ਰਮੇਸ਼ਰ ਹੈ -

**ਨਾਨਕ ਬ੍ਰਹਮ ਗਿਆਨੀ ਆਪਿ ਪਰਮੇਸੂਰ॥ ਪੰਨਾ - 273**

ਫੇਰ ਉਸ ਦੇ ਦਰਸ਼ਨ ਕਰਨ ਆਉਂਦੇ ਹਨ ਕਿ ਚਲੋ ਉਸ ਜੋਤ ਦੇ ਦਰਸ਼ਨ ਤਾਂ ਨਹੀਂ ਹੁੰਦੇ, ਸਰੀਰ ਵਿਚ ਦਰਸ਼ਨ ਕਰਾਂਗੇ, ਬਚਨ ਸੁਣਾਂਗੇ ਪ੍ਰਭੂ ਦੇ। ਖੋਜਦੇ ਫਿਰਦੇ ਹਨ। ਇਕ ਵਾਰੀ ਸ਼ਿਵ ਜੀ ਤੇ ਪਾਰਬਤੀ ਜਾ ਰਹੇ ਹਨ। ਜਾਂਦੇ-ਜਾਂਦੇ ਜਦੋਂ ਇਕ ਉਜਾੜ ਥਾਂ ਤੇ ਪਹੁੰਚੇ, ਝਾੜੀਆਂ ਉਗੀਆਂ ਹੋਈਆਂ ਹਨ ਤੇ ਜੰਗਲ ਬਣਿਆ ਹੋਇਆ ਹੈ। ਉਥੇ ਸ਼ਿਵ ਜੀ ਆਪਣੇ ਵਾਹਨ ਤੋਂ ਉਤਰ ਗਏ ਤੇ ਮੱਥੇ ਟੇਕਣੇ ਸ਼ੁਰੂ ਕਰ ਦਿਤੇ। ਜਦੋਂ ਦੌ-ਚਾਰ ਵਾਰੀ ਮਸਤਕ ਨਿਵਾਇਆ, ਪਾਰਬਤੀ ਦੇਖ ਰਹੀ ਹੈ ਕਿ ਇਥੇ ਨਾ ਤਾਂ ਕੋਈ ਦੇਹੁਰਾ ਹੈ, ਨਾ ਕੋਈ ਮੰਦਰ ਹੈ ਫੇਰ ਇਹ ਮੱਥਾ ਕਿਸ ਨੂੰ ਟੇਕੀ ਜਾਂਦੇ ਹਨ।

ਉਸ ਵੇਲੇ ਪਾਰਬਤੀ ਨੇ ਪੁਛਿਆ ਕਿ ਕਿਰਪਾ ਕਰਕੇ ਮਹਾਂਦੇਵ ਜੀ ਆਪ ਦੱਸੋ! ਇਥੇ ਸਾਹਮਣੇ ਕੁਝ ਨਜ਼ਰ ਤਾਂ ਆਉਂਦਾ ਨਹੀਂ, ਤੁਸੀਂ ਮੱਥਾ ਕਿਸਨੂੰ ਟੇਕਦੇ ਹੋ?

ਸ਼ਿਵ ਜੀ ਬੱਲੇ, “ਪਾਰਬਤੀ! ਬੜਾ ਸਮਾਂ ਹੋਇਆ ਇਥੇ ਇਕ ਪ੍ਰਮੇਸ਼ਰ ਦੇ ਧਿਆਰੇ ਨੇ, ਪ੍ਰਮੇਸ਼ਰ ਦੇ ਧਿਆਰ ਵਿਚ ਆਪਣੀ ਆਯੂ ਬਤੀਤ ਕੀਤੀ ਸੀ, ਉਸ ਦੇ ਸਦਕੇ ਕਣ-ਕਣ ਵਿਚੋਂ ਧਿਆਰ ਦੀ ਸੁਗੰਧੀ ਆ ਰਹੀ ਹੈ, ਮੈਂ ਉਸ ਨੂੰ ਨਮਸ਼ਕਾਰ ਕਰ ਰਿਹਾ ਹਾਂ ਕਿਉਂਕਿ ਇਹ ਪਵਿੱਤਰ ਸਥਾਨ ਹੈ, ਇਥੇ ਪ੍ਰਮੇਸ਼ਰ ਦਾ ਧਿਆਰਾ ਬੈਠਾ ਸੀ।”

ਸੋ ਮਹਾਰਾਜ ਜੀ ਕਹਿੰਦੇ ਕਿ ਉਹ ਦੇਖਦੇ ਫਿਰਦੇ ਹਨ, ਟੋਲ੍ਹਦੇ ਫਿਰਦੇ ਹਨ ਪ੍ਰਭੂ ਦੇ ਧਿਆਰਿਆਂ ਨੂੰ -

**ਆਤਮ ਰਸ ਜਿਹ ਜਾਨਗੀ, ਸੋ ਹੈ ਖਾਲਸ ਦੇਵ॥**

## ਪ੍ਰਭ ਮਹਿ, ਮੈਂ ਮਹਿ, ਤਾਸ ਮਹਿ, ਰੰਚਕ ਨਾਹਨ ਭੇਵ॥ (ਸਰਬ ਲੋਹ ਗ੍ਰੰਥ ਚੌ)

ਉਹ ਤਾਂ ਪ੍ਰਭੁ ਦਾ ਰੂਪ ਹੁੰਦੇ ਹਨ। ਵਾਹਿਗੁਰੂ ਜੀ ਕਹਿੰਦੇ ਕਿ ਜਿਹੜੇ ਮੇਰੇ ਬਣ ਜਾਂਦੇ ਹਨ, ਹਰ ਵਕਤ ਮੇਰਾ ਹੀ ਧਿਆਨ ਰੱਖਦੇ ਹਨ ਤੇ ਮੈਨੂੰ ਸਾਰੇ ਪਸਰਿਆ ਹੋਇਆ ਪਰੀਪੁਰਨ ਦੇਖਦੇ ਹਨ ਉਨ੍ਹਾਂ ਵਿਚ ਤੇ ਮੇਰੇ ਵਿਚ ਕੋਈ ਫਰਕ ਨਹੀਂ ਹੈ। ਤੁਸੀਂ ਐਉਂ ਸਮਝ ਲਓ ਕਿ ਮੈਂ ਨਿਰਾਕਾਰ ਹਾਂ, ਨਿਰਗੁਣ ਹਾਂ ਤੇ ਮੇਰੇ ਪਿਆਰੇ ਸਰਗੁਣ ਨੇ ਸੋ ਉਨ੍ਹਾਂ ਨੂੰ ਮੇਰਾ ਹੀ ਰੂਪ ਜਾਣੋ ਇਸ ਤਰ੍ਹਾਂ ਫੁਰਮਾਨ ਕਰਦੇ ਨੇ -

**ਧਾਰਨਾ - ਮੇਰਾ ਹੀ ਰੂਪ ਹੈ, ਮੇਰੇ ਹੀ ਬਣ ਗਏ ਜਿਹੜੇ -2, 2.**

**ਮੇਰੇ ਹੀ ਬਣ ਗਏ ਜਿਹੜੇ -2, 2.**

**ਮੇਰਾ ਹੀ ਰੂਪ ਹੈ,..... -2.**

**ਦਰਸਨ ਨਿਮਖ ਤਾਪ ਢ੍ਰੀ ਮੱਚਨ**

**ਪਰਸਤ ਮੁਕਤ ਕਰਤ ਗਿਰ ਕੂਪ॥**

**ਦਾਸ ਅਨਿੰਨ ਮੇਰੋ ਨਿਜ ਰੂਪ॥** ਪੰਨਾ - 1252

ਕਹਿੰਦੇ ਮੇਰਾ ਹੀ ਸਾਕਾਰ ਰੂਪ ਹੈ ਜਿਹੜੇ ਮੇਰੇ ਪਿਆਰੇ ਹਰ ਵਕਤ ਮੇਰੇ ਨਾਲ ਅਭੇਦ ਅਵਸਥਾ ਵਿਚ ਰਹਿੰਦੇ ਹਨ। ਉਨ੍ਹਾਂ ਦੇ ਚਰਨ ਪਰਸਣ ਨਾਲ ਗ੍ਰਹਿਸਤ ਦੇ ਅੰਧੇ ਖੂਹ ਵਿਚੋਂ ਪਾਣੀ ਮੁਕਤ ਹੋ ਜਾਂਦਾ ਹੈ।

**ਅਥ ਤਉ ਜਾਇ ਰਢੇ ਸਿੰਘਸਨਿ ਮਿਲ ਹੈ ਸਾਰਿਗਪਾਨੀ॥**

**ਰਾਮ ਕਬੀਰਾ ਏਕ ਭਏ ਹੈ ਕੋਇ ਨ ਸਕੈ ਪਛਾਨੀ॥**

**ਪੰਨਾ - 969**

ਕਬੀਰ ਸਾਹਿਬ ਕਹਿੰਦੇ ਹਨ, ਨਾ ਰਾਮ ਦਾ ਅਤੇ ਨਾ ਮੇਰਾ, ਪਤਾ ਹੀ ਨਹੀਂ ਲਗਦਾ। ਇਕੋ ਰੂਪ ਹੋ ਗਏ ਹਾਂ -

**ਆਤਮ ਰਸ ਜਿਹ ਜਾਨਹੀ, ਸੋ ਹੈ ਖਾਲਸ ਦੇਵ॥**

**ਪ੍ਰਭ ਮਹਿ, ਮੈਂ ਮਹਿ, ਤਾਸ ਮਹਿ, ਰੰਚਕ ਨਾਹਨ ਭੇਵ॥**

(ਸਰਬ ਲੋਹ ਗ੍ਰੰਥ ਚੌ)

ਕਹਿੰਦੇ ਭੋਗ ਜਿੰਨਾ ਵੀ ਫਰਕ ਨਹੀਂ ਹੁੰਦਾ। ਸੋ ਉਸ ਦੇ ਦਰਸ਼ਨ ਕਰਨ ਵਾਸਤੇ ਦੇਵਤੇ ਆਇਆ ਕਰਦੇ ਹਨ। ਸੋ ਦਸ਼ਮੇਸ਼ ਜੀ ਕਹਿੰਦੇ ਉਨ੍ਹਾਂ ਨੂੰ ਪੁਜਦੇ ਹੋ ? ਬੰਦਾ ਕਿਥੇ ਚਲਿਆ ਗਿਆ ? ਮਾਤਾ ਇਕ ਬਿਮਾਰੀ ਹੈ ਜਿਸ ਨੂੰ ਸੀਤਲਾ ਕਹਿੰਦੇ ਹਨ। ਅੰਗਰੇਜ਼ੀ ਵਿਚ small pox ਕਹਿੰਦੇ ਹਨ। ਹਿੰਦੋਸਤਾਨ ਦੇ ਲੋਕ ਮੰਨਦੇ ਸੀ, ਹੋਰ ਕੋਈ ਨਹੀਂ ਦੁਨੀਆ ਵਿਚ ਮੰਨਦਾ। ਜੇ ਮਾਤਾ ਨਿਕਲ ਆਵੇ ਫੇਰ ਦੌੜਦੇ ਸਨ। ਗਧਾ ਏਸ ਦਾ ਵਾਹਨ ਹੈ ਤੇ ਇਸ ਨੂੰ ਮੰਨਦੇ ਸਨ। ਬਾਹਰਲਿਆਂ ਨੇ ਨਾ ਮੰਨਿਆ ਉਹ ਕਹਿੰਦੇ ਫਜ਼ੂਲ ਬਾਤ ਹੈ, ਬਿਮਾਰੀ ਵੀ ਕਦੇ ਦੇਵਤਾ ਹੁੰਦੀ ਹੈ। ਅਮਰੀਕਾ ਵਾਲਿਆਂ ਨੇ ਖੋਜ ਕੀਤੀ world Health Organization (ਸੰਸਾਰ ਸਿਹਤ ਸੰਸਥਾ) ਨੇ। ਉਹ ਕਹਿੰਦੇ ਇਹ ਇਕ ਕੀਟਾਣੁ ਹੈ ਛੋਟਾ ਜਿਹਾ ਉਹ ਉਡ ਕੇ ਲਗਦਾ ਹੈ। ਸੋ ਮੀਲ ਤੇ ਵੀ ਜਾਂਦਾ ਹੈ, ਹਜ਼ਾਰ ਮੀਲ ਤੇ ਵੀ ਜਾਂਦਾ ਹੈ, ਦਸ-ਹਜ਼ਾਰ ਮੀਲ ਤੇ ਵੀ ਜਾਂਦਾ ਹੈ। ਜਾਂਦਾ ਕਾਹਦੇ ਨਾਲ ਲੱਗ ਕੇ ਹੈ, ਕਿਸੇ ਚੀਜ਼ ਨਾਲ ਲੱਗ ਕੇ ਜਾਂਦਾ ਹੈ। ਜੇ ਹਿੰਦੋਸਤਾਨ ਵਿਚ small pox ਫੈਲ ਜਾਵੇ ਅਤੇ ਇਥੋਂ ਤੰਦਰੁਸਤ ਬੰਦਿਆ ਨੇ ਜਹਾਜ਼ ਚੜ੍ਹਨਾ ਹੋਵੇ ਤਾਂ, ਉਨ੍ਹਾਂ ਦੇ ਕਪਦਿਆਂ ਨਾਲ ਲੱਗ ਕੇ ਚਲਿਆ ਜਾਏਗਾ।

ਪਹਿਲਾਂ-ਪਹਿਲਾਂ ਤਾਂ ਉਹ ਬਹੁਤ ਇਤਜ਼ਾਮ ਕਰਦੇ ਸਨ। ਜਾਣ ਸਮੇਂ ਰੋਗਾਣੂਆਂ ਤੋਂ ਸ਼ੁਧੀ ਕਰਨੀ, ਦਵਾਈਆਂ ਛਿੜਕਣੀਆਂ ਤਾਂ ਜਾ ਕੇ ਲੰਘਣ ਦਿੰਦੇ ਸਨ। ਕਹਿੰਦੇ ਤੁਹਾਡੇ ਦੇਸ਼ ਵਿਚ ਤਾਂ ਮਾਤਾ ਫੈਲੀ ਹੋਈ ਹੈ। ਫੇਰ ਇਨ੍ਹਾਂ ਨੇ ਇਕ ਟੀਕਾ ਕੱਢ ਲਿਆ ਤੇ ਉਹ ਟੀਕਾ ਸਾਰੀ ਦੁਨੀਆਂ ਵਿਚ ਹੀ ਲਾ ਦਿਤਾ ਤੇ ਨਾਲ ਇਹ ਵੀ ਕਹਿ ਦਿਤਾ ਕਿ ਹੁਣ ਕਦੇ ਵੀ ਮਾਤਾ ਨਹੀਂ ਨਿਕਲੇਗੀ। ਜੇ ਕਿਸੇ ਦੇ ਨਿਕਲੇ ਤਾਂ ਜਿਹੜਾ ਇਹ ਦਸੇਗਾ ਹਜ਼ਾਰ ਰੁਪਿਆ ਇਨਾਮ ਮੁੜ ਕੇ ਨਿਕਲੀ ਹੀ ਨਹੀਂ। ਸਾਡੇ ਲੋਕ ਇਹੋ ਜਿਹੇ ਨੇ ਮੁੜ ਕੇ ਫੇਰ ਉਸ ਨੂੰ ਯਾਦ ਕਰੀ ਜਾਂਦੇ ਹਨ।

ਮੈਂ ਇਕ ਦੀਵਾਨ ਲਾਉਣ ਜਾ ਰਿਹਾ ਸੀ, ਇਕ ਪਿੰਡ ਕੋਲੋਂ ਦੀ ਲੰਘਿਆ, ਦੁਭਰੀ ਪਿੰਡ ਸੀ ਉਹ। ਉਥੇ ਦੇਖਿਆ ਦੋ-ਦੋ ਇੱਠਾਂ ਜੋੜ ਕੇ ਹਰੇਕ ਦੇ ਥੱਲੇ ਇਕ ਦੀਵਾ ਰੱਖਿਆ ਹੋਇਆ ਹੈ। ਦੀਵਾਲੀ ਦੇ ਨੇੜੇ ਦੀ ਗੱਲ ਹੈ। ਅਸੀਂ ਕਿਹਾ ਕਿ ਭਾਈ, ਐਨੇ ਦੀਵੇ ਰੱਖੋ ਨੇ, ਇਹ ਤਾਂ 100-200 ਦੀਵਾ ਹੈ ਐਨਾ ਤੇਲ ਪਿਆ ਹੈ ਇਨ੍ਹਾਂ ਦੇ ਵਿਚ। ਇਹ ਕਿਉਂ ਰੱਖੇ ਹਨ ? ਕਹਿਣ ਲੱਗੇ ਜੀ! ਇਹ ਮਾਤਾ ਰਾਣੀ ਦੇ ਥਾਨ ਹਨ। ਦੀਵਾਨ ਨੇੜੇ ਹੀ ਸੀ ਮੈਂ ਕਿਹਾ ਕਿ ਤੁਸੀਂ ਮਾਤਾ ਨੂੰ ਯਾਦ ਕਰਦੇ ਹੋ ਕਿ ਫੇਰ ਆ ਜਾਵੇ, ਤੁਹਾਡੇ ਬੰਦਿਆਂ ਨੂੰ ਮਿਲ ਪਵੇ ਆ ਕੇ ? ਜਿਸ ਨੂੰ ਯਾਦ ਕਰੋਗੇ ਉਸ ਨੇ ਤਾਂ ਆਉਣਾ ਹੀ ਹੈ। ਤੁਸੀਂ ਛੱਡ ਦਿਓ ਖਹਿੜਾ। ਉਸ ਦਾ ਤਾਂ ਬਿਸਤਰਾ ਗੋਲ ਕਰਕੇ ਅਸਮਾਨੀ ਦੁਨੀਆਂ ਵਿਚ ਭੇਜ ਦਿਓ। ਹੁਣ ਦੁਨੀਆਂ ਵਿਚ ਨਹੀਂ ਰਹੀ। ਇਹ ਲਗਦੀ ਕਿਵੇਂ ਹੁੰਦੀ ਹੈ। ਇਹ ਇਕ viral disease (ਛੁਤ ਦੀ ਬੀਮਾਰੀ) ਹੈ। ਅੱਜ ਕੱਲ੍ਹ ਦੇ ਲੋਕ ਜਾਨਣ ਲੱਗ ਗਏ ਕਿ ਵਾਇਰਸ ਕੀ ਹੁੰਦੀ ਹੈ ? ਮੈਂ ਇਕ ਵਾਗੀ ਸੋਇਆਬੀਨ ਬੀਜੀ। ਉਸ ਦਾ ਪੱਤਾ ਪੀਲਾ ਹੋ ਗਿਆ। ਮੈਂ ਬੜਾ ਹੈਰਾਨ ਹੋਇਆ ਕਿ ਪਤਾ ਪੀਲਾ ਕਿਉਂ ਹੋ ਗਿਆ। ਉਹ ਯੂਨੀਵਰਸਿਟੀ ਦਾ ਬੀਜ ਸੀ ਤੇ ਨਾਲ ਮੈਨੂੰ ਪਤਾ ਸੀ ਕਿ ਉਹ reject (ਰੱਦ) ਕਰ ਦੇਣਗੇ ਕਿਉਂਕਿ ਪੱਤਾ ਪੀਲਾ ਹੋ ਚਲਿਆ। ਉਹ ਆਏ ਤੇ ਕਹਿੰਦੇ ਜੀ! ਇਹ ਸੋਇਆਬੀਨ ਤਾਂ ਕਿਸੇ ਕੰਮ ਦੀ ਨਹੀਂ ਰਹੀ ਇਸ ਦਾ ਤਾਂ ਪੱਤਾ ਪੀਲਾ ਹੋ ਗਿਆ।

ਮੈਂ ਕਿਹਾ, “ਇਹ ਹੋਇਆ ਕਿਉਂ ? ਮੈਨੂੰ ਇਹ ਦੱਸੋ।”

ਕਹਿੰਦੇ, “ਤਿੰਨ ਸੌ ਗਜ ਤੱਕ ਕਿਸੇ ਨੇ ਮਾਹ ਬੀਜੇ ਹੋਏ ਹਨ।” ਸਾਡੇ ਹੀ ਭਰਾ ਨੇ ਬੀਜੇ ਹੋਏ ਸਨ।

ਮੈਂ ਕਿਹਾ, “ਹਾਂ ! ਮਾਹ ਤਾਂ ਬੀਜੇ ਹੋਏ ਹਨ।”

ਕਹਿੰਦੇ, “ਉਥੋਂ ਉਡ ਕੇ ਬਿਮਾਰੀ ਆ ਜਾਂਦੀ ਹੈ।”

ਇਸੇ ਤਰ੍ਹਾਂ ਕਲਿਆਣ ਕਣਕ ਹੁੰਦੀ, ਉਸ ਦੇ ਪੱਤੇ ਲਾਲ ਹੋ ਜਾਂਦੇ ਸਨ, ਉਸ ਦੀ ਬੀਮਾਰੀ ਉਡ ਕੇ ਦੂਜੇ ਖੇਤਾਂ ਵਿਚ ਚਲੀ ਜਾਂਦੀ ਸੀ। ਜਦੋਂ ਮੈਂ ਬੀਜ ਬੀਜਣਾ ਤਾਂ ਉਨ੍ਹਾਂ ਨੇ ਇਹ ਸ਼ਰਤ ਰੱਖਣੀ ਕਿ ਸੌ ਗਜ ਤੱਕ ਕਿਸੇ ਹੋਰ ਦਾ ਖੇਤ ਬਿਮਾਰ ਨਾ ਹੋਵੇ। ਵਿਚਾਲੇ ਬੀਜਣੀ ਹੈ ਖੇਤਾਂ ਦੇ, ਸੌ ਗਜ ਛੱਡ ਕੇ ਇਹ ਮਾਤਾ ਇਕ ਛੁਤ ਦਾ ਰੋਗ ਹੁੰਦਾ ਹੈ, ਕਪਿੜਿਆਂ ਨਾਲ ਲੱਗ ਕੇ, ਚਿੱਠੀਆਂ ਨਾਲ ਲੱਗ ਕੇ। ਜਾਨਵਰਾਂ-ਪੰਡੀਆਂ

ਦੇ ਰਾਹੀਂ, ਹਵਾ ਦੇ ਰਾਹੀਂ ਸਾਰੀ ਦੁਨੀਆਂ ਵਿਚ ਫੈਲ ਸਕਦਾ ਹੈ। ਇਸ ਨੂੰ ਅਸੀਂ ਦੇਵਤਾ ਬਣਾ ਲਿਆ, ਦੇਵਤਾ ਬਣਾ ਕੇ ਪੁਜਣਾ ਸ਼ੁਰੂ ਕਰ ਦਿਤਾ। ਇਸ ਦੇ ਗੀਤ ਗਾਉਣੇ ਸ਼ੁਰੂ ਕਰ ਦਿਤੇ ਤੇ ਜਿਹੜੇ ਸੋਝੀ ਵਾਲੇ ਬੰਦੇ ਸਨ, ਉਹ ਕਹਿੰਦੇ ਤੁਸੀਂ ਏਸ ਨੂੰ ਮੰਨਦੇ ਹੋ? ਜਿਸ ਨੂੰ ਮੰਨੋਗੇ ਉਹ ਤਾਂ ਦਰਸ਼ਨ ਬਾਰ-ਬਾਰ ਦੇਖੇਗਾ। ਇਸ ਦਾ ਉਨ੍ਹਾਂ ਨੇ ਇਲਾਜ ਹੀ ਕੱਢ ਦਿਤਾ ਅਤੇ ਸੰਸਾਰ ਵਿਚ ਇਸਨੂੰ ਖਤਮ ਹੀ ਕਰ ਦਿਤਾ।

ਇਸੇ ਤਰ੍ਹਾਂ ਸੱਪ ਨੂੰ ਮੰਨਦੇ ਹਨ। ਮੈਂ ਬੜੀਆਂ ਕਹਾਣੀਆਂ ਸੁਣੀਆਂ ਹਨ। ਕਹਿੰਦੇ ਗੁੱਗੇ ਨੂੰ ਮੰਨਦੇ ਹਾਂ। ਗੁੱਗੇ ਦਾ ਪਤਾ ਹੈ ਨਹੀਂ ਕਿ ਉਹ ਕੀ ਸੀ? ਗੁੱਗਾ ਚੰਹਾਨ ਸੀ, ਹਾਂਸੀ ਹਿਸਾਰ ਦੇ ਰਹਿਣ ਵਾਲਾ। ਇਕ ਵਾਰੀ ਉਸ ਦੀ ਮਾਂ ਨਰਾਜ਼ ਹੋ ਗਈ। ਮਾਂ ਨੂੰ ਛੱਡ ਕੇ ਜਰਗ ਆ ਗਿਆ, ਵਿਆਹਿਆ ਹੋਇਆ ਸੀ। ਜਰਗ ਜਗਦੇਵ ਰਹਿੰਦਾ ਸੀ, ਅੱਲਖ ਗੋਤ ਦਾ ਵਡੇਗਾ। ਉਹ ਦੋਨੋਂ ਆਪਸ ਵਿਚ ਮਿੱਤਰ ਸਨ। ਜਗਦੇਵ ਵੀ ਸਿੱਧ ਸੀ ਤੇ ਗੁੱਗਾ ਵੀ ਸਿੱਧ ਸੀ। ਦੋਹਾਂ ਨੇ ਬੜੇ ਹਠ ਯੋਗ ਕੀਤੇ ਤੇ ਸਿੱਧੀਆਂ ਆ ਗਈਆਂ। ਇਹ ਬੈਠੇ-ਬੈਠੇ ਗਾਇਬ ਹੋ ਜਾਂਦੇ ਸਨ। ਜਦੋਂ ਗੁੱਗਾ ਘਰੋਂ ਨਿਕਲਣ ਲੱਗਿਆ ਤਾਂ ਗੁੱਗੇ ਦੀ ਘਰਵਾਲੀ ਕਹਿਣ ਲੱਗੀ ਕਿ ਮੇਰਾ ਤਾਂ ਕੋਈ ਕਸੂਰ ਨਹੀਂ ਹੈ। ਤੂੰ ਮਾਂ ਨੂੰ ਛੱਡ ਕੇ ਜਾ ਰਿਹਾ ਹੈ ਮੈਂ ਤਾਂ ਕੁਝ ਨਹੀਂ ਕਿਹਾ ਮੇਰਾ ਤਾਂ ਕੁਝ ਸੌਚੋ। ਉਹ ਕਹਿੰਦਾ ਚੰਗਾ ਮੈਂ ਆ ਜਾਇਆ ਕਰਾਂਗਾ ਪਰ ਜਿਸ ਦਿਨ ਤੂੰ ਇਹ ਗੱਲ ਕਿਸੇ ਹੋਰ ਨੂੰ ਦਸ ਦੇਵੇਂਗੀ, ਫੇਰ ਨਹੀਂ ਮੈਂ ਆਉਣਾ। ਇਹ ਉਦਾਸ ਹੀ ਨਾ ਹੋਈ ਉਹ ਰੋਜ਼ ਇਸ ਦੇ ਕੋਲ ਆ ਜਾਇਆ ਕਰੇ। ਇਕ ਦਿਨ ਮਾਂ ਕਹਿਣ ਲੱਗੀ ਕਿ ਕਿੰਨੇ ਮਹੀਨੇ ਹੋ ਗਏ ਤੇਰਾ ਪਤੀ ਗਿਆ ਹੋਇਆ ਹੈ, ਤੈਨੂੰ ਭੋਰਾ ਫਿਕਰ ਨਹੀਂ। ਤੂੰ ਤਾਂ ਓਹੋ-ਜਿਹੇ ਹੀ ਕੱਪੜੇ ਪਾਉਂਦੀ ਹੈਂ, ਉਵੇਂ ਜਿਵੇਂ ਸੁਰਮਾ ਪਾਉਂਦੀ ਹੈਂ, ਸ਼ਿੰਗਾਰ ਲਾਉਂਦੀ ਹੈਂ। ਇਸ ਦੇ ਮੂੰਹੋਂ ਨਿਕਲ ਗਿਆ ਕਿ ਉਹ ਤਾਂ ਕਿਤੇ ਨਹੀਂ ਗਿਆ ਉਹ ਤਾਂ ਰੋਜ਼ ਆਉਂਦੇ ਹਨ ਮੇਰੇ ਕੋਲ। ਮਾਂ ਨੇ ਸੋਚਿਆ ਕਿ ਕੋਈ ਗਲਤ ਗੱਲ ਹੈ, ਮੈਂ ਨਹੀਂ ਮੰਨਦੀ। ਉਸ ਨੇ ਮਾਂ ਨੂੰ ਪੜਦੇ ਉਹਲੇ ਲੁਕੋ ਦਿਤਾ। ਐਨੇ ਨੂੰ ਗੁੱਗਾ ਆਇਆ ਤੇ ਜਦੋਂ ਮਾਂ ਦੇ ਕੋਲੋਂ ਲੰਘਣ ਲੱਗਿਆ ਤਾਂ ਉਸ ਨੇ ਬਾਂਹ ਫੜ੍ਹ ਲਈ। ਕਹਿੰਦੀ, “ਪੁੱਤ ਤੂੰ ਐਨਾ ਨਰਾਜ਼? ਉਹ ਸਿੱਧ ਸੀ, ਉਸੇ ਵੇਲੇ ਬਾਂਹ ਛੁਡਾ ਕੇ ਗਾਇਬ ਹੋ ਗਿਆ ਤੇ ਏਧਰ ਉਸ ਦੇ ਜਾਣ ਤੋਂ ਪਿਛੋਂ ਜਗਦੇਵ ਚੜ੍ਹਾਈ ਕਰ ਗਿਆ। ਉਸ ਦੇ ਪੁੱਤਰ ਸਨ ਬੋਪਾ ਰਾਏ ਤੇ ਛੱਪਾ ਰਾਏ। ਛੱਪਾ ਰਾਏ ਦਾ ਛਪਾਰ ਹੈ, ਬੋਪਾ ਰਾਏ ਪਿੰਡ ਹੈ। ਬੋਪਾਰਾਏ ਗੋਤ ਹੈ ਘੁਢਾਣੀ ਦਾ। ਉਹ ਉਥੇ ਬੈਠੇ ਸਨ। ਜਦੋਂ ਮਿਲਣ ਆਇਆ ਜਿਥੇ ਛਪਾਰ ਦਾ ਮੇਲਾ ਲਗਦਾ ਹੈ, ਇਹ ਉਥੇ ਬੈਠੇ ਸਨ, ਉਥੇ ਮੜ੍ਹੀ ਬਣੀ ਹੋਈ ਸੀ। ਗੁੱਗਾ ਕਹਿੰਦਾ, “ਕਿਥੇ ਹੈ ਮੇਰਾ ਮਿੱਤਰ? ਉਹ ਬੋਲੇ ਤਾਂ ਹੈ ਨਾ ਤੇ ਮੜ੍ਹੀ ਵੱਲ ਇਸ਼ਾਰਾ ਕਰ ਦਿਤਾ ਕਿ ਇਸ ਦੇ ਵਿਚ ਹੈ। ਗੁੱਗਾ ਕਹਿਣ ਲੱਗਿਆ, ਜੇ ਮਿੱਤਰ ਚਲਿਆ ਗਿਆ ਤਾਂ ਹੁਣ ਅਸੀਂ ਵੀ ਨਹੀਂ ਰਹਿਣਾ। ਉਥੇ ਹੀ ਸਮਾਅ ਗਿਆ ਉਹ। ਉਸ ਨੂੰ ਮੰਨਣਾ ਸ਼ੁਰੂ ਕਰ ਦਿਤਾ ਤੇ ਲੋਕਾਂ ਨੇ ਸੱਪ ਦਾ ਨਾਂ ਗੁੱਗਾ ਰੱਖ ਲਿਆ। ਸੱਪ ਨੂੰ ਹੀ ਸੇਵੀਆਂ ਪਾਈ ਜਾਂਦੇ ਹਨ, ਸੱਪ ਨੂੰ ਹੀ ਦੁੱਧ ਪਿਲਾਈ ਜਾਂਦੇ ਹਨ। ਸੱਪ ਕਦੇ ਘੌਲ

ਕਰਦਾ ਹੈ? ਜਦੋਂ ਮੌਕਾ ਮਿਲੇ, ਉਦੋਂ ਹੀ ਡੰਗ ਮਾਰਦਾ ਹੈ -

**ਸਪੇ ਦੁਧ ਪਿਆਲੀਐ ਵਿਹੁ ਮੁਖਹੁ ਸਟੈ॥**

**ਭਾਈ ਗੁਰਦਾਸ ਜੀ ਵਾਰ 35/1**

ਸੋ ਇਸ ਤਰ੍ਹਾਂ ਦੇ ਨਾਲ ਅਸੀਂ ਪ੍ਰਮੇਸ਼ਰ ਨੂੰ ਤਾਂ ਗਏ ਭੁੱਲ ਹੋਰ ਚੀਜ਼ਾਂ ਨੂੰ ਮੰਨਣ ਲੱਗ ਗਏ। ਗੁਰ ਨਾਨਕ ਪਾਤਸ਼ਾਹ ਨੇ ਸੰਸਾਰ ਨੂੰ ਆ ਕੇ ਦੱਸਿਆ ਕਿ ਭਾਈ -

**ਦੇਵੀ ਦੇਵਾ ਪੂਜੀਐ ਭਾਈ ਕਿਆ ਮਾਗਉ ਕਿਆ ਦੇਹਿ॥**

**ਪੰਨਾ - 637**

ਤੁਹਾਨੂੰ ਕੀ ਦੇ ਦਏਗਾ ਉਹ?

**ਪਾਹਣੁ ਨੀਰਿ ਪਖਾਲੀਐ ਭਾਈ ਜਲ ਮਹਿ ਬੁਭਰਿ ਤੇਹਿ॥**

**ਪੰਨਾ - 637**

ਪਾਣੀ ਵਿਚ ਸੁਟ ਦਿਓ ਪੱਥਰ ਨੂੰ, ਵਿਚੇ ਹੀ ਡੁੱਬ ਜਾਏਗਾ।

**ਗਰ ਬਿਨੁ ਅਲਖੁ ਨ ਲਖੀਐ ਭਾਈ ਜਗੁ ਬੂਡੈ ਪਤਿ ਬੋਇ॥**

**ਪੰਨਾ - 637**

ਸੰਸਾਰ ਆਪਣੀ ਪਤ ਥੋ ਕੇ ਡੁੱਬਦਾ ਜਾਂਦਾ ਹੈ। ਗੁਰੂ ਤੋਂ ਬਗੈਰ ਵਾਹਿਗੁਰੂ ਨਹੀਂ ਮਿਲਦਾ -

**ਮੇਰੇ ਠਾਕੁਰ ਹਾਥਿ ਵਭਾਈਆ ਭਾਈ ਜੇ ਭਾਵੈ ਤੇ ਦੇਇ॥**

**ਪੰਨਾ - 637**

**ਬਹਮਾ ਬਿਸਨੁ ਮਹੇਸੁ ਤੈ ਮੂਰਤਿ ਤ੍ਰਿਗੁਣਿ ਭਰਮਿ ਭੁਲਾਈ॥**

**ਪੰਨਾ - 909**

ਮਾਇਆ ਵਿਚ ਤਿੰਨੇ ਭਰਮ ਵਿਚ ਭੁੱਲੇ ਫਿਰਦੇ ਹਨ। ਬਹਮਿਗਿਆਨੀ ਜਿਹੜਾ ਸੰਤ ਹੈ ਉਹ ਮਾਇਆ ਤੋਂ ਉਪਰ ਲੰਘ ਜਾਂਦਾ ਹੈ -

**ਕੋਟਿ ਸੂਰ ਜਾ ਕੈ ਪਰਗਾਸੁ॥**

**ਕੋਟਿ ਮਹਾਦੇਵ ਅਰੁ ਕਥਿਲਾਸ॥**

**ਪੰਨਾ - 1162**

ਕਰੋੜਾਂ ਬਹਮਾ, ਕਰੋੜਾਂ ਸ਼ਿਵ ਜੀ, ਕਰੋੜਾਂ ਸੂਰਜ ਵਾਹਿਗੁਰੂ ਦੇ ਦਰ ਤੇ ਹੱਥ ਬੰਨ੍ਹੀ ਖੜ੍ਹੇ ਹਨ।

**ਦੁਰਗਾ ਕੋਟਿ ਜਾ ਕੈ ਮਰਦਨੁ ਕਰੈ॥**

**ਪੰਨਾ - 1162**

ਕਰੋੜਾਂ ਬਹਮੇ ਵੇਦ ਉਚਰਣ ਲੱਗੇ ਹੋਏ ਹਨ, ਬਹਮਿਗਿਆਨ ਦੇ -

**ਜਉ ਜਾਚਉ ਤਉ ਕੇਵਲ ਰਾਮ॥**

**ਪੰਨਾ - 1162**

ਕਹਿੰਦੇ ਸਾਡਾ ਕੀ ਕੰਮ ਹੈ ਦੁਜੇ ਦੇਵਤਿਆਂ ਨਾਲ? ਜਦੋਂ ਵੀ ਅਸੀਂ ਮੰਗਣਾ ਹੈ ਵਾਹਿਗੁਰੂ ਤੋਂ ਮੰਗਣਾ ਹੈ, ਰਾਮ ਮੰਗਣਾ ਹੈ। ਫੇਰ ਕਹਿੰਦੇ ਇਨ੍ਹਾਂ ਦੀ ਭਗਤੀ ਦਾ ਫਲ ਕੀ ਹੁੰਦਾ ਹੈ?

**ਸਿਵ ਸਿਵ ਕਰਤੇ ਜੋ ਨਰੁ ਧਿਆਵੈ॥**

**ਬਰਦ ਚਢੇ ਭਉਰੁ ਢਮਕਾਵੈ॥**

**ਪੰਨਾ - 874**

ਕਹਿੰਦੇ ਸ਼ਿਵ ਦਾ ਉਪਾਸ਼ਕ ਬਲਦ ਤੇ ਚੜ੍ਹੇਗਾ ਤੇ ਡੋਰੂ ਭਮਕਾਉਂਦਾ ਫਿਰੇਗਾ।

**ਮਹਾ ਮਾਈ ਕੀ ਪੁਜਾ ਕਰੈ॥**

**ਨਰ ਸੈ ਨਾਰਿ ਹੋਇ ਅਉਤਰੈ॥**

**ਪੰਨਾ - 874**

ਮਹਾਂ ਮਾਈ ਦੇਵੀ ਦੀ ਪੂਜਾ ਕਰ ਲਓ ਤਾਂ ਕਹਿੰਦੇ  
ਆਦਮੀ ਦੀ ਜੂਨੀ ਤੋਂ ਅੱਰਤ ਦੀ ਜੂਨੀ ਵਿਚ ਪੈ ਜਾਏਗਾ-

**ਤੁ ਕਹੀਅਤ ਹੀ ਆਦਿ ਭਵਾਨੀ॥**

**ਮੁਕਤਿ ਕੀ ਬਰੀਆ ਕਹਾ ਛਪਾਨੀ॥**      **ਪੰਨਾ - 874**

ਜਦੋਂ ਮੁਕਤੀ ਮੰਗੀ ਉਦੋਂ ਤੂ ਕਿਥੇ ਛੁਪ ਗਈ ?

**ਗੁਰਮਤਿ ਰਾਮ ਨਾਮ ਗੁਰੂ ਮੀਤਾ॥**

**ਪੰਨਾ - 874**

ਪੰਜ ਪਿਆਰਿਆਂ ਤੋਂ ਨਾਮ ਜਿਹੜਾ ਮਿਲਦਾ ਹੈ ਉਸ  
ਨੂੰ ਫੜ ਲਓ ਜਾਂ ਕਿਸੇ ਪੂਰਨ ਮਹਾਂਪੁਰਸ਼ ਤੋਂ ਨਾਮ ਲਿਆ  
ਹੋਇਆ, ਉਸ ਨਾਮ ਨੂੰ ਫੜ ਲਓ -

**ਪ੍ਰਣਵੈ ਨਾਮਾ ਇਉ ਕਰੈ ਗੀਤਾ॥**

**ਪੰਨਾ - 874**

ਕਹਿੰਦੇ ਇਹ ਬਾਤ ਅਸੀਂ ਕਹਿ ਰਹੇ ਹਾਂ ਪ੍ਰੇਮੀਓ !

ਸੋ ਭਾਈ ਜੋਧ ਨੇ ਦੱਸਿਆ ਕਿ ਭਾਈ ਲਹਿਣਾ ਜੀ !  
ਗੁਰੂ ਨਾਨਕ ਸਾਹਿਬ ਦਰਗਾਹ ਤੋਂ ਪੁਰੇ ਆਏ ਹਨ। ਉਹ ਗੁਰੂ  
ਪ੍ਰਮੇਸ਼ਰ ਹਨ ਪ੍ਰਮੇਸ਼ਰ ਨਿਰਗੁਣ ਰੂਪ ਹੈ, ਗੁਰੂ ਨਾਨਕ ਸਰਗੁਣ  
ਸਰੂਪ ਹੈ, ਉਥੋਂ ਪੁਕਾਰ ਕਰੀ ਧਰਤੀ ਨੇ ਜਾ ਕੇ -

**ਕਲਮਲਿ ਹੋਈ ਮੇਦਨੀ ਅਰਦਾਸਿ ਕਰੇ ਲਿਵ ਲਾਇ॥**

**ਪੰਨਾ - 1281**

ਧਰਤੀ ਦੁਖੀ ਹੋ ਗਈ ਕਿਉਂਕਿ ਲੱਖਾਂ ਬੰਦੇ ਕਤਲ ਹੋਣੇ  
ਸ਼ਹੂ ਹੋ ਗਏ। ਅਯੁਧਿਆ ਵਿਚ ਇਕ ਦਿਨ ਵਿਚ ਸਤਾਈ  
ਹਜ਼ਾਰ ਪੜ੍ਹਿਆ-ਲਿਖਿਆ ਬਾਹਮਣ ਇਕੋ ਦਿਨ ਵਿਚ  
ਕੁਤੁਬਦੀਨ ਐਬਕ ਨੇ ਕਤਲ ਕਰਾ ਦਿਤਾ ਸੀ। ਮਥਰਾ ਵਿਚ  
ਇਕ ਦਿਨ ਦੇ ਅੰਦਰ ਇਕ ਲੱਖ ਬੰਦਾ ਬਾਬਰ ਨੇ ਕਤਲ ਕਰਾ  
ਦਿਤਾ ਤੇ ਨਾਲ ਐਉਂ ਲਿਖਦਾ ਹੈ ਕਿ ਮੈਂ ਤੰਬੂ ਲਾ ਕੇ ਦੇਖ  
ਰਿਹਾ ਸੀ ਕਿ ਕਿਸ ਤਰ੍ਹਾਂ ਨਾਲ ਮਾਰੇ ਜਾ ਰਹੇ ਹਨ। ਅੱਜ  
ਮੈਂ ਉਹ ਬੰਦੇ ਮੁਸਲਮਾਨ ਨਹੀਂ ਸੀ ਬਣਾਉਂਣੇ, ਅੱਜ ਮੇਰੇ ਮਨ  
ਵਿਚ ਆ ਗਿਆ ਕਿ ਇਨ੍ਹਾਂ ਨੂੰ ਮਾਰ ਦੇਈਏ ਸਾਰਿਆਂ ਨੂੰ।  
ਬੱਚੇ, ਬੁੱਢੇ, ਜਵਾਨ ਬੀਬੀਆਂ ਸਭ ਵਾਗੀ-ਵਾਗੀ ਮਾਰ ਦਿਤੇ  
ਤੇ ਮਾਰਨ ਵਾਲੇ ਸੈਂਕੜੇ ਲੱਗੇ ਹੋਏ ਹਨ, ਅੱਡੇ ਬਣੇ ਹੋਏ ਹਨ,  
ਮਾਰ-ਮਾਰ ਸੁੱਟੀ ਜਾਂਦੇ ਸਨ। ਕਹਿੰਦਾ ਐਨਾ ਖੂਨ ਉਚਾ  
ਚੜ੍ਹਿਆ ਕਿ ਮੈਨੂੰ ਤੰਬੂ ਪਿਛੇ ਹਟਾਉਣਾ ਪਿਆ, ਖੂਨ ਮੇਰੇ ਤੰਬੂ  
ਵਿਚ ਵੜਨ ਲੱਗਿਆ। ਫੇਰ ਹੋਰ ਬੰਦੇ ਮਰੇ, ਖੂਨ ਦਾ ਦਰਿਆ  
ਫੇਰ ਉਚਾ ਹੋ ਗਿਆ ਤੇ ਮੇਰੇ ਤੰਬੂ ਵਿਚ ਫੇਰ ਆ ਗਿਆ।  
ਕਹਿੰਦਾ ਮੈਂ ਤਿੰਨ ਵਾਗੀ ਤੰਬੂ ਬਦਲ ਕੇ ਖੂਨ ਤੰਬੂ ਵਿਚ  
ਵੜਨ ਤੋਂ ਬਚਾਇਆ। ਮੈਂ ਅੱਜ ਅੱਲਾ-ਤਾਲਾ ਕੌਲ ਅਰਦਾਸ  
ਕਰਦਾ ਹਾਂ ਕਿ ਹੇ ਅੱਲਾ! ਤੂੰ ਤਾਂ ਮੇਰੇ ਤੇ ਅੱਜ ਐਨਾ ਪ੍ਰਸੰਨ  
ਹੋਇਆ ਹੋਵੇਂਗਾ ਜਿੰਨਾ ਕਦੇ ਨਹੀਂ ਹੋਇਆ ਕਿਉਂਕਿ ਮੈਂ ਲੱਖ  
ਕਾਫਰ ਮਾਰ ਦਿਤਾ। ਇਸਲਾਮ ਕਦੇ ਨਹੀਂ ਕਹਿੰਦਾ ਕਿ ਕਿਸੇ  
ਨੂੰ ਮਾਰੇ। ਇਸਲਾਮ ਬਾਰੇ ਤਾਂ ਮਹਾਰਾਜ ਜੀ ਕਹਿੰਦੇ ਹਨ -

**ਮੁਸਲਮਾਣ ਮੌਮ ਦਿਲ ਹੋਵੈ॥**

**ਪੰਨਾ - 1084**

ਮੁਸਲਮਾਨ ਤਾਂ ਮੌਮ ਦਿਲ ਹੁੰਦਾ ਹੈ। ਉਹ ਤਾਂ ਜ਼ਕਾਤ  
(ਧਰਮ, ਅਰਥ, ਪੈਸਾ, ਦਸਵੰਧ) ਕੱਢਦਾ ਹੈ। ਦਾਨ ਕੱਢਦਾ  
ਹੈ ਜਿਵੇਂ ਅਸੀਂ ਦਸਵੰਧ ਕੱਢਦੇ ਹਾਂ। ਭਲਾ ਮਨਾਉਂਦਾ ਹੈ ਸਾਰੇ

ਸੰਸਾਰ ਦਾ ਪਰ ਇਹ ਤਾਂ ਧਰਮ ਕੰਮ ਨਹੀਂ, ਇਹ ਤਾਂ ਪਾਗਲਾਂ  
ਦੇ ਕੰਮ ਸਨ। ਸੋ ਐਨਾ ਜ਼ਿਆਦਾ ਜਦੋਂ ਧਰਮ ਦੇ ਨਾਂ ਤੇ  
ਉਪਦਰਵ ਹੋ ਕੇ ਬੰਦੇ ਮਾਰੇ ਜਾਣ ਫੇਰ ਮਹਾਰਾਜ ਜੀ, ਗੁਰੂ  
ਦਸਵੇਂ ਪਾਤਸ਼ਾਹ ਕਹਿੰਦੇ, ਫੇਰ ਧਰਮਰਾਜ ਨੂੰ ਫਿਕਰ ਪੈ ਜਾਂਦਾ  
ਹੈ ਕਿ ਮੈਂ ਕਿਹੜਾ ਨਰਕ ਬਣਾਵਾਂ ਇਨ੍ਹਾਂ ਵਾਸਤੇ।

**ਪਾਪ ਕਰੈ ਪਰਮਾਰਥ ਕੈ.....॥**

ਕਹਿੰਦੇ ਪਰਮਾਰਥ ਵਾਸਤੇ ਪਾਪ ਕਰਦੇ ਨੇ। ਕਹਿੰਦੇ ਫੇਰ  
ਧਰਮਰਾਜ ਡਰ ਜਾਂਦਾ ਹੈ ਤੇ ਅਕਾਲ ਪੁਰਖ ਨੂੰ ਪੁਛਦਾ ਹੈ  
ਕਿ ਸੱਚੇ ਪਾਤਸ਼ਾਹ! ਇਹ ਧਰਮ ਦੇ ਨਾਂ ਤੇ ਪਾਪ ਕਰ ਰਹੇ  
ਹਨ ਇਨ੍ਹਾਂ ਲਈ ਮੈਂ ਕਿਹੜਾ ਨਰਕ ਬਣਾਵਾਂ? ਮੇਰੇ ਚੌਰਾਸੀ  
ਨਰਕਾਂ ਵਿਚ ਤਾਂ ਕੋਈ ਨਰਕ ਨਹੀਂ ਜਿਥੇ ਮੈਂ ਇਨ੍ਹਾਂ ਨੂੰ ਸੁੱਟਾਂ।  
ਸਭ ਤੋਂ ਭਿਆਨਕ ਕੁੱਭੀ ਨਰਕ ਹੈ, ਉਹ ਬੇਮੁਖਾਂ ਤੇ ਮਨਮੁਖਾਂ  
ਵਾਸਤੇ ਹੈ। ਇਹ ਤਾਂ ਉਨ੍ਹਾਂ ਤੋਂ ਵੀ ਟੱਧ ਗਏ ਤੈਨੂੰ ਮੰਨਦੇ  
ਹਨ ਤੇ ਪਾਪ ਕਰਦੇ ਹਨ।

ਸੋ ਪੁਕਾਰ ਹੋਈ ਦਰਗਾਹ ਵਿਚ। ਧਰਤੀ ਨੇ ਬ੍ਰਹਮਾ ਜੀ  
ਕੌਲ ਕਰੀ। ਬ੍ਰਹਮਾ ਕਹਿੰਦਾ ਮੇਰਾ ਨਹੀਂ ਵਸ ਚਲਦਾ, ਸ਼ਿਵ  
ਜੀ ਕੌਲ ਜਾਹ। ਸ਼ਿਵ ਜੀ ਕੌਲ ਪੁਕਾਰ ਕਰੀ। ਸ਼ਿਵ ਜੀ ਕਹਿੰਦੇ  
ਮੈਂ ਨਹੀਂ ਮੱਥਾ ਲਾ ਸਕਦਾ, ਇਹ ਤਾਂ ਸਥਿਤੀ ਬਹੁਤ ਵਿਗਤ  
ਗਈ ਹੈ। ਸਾਡੇ ਅਵਤਾਰ ਗਏ ਪਰ ਉਨ੍ਹਾਂ ਦੇ ਛੋਟੇ-ਛੋਟੇ ਕੰਮ  
ਸਨ ਕਿਉਂਕਿ ਅਵਤਾਰ ਛੇ ਤਰ੍ਹਾਂ ਦੇ ਹੁੰਦੇ ਨੇ - ਪਹਿਲਾ ਹੁੰਦਾ  
ਹੈ ਅੰਸਾ ਅਵਤਾਰ।

ਅੰਸਾ ਅਵਤਾਰ ਉਹ ਰਾਜਾ ਹੁੰਦਾ ਹੈ ਜਿਸ ਨੂੰ ਸਾਰੀ  
ਪਰਜਾ ਰੱਬ ਵਰਗਾ ਜਾਣ ਕੇ ਮੰਨੇ। ਦੂਸਰਾ ਹੋਇਆ ਕਰਦਾ  
ਹੈ ਆਵੇਸ਼ਾ ਅਵਤਾਰ -

ਆਵੇਸ਼ਾ ਅਵਤਾਰ ਉਹ ਹੁੰਦਾ ਹੈ ਕਿ ਪਹਿਲਾਂ ਸਧਾਰਨ  
ਬੰਦਾ ਸੀ, ਬਾਅਦ ਵਿਚ ਕਮਾਈ ਕੀਤੀ, ਨਾਮ ਜਪਿਆ,  
ਵੱਡੀਆਂ-ਵੱਡੀਆਂ ਪ੍ਰਾਪਤੀਆਂ ਕਰਕੇ ਫੇਰ ਮਹਾਂਪੁਰਸ਼ ਬਣ  
ਗਿਆ। ਉਸ ਨੂੰ ਆਵੇਸ਼ਾਵਤਾਰ ਕਹਿੰਦੇ ਹਨ, ਉਸ ਦੇ ਵਿਚ  
ਸ਼ਕਤੀਆਂ ਆ ਜਾਂਦੀਆਂ ਹਨ।

ਤੀਸਰਾ ਹੋਇਆ ਕਰਦਾ ਹੈ ਕਲਾ ਅਵਤਾਰ। ਜੋ ਖਾਸ  
ਕੰਮ ਕਰਨ ਵਾਸਤੇ ਆਉਂਦਾ ਹੈ ਜਿਵੇਂ ਪ੍ਰਹਿਲਾਦ ਨੂੰ ਰੱਖਣਾ  
ਸੀ, ਨਰਸਿੰਘ ਦਾ ਰੂਪ ਧਾਰ ਕੇ ਆ ਗਿਆ। ਬਾਵਨ ਰੂਪ  
ਧਾਰ ਕੇ ਆਇਆ। ਇਸ ਤਰ੍ਹਾਂ ਜਦੋਂ ਇਕ ਕੰਮ ਕਰਨ ਵਾਸਤੇ  
ਆਉਂਦੇ ਹਨ ਉਸ ਨੂੰ ਕਲਾ ਅਵਤਾਰ ਕਹਿੰਦੇ ਹਨ ਜਿਵੇਂ  
ਮੱਛ, ਕੱਢ, ਬਗਾਹ ਆਦਿ ਆਪਣੇ-ਆਪਣੇ ਕੰਮ ਕਰਨ  
ਵਾਸਤੇ ਇਕ ਕਲਾ ਲੈ ਕੇ ਆ ਗਏ।

ਚੌਥਾ ਹੋਇਆ ਕਰਦਾ ਹੈ ਨਿੱਤ ਅਵਤਾਰ। ਨਿੱਤ  
ਅਵਤਾਰ ਕਹਿੰਦੇ ਹਨ ਮਹਾਂਪੁਰਸ਼ਾਂ ਨੂੰ। ਉਨ੍ਹਾਂ ਦਾ ਹਰ ਵਕਤ  
ਯੁਧ ਲੱਗਿਆ ਰਹਿੰਦਾ ਹੈ ਕਿ ਲੋਕਾਂ ਦੇ ਮਨਾਂ 'ਚੋਂ ਕਦੂਰਤ  
ਕਢਣੀ ਹੈ, ਬੀਰਖਾ ਕੱਢਣੀ ਹੈ, ਨਿੰਦਿਆ ਕੱਢਣੀ ਹੈ,  
ਚੁਗਲੀਆਂ ਕੱਢਣੀਆਂ ਹਨ, ਜਿਹੜੇ ਗਲਤ ਨਸ਼ੇ ਪੀਂਦੇ ਹਨ  
ਉਨ੍ਹਾਂ ਤੋਂ ਇਨ੍ਹਾਂ ਨੂੰ ਹਟਾਉਣਾ ਹੈ, ਸੁਖੀ ਕਰਨਾ ਹੈ ਸੰਸਾਰ  
ਨੂੰ। ਉਹ ਪ੍ਰਮੇਸ਼ਰ ਦਾ ਕੰਮ ਕਰਦੇ ਹਨ ਤੇ ਉਹ ਨਿੱਤ ਅਵਤਾਰ

ਹੋਇਆ ਕਰਦੇ ਹਨ, ਉਹ ਸਾਧੂ ਹੋਇਆ ਕਰਦੇ ਹਨ।

ਪੰਜਵਾਂ ਹੋਇਆ ਕਰਦਾ ਹੈ ਪੂਰਨ ਅਵਤਾਰ। ਪੂਰਨ ਅਵਤਾਰ ਕਲਾ ਲੈ ਕੇ ਆਉਂਦਾ ਹੈ। ਸ਼ਕਤੀ ਕਲਾ ਨੂੰ ਕਹਿੰਦੇ ਹਨ। ਸ੍ਰੀ ਰਾਮ ਚੰਦਰ ਜੀ, ਸ੍ਰੀ ਕ੍ਰਿਸ਼ਨ ਮਹਾਰਾਜ਼ ਪੂਰਨ ਅਵਤਾਰ ਸਨ। ਰਾਮ ਚੰਦਰ ਜੀ ਚੌਂਦਾਂ ਕਲਾਂ ਸੰਪੂਰਨ ਸਨ ਤੇ ਕ੍ਰਿਸ਼ਨ ਮਹਾਰਾਜ਼ ਜੀ ਦੇ ਅੰਦਰ ਸੌਲਾਂ ਕਲਾਂ ਸੰਪੂਰਨ ਸਨ। ਧਰਤੀ ਨੇ ਪੁਕਾਰ ਕੀਤੀ ਜ਼ਿਵ ਜੀ ਨੇ ਵੀ ਜਵਾਬ ਦੇ ਦਿਤਾ। ਫੇਰ ਵਿਸ਼ਨੂੰ ਜੀ ਕੋਲ ਗਈ। ਉਹ ਕਹਿੰਦੇ ਦੇਖੋ! ਜਦੋਂ ਮੈਂ ਕ੍ਰਿਸ਼ਨ ਅਵਤਾਰ ਬਣਿਆ ਉਸ ਵੇਲੇ ਬਹੁਤਾ ਵਿਗਾੜ ਨਹੀਂ ਸੀ, ਧਰਮ ਕਾਇਮ ਸੀ, ਅਧਰਮ ਐਨਾ ਨਹੀਂ ਸੀ ਆਇਆ ਜਿੰਨਾਂ ਹੁਣ ਫੈਲ ਗਿਆ ਹੈ। ਇਹ ਤਾਂ ਪਾਪ ਹੀ ਪਰਮਾਰਥ ਵਾਸਤੇ ਕਰ ਰਹੇ ਹਨ ਤੇ ਮੈਂ ਹੁਣ ਕੋਈ ਅਵਤਾਰ ਨਹੀਂ ਭੇਜ ਸਕਦਾ। ਮੇਰਾ ਅਵਤਾਰ ਇਕ ਹੋਏਗਾ ਕਲਕੀ ਅਵਤਾਰ। ਜਿਸ ਵਕਤ ਕਲਜੁਗ ਖਤਮ ਹੋਣਾ ਹੈ ਉਸ ਵਕਤ ਮੈਂ ਤਬਾਹੀ ਲਿਆ ਦੇਣੀ ਹੈ ਤੇ ਸਭ ਖਤਮ ਕਰ ਦੇਣੇ ਹਨ, ਪਰ ਹੁਣ ਨਹੀਂ ਮੈਂ ਜਾ ਸਕਦਾ। ਨਿਰੰਕਾਰ ਦੇ ਦਰ ਤੇ ਪੁਕਾਰ ਪਹੁੰਚੀ, ਨਿਰੰਕਾਰ ਨੇ ਪੁਕਾਰ ਸੁਣੀ ਤੇ ਕਹਿਣ ਲੱਗੇ ਕਿ ਠੀਕ ਹੈ। ਹੁਣ ਸਮਾਂ ਐਸਾ ਆ ਗਿਆ ਹੈ ਕਿ ਮੈਨੂੰ ਆਪ ਹੀ ਸਤਿਗੁਰ ਰੂਪ ਹੋ ਕੇ ਪ੍ਰਗਟ ਹੋਣਾ ਪੈਣਾ ਹੈ। ਇਸ ਨੂੰ ਸਤਿਗੁਰ ਅਵਤਾਰ ਕਹਿੰਦੇ ਹਨ। ਪਹਿਲਾਂ ਸੰਸਾਰ ਵਿਚੋਂ ਸਤਿਗੁਰ ਅਵਤਾਰ ਨਹੀਂ ਸੀ ਹੋਇਆ। ਗੁਰੂ ਜ਼ਰੂਰ ਆਉਂਦੇ ਰਹੇ ਵਸ਼ਿਸ਼ਟ ਜੀ ਆਏ, ਵਿਸ਼ਵਾਮਿਤਰ ਜੀ ਆਏ, ਸੰਦੀਪਨ ਜੀ ਆਏ, ਦੁਰਬਾਸਾ ਜੀ ਆਏ, ਹੋਰ ਅਨੇਕਾਂ ਗੁਰੂ ਆਏ ਤੇ ਆਉਂਦੇ ਰਹਿਣਗੇ ਪਰ ਸਤਿਗੁਰੂ ਨਹੀਂ ਆਇਆ। ਉਸ ਵੇਲੇ ਸਤਿਗੁਰੂ ਸ੍ਰੂਪ ਕੇਵਲ ਸਤਿਗੁਰੂ ਨਾਨਕ ਪਾਤਸ਼ਾਹ ਪ੍ਰਗਟ ਹੋਏ ਉਨ੍ਹਾਂ ਨੇ ਦਸ ਜਾਮਿਆਂ ਵਿਚ ਸਤਿਗੁਰੂ ਸ੍ਰੂਪ ਧਾਰਨ ਕਰਨ ਤੋਂ ਬਾਅਦ ਨਿੱਤ ਸਤਿਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਬਣਾ ਦਿਤਾ ਕਿਉਂਕਿ ਸ਼ਬਦ ਸਾਰਾ ਅਕਾਲ-ਪੁਰਖ ਨੂੰ ਹੀ ਸੌਂਪ ਦਿਤਾ ਮੁੜ ਕੇ, ਓਅੰਕਾਰ ਨੂੰ ਸੰਭਾਲ ਦਿਤਾ, ਸ਼ਬਦ-ਬਹਮ ਨੂੰ। ਸ਼ਬਦ-ਬਹਮ ਜਿਹੜਾ ਅਵਤਾਰ ਹੈ, ਏਸ ਰੂਪ ਵਿਚ ਹੈ ਗਿਆ। ਕਹਿੰਦੇ ਕਿੰਨੀਆਂ ਕੁ ਕਲਾਂ ਲੈ ਕੇ ਆਏ? ਕਹਿੰਦੇ ਹੁਣ ਤਾਕਤਾਂ ਦੀ ਕੋਈ ਗਿਣਤੀ ਹੈ? ਐਸਾ ਫੁਰਮਾਨ ਹੈ -

**ਆਪਿ ਨਰਾਇਣੁ ਕਲਾਧਾਰਿ ਜਗ ਮਹਿ ਪਰਵਰਿਯਉ॥  
ਨਿਰੰਕਾਰਿ ਆਕਾਰੁ ਜੋਤਿ ਜਗ ਮੰਡਲਿ ਕਰਿਯਉ॥**  
**ਪੰਨਾ - 1395**

**ਅਨਿਕ ਕਲਾ ਲੈ ਠਾਕੁਰ ਚੜ੍ਹਿਆ॥**

ਠਾਕੁਰ ਨੇ ਚੜ੍ਹਾਈ ਕਰੀ ਕਿਉਂ? ਕਿਉਂਕਿ ਪੁਕਾਰ ਸੁਣੀ ਤੇ ਪੁਕਾਰ ਸੁਣ ਕੇ ਪ੍ਰਭੂ ਸਤਿਗੁਰੂ ਨਾਨਕ ਰੂਪ ਵਿਚ ਪ੍ਰਗਟ ਹੋਇਆ -

**ਧਾਰਨਾ - ਦਰਗਾਹ ਸੁਣ ਕੇ ਪੁਕਾਰਾਂ ਨਿਰੰਕਾਰ ਨੇ,  
ਸਤਿਗੁਰ ਨਾਨਕ ਰੂਪ ਧਾਰਿਆ -2, 2.  
ਮੇਰੇ ਪਿਆਰੇ, ਸਤਿਗੁਰੂ ਨਾਨਕ ਰੂਪ ਧਾਰਿਆ -2, 2.  
ਵਹਵਾ-ਵਹਵਾ ਸਤਿਗੁਰੂ ਨਾਨਕ ਰੂਪ ਧਾਰਿਆ -2.  
ਦਰਗਾਹ ਸੁਣ ਕੇ ਪੁਕਾਰਾਂ ਨਿਰੰਕਾਰ ਨੇ..... -2.**

ਕਹਿਣ ਲੱਗੇ ਕਿ ਜਾਹ! ਸਤਿਗੁਰੂ ਰੂਪ ਹੋ ਕੇ ਮੈਂ ਪ੍ਰਗਟ

ਹੋਵਾਂਗਾ। ਹੁਣ ਮੈਂ ਏਸ ਰੂਪ ਵਿਚ ਕਿਸੇ ਨੂੰ ਨਹੀਂ ਭੇਜ ਸਕਦਾ ਕਿ ਇਕ ਦਾ ਨਾਸ਼ ਕਰਨਾ ਹੈ, ਜਾਂ ਦੋ ਦਾ ਨਾਸ਼ ਕਰਨਾ ਹੈ। ਨਰਸਿੰਘ ਰੂਪ ਧਾਰਿਆ ਸ੍ਰੀ ਵਿਸ਼ਨੂੰ ਜੀ ਨੇ ਕੇਵਲ ਪ੍ਰਹਿਲਾਦ ਨੂੰ ਉਥਾਰਨ ਵਾਸਤੇ। ਹੁਣ ਮੈਂ ਸਤਿਗੁਰੂ ਦਾ ਰੂਪ ਧਾਰ ਕੇ ਆਵਾਂਗਾ -

**ਸਤੀ ਪੁਕਾਰਿ ਦਾਤਾਰ ਪ੍ਰਭੂ, ਗੁਰੂ ਨਾਨਕ ਜਗ ਮਾਹਿ ਪਠਾਇਆ॥**

**ਚਰਨ ਧੋਇ ਰਹਗਾਸਿ ਕਰਿ ਚਰਣਮ੍ਰਿਤੁ ਸਿਖਾਂ ਪੀਲਾਇਆ॥**

**ਪਾਰਬ੍ਰਹਮ ਪੂਰਨ ਬ੍ਰਹਮ, ਕਲਿਜੁਗ ਅੰਦਰਿ ਇਕ ਦਿਖਾਇਆ॥**

**ਭਾਈ ਗੁਰਦਾਸ ਜੀ ਵਾਰ 1/23**

ਸਾਰੇ ਅਦੂੜਤ ਸਿਧਾਂਤ ਦਾ ਪ੍ਰਚਾਰ ਕਰਿਆ ਕਿ ਇਥੇ ਵਾਹਿਗੁਰੂ ਤੋਂ ਬਗੈਰ ਹੋਰ ਕੋਈ ਹੈ ਨਹੀਂ -

**ਚਾਰੇ ਪੈਰ ਧਰਮ ਦੇ, ਚਾਰਿ ਵਰਨ ਇਕ ਵਰਨੁ ਕਰਾਇਆ॥**

**ਭਾਈ ਗੁਰਦਾਸ ਜੀ ਵਾਰ 1/23**

ਨਾਮ ਦੇ ਅਧਾਰ ਤੇ ਚਾਰੇ ਪੈਰ ਧਰਮ ਦੇ ਕਾਇਮ ਕਰ ਦਿਤੇ। ਚਾਰੇ ਵਰਨਾਂ ਨੂੰ, ਆਦਮੀਆਂ ਦੇ ਅੰਦਰ ਜਿਹੜਾ ਭੇਦ ਸੀ ਕਿ ਇਹ ਬ੍ਰਾਹਮਣ ਹੈ, ਖਤਰੀ ਹੈ, ਇਹ ਵੈਸ਼ ਹੈ, ਇਹ ਸ਼ੂਦਰ ਹੈ, ਉਚੇ-ਨੀਵੇਂ ਨੂੰ ਖਤਮ ਕਰ ਦਿਤਾ -

**ਗਣਾ ਰੰਕ ਬਰਾਬਰੀ, ਪੈਰੀ ਪਵਣਾ ਜਗਿ ਵਰਤਾਇਆ॥**

**ਭਾਈ ਗੁਰਦਾਸ ਜੀ ਵਾਰ 1/23**

ਨਮਸ਼ਕਾਰ ਚਰਨਾਂ ਤੇ ਕਰਨਾ ਸਿਖਾ ਦਿਤਾ-

**ਉਲਟਾ ਬੇਲੁ ਪਿੰਨ ਦਾ, ਪੈਰ ਉਪਰਿ ਸੀਸ ਨਿਵਾਇਆ॥**

**ਕਲਿਜੁਗ ਬਾਬੇ ਤਾਰਿਆ, ਸਤਿਨਾਮੁ ਪੜਿ ਮੰਤ੍ਰ ਸੁਣਾਇਆ॥**

**ਕਲਿ ਤਾਰਣਿ ਗੁਰੂ ਨਾਨਕ ਆਇਆ॥**

**ਭਾਈ ਗੁਰਦਾਸ ਜੀ ਵਾਰ 1/23**

ਜਦੋਂ ਆਪ ਨੇ ਇਸ ਤਰ੍ਹਾਂ ਦੇ ਬਚਨ ਸੁਣੇ, ਉਸ ਵੇਲੇ ਕਹਿਣ ਲੱਗੇ ਕਿ ਗੁਰੂ ਨਾਨਕ ਸਾਹਿਬ ਸਾਰੇ ਵੱਡੇ-ਵੱਡੇ ਬਾਵਾਂ ਤੇ ਗਏ ਤੇ ਤੁਹਾਨੂੰ ਪਤਾ ਹੀ ਹੈ, ਲਹਿਣਾ ਜੀ, ਸਾਰਿਆਂ ਨਾਲੋਂ ਵੱਧ ਬੋਲਬਾਲਾ ਅੱਜ ਸਿੱਧਾਂ ਦਾ ਹੈ। ਜਦੋਂ ਮੈਂ (ਵਕਤਾ ਸਰੀਰ) ਛੋਟਾ ਜਿਹਾ ਹੁੰਦਾ ਓਦੋਂ ਦਸਦੇ ਹੁੰਦੇ ਕਿ ਇਹ ਮੰਡਲੀਆਂ ਆਉਂਦੀਆਂ ਹੁੰਦੀਆਂ ਸਨ। ਬੀਬੀਆਂ ਨੇ ਡਰ ਜਾਣਾ ਕਿ ਸਿੱਧ ਆਏ ਹੋਏ ਹਨ, ਨਾਥ ਆਏ ਹੋਏ ਹਨ। ਇਨ੍ਹਾਂ ਨੇ ਪਿੰਡ ਵਿਚ ਆ ਜਾਣਾ ਤੇ ਕਾੜੂਨੀਆਂ ਚੁਕ ਲੈਣੀਆਂ ਦੁਧ ਦੀਆਂ, ਨਿਆਣੇ ਬਿਮਾਰ ਕਰ ਦੇਣੇ, ਡੰਗਰ ਬਿਮਾਰ ਕਰ ਦੇਣੇ, ਕਰਮਾਤਾਂ ਦਿਖਾਈ ਜਾਂਦੇ ਹੁੰਦੇ। ਸਭ ਡਰਦੇ ਹੁੰਦੇ ਸਨ ਇਨ੍ਹਾਂ ਤੋਂ।

ਸਤਿਗੁਰੂ ਨਾਨਕ ਪਾਤਸ਼ਾਹ ਇਨ੍ਹਾਂ ਨੂੰ ਸੂਮੱਤ ਦੇਣ ਵਾਸਤੇ ਸੂਮੇਰ ਪਰਬਤ ਤੇ ਪਹੁੰਚੇ ਜਿਥੇ ਬਰਫਾਂ ਤੋਂ ਬਗੈਰ ਹੋਰ ਕੋਈ ਚੀਜ਼ ਨਹੀਂ ਹੈ। ਉਥੇ ਜਦੋਂ ਸਿੱਧਾਂ ਨੇ ਦੇਖਿਆ ਕਿ ਤਿੰਨ ਮਨੁੱਖ ਆ ਗਏ। ਇਹ ਬਰਫਾਂ ਕਿਵੇਂ ਲੰਘ ਕੇ ਆ ਗਏ? ਅਸੀਂ ਤਾਂ ਉਡ ਕੇ ਆ ਜਾਂਦੇ ਹਾਂ। ਜਦੋਂ ਨੇੜੇ ਗਏ ਤਾਂ ਦੇਖਿਆ ਕਿ ਗੁਰੂ ਨਾਨਕ ਪਾਤਸ਼ਾਹ ਜੀ ਦੀ ਸਰੀਰਕ ਉਮਰ ਛੋਟੀ ਹੈ ਤੇ ਉਹ ਹਜ਼ਾਰਾਂ ਸਾਲਾਂ ਦੇ ਹਨ। ਉਹ ਮਹਾਰਾਜ਼ ਜੀ ਨੂੰ ਬਾਲਾ ਕਹਿੰਦੇ ਹਨ, ਬਾਲਕ ਕਹਿੰਦੇ ਹਨ ਕਿ ਇਹ ਕਿਵੇਂ ਆ ਗਿਆ ਇਥੇ? ਕਿਹੜੀ ਸ਼ਕਤੀ ਲੈ ਕੇ ਆਇਆ ਹੈ? ਮਹਾਰਾਜ਼ ਜੀ

ਕਹਿੰਦੇ, “ਸ਼ਕਤੀ ਤਾਂ ਸਾਡੇ ਵਿਚ ਕੋਈ ਨਹੀਂ ਹੈ, ਸਾਡੇ ਕੌਲ ਤਾਂ ਗੁਰਬਾਣੀ ਤੇ ਨਾਮ ਦੀ ਸ਼ਕਤੀ ਹੈ ਤੇ ਜਾਂ ਸਾਧ-ਸੰਗਤ ਦੀ ਸੇਵਾ ਦੀ ਸ਼ਕਤੀ ਹੈ। ਤੁਹਾਡੇ ਵਾਂਗ ਅਸੀਂ ਕੋਈ ਸਾਧਨ ਕਰਕੇ ਸਿੱਧੀਆਂ ਨਹੀਂ ਹਾਸਲ ਕਰੀਆਂ ਕਿ ਉਡ ਕੇ ਆ ਜਾਈਏ।”

ਬਹੁਤ ਲੰਮੀ ਚੌੜੀ ਵਿਆਖਿਆ ਹੋਈ ਸਿਧ ਗੋਸ਼ਟ ਦੀ ਤੇ ਜਦੋਂ ਬਚਨ ਸੁਣੇ ਤਾਂ ਉਨ੍ਹਾਂ ਨੇ -

**ਸਿੱਧੀ ਮਨੇ ਬੀਚਾਰਿਆ, ਕਿਵੈ ਦਰਸਨ ਏ ਲੇਵੈ ਬਾਲਾ॥  
ਭਾਈ ਗੁਰਦਾਸ ਜੀ ਵਾਰ 1/31**

ਕਿ ਇਹ ਕਿਸੇ ਤਰੀਕੇ ਨਾਲ ਸਾਡਾ ਸੇਵਕ ਬਣ ਜਾਵੇ, ਜੋਗੀ ਬਣ ਜਾਵੇ ਤੇ ਫੇਰ ਸਾਡਾ ਪੰਥ ਮੁੜ ਕੇ ਰੋਸ਼ਨ ਹੋ ਜਾਏਗਾ ਕਿਉਂਕਿ ਐਡਾ ਕਾਬਲ ਅਸੀਂ ਕੋਈ ਦੇਖਿਆ ਨਹੀਂ। ਉਸ ਵੇਲੇ ਨਾਮ ਪੁਛਿਆ ਤੇ ਮਹਾਰਾਜ ਜੀ ਨੇ ਜਦੋਂ ਸ਼ਬਦ ਦੋ ਅੰਦਰ ਆਪਣਾ ਨਾਮ ਦਸਿਆ ‘ਨਾਨਕ’ ਤਾਂ ਉਹ ਕਹਿੰਦੇ ਕਿ ਕਿਤੇ ਤੂੰ ਓਹੀ ਨਾਨਕ ਤਾਂ ਨਹੀਂ ਜਿਸ ਨੇ ਕਲਜੁਗ ਨੂੰ ਤਾਰਨ ਵਾਸਤੇ ਆਉਣਾ ਸੀ? ਸਿੱਧਾਂ ਨੇ ਮਨ ਵਿਚ ਵਿਚਾਰ ਕਰ ਲਈ ਕਿ ਇਹ ਤਾਂ ਓਹੀ ਆ ਗਿਆ ਤੇ ਹੁਣ ਇਸ ਨੂੰ ਜ਼ਰੂਰ ਬਣਾਓ ਆਪਣਾ ਚੇਲਾ। ਉਸ ਵੇਲੇ ਗੋਰਖਨਾਥ ਨੇ ਆਪਣੀ ਚਿੱਪੀ ਦੇ ਦਿਤੀ ਤੇ ਕਹਿਣ ਲੱਗਿਆ, “ਹੋ ਨਾਨਕ! ਓਹ ਦੇਖ ਸਾਹਮਣੇ ਪਾਣੀ ਨਜ਼ਰ ਆਉਂਦਾ ਹੈ ਪਹਾੜ ਦੇ ਹੇਠਾਂ।”

ਮਹਾਰਾਜ ਜੀ ਕਹਿੰਦੇ, “ਹਾਂ!”

ਕਹਿੰਦਾ, “ਜਾਓ! ਉਥੋਂ ਇਕ ਚਿੱਪੀ ਪਾਣੀ ਦੀ ਭਰ ਲਿਆਓ।”

ਮਹਾਰਾਜ ਜੀ ਚਲ ਪਏ, ਜਦੋਂ ਉਥੇ ਪਹੁੰਚੇ ਤਾਂ ਕੀ ਦੇਖਦੇ ਨੇ ਉਥੇ ਹੀਰੇ, ਲਾਲ, ਜਵਾਹਰਾਤ ਬਣਾ ਦਿਤੇ, ਪਾਣੀ ਹੈ ਹੀ ਨਹੀਂ ਤੇ ਮਹਾਰਾਜ ਜੀ ਵਾਪਸ ਮੁੜ ਆਏ। ਜਦੋਂ ਵਾਪਸ ਆਏ ਤਾਂ ਗੋਰਖਨਾਥ ਨੇ ਪੁਛਿਆ ਕਿ ਪਾਣੀ ਨਹੀਂ ਲਿਆਏ ਆਪ?

ਮਹਾਰਾਜ ਕਹਿੰਦੇ, “ਉਥੇ ਹੈ ਹੀ ਨਹੀਂ ਪਾਣੀ।”

ਕਹਿੰਦਾ, “ਦੇਖ ਨਾਨਕ! ਇਕ ਫੁਰਨਾ ਕਰਿਆ ਹੈ ਤੇ ਸਾਰੀ ਝੀਲ ਹੀਰੇ, ਲਾਲ, ਜਵਾਹਰਾਤਾਂ ਦੀ ਬਣਾ ਦਿਤੀ, ਕਿੱਡੀ ਸ਼ਕਤੀ ਹੈ ਜੋਗ ਵਿਚ! ਤੂੰ ਜੋਗ ਲੈ ਲੈ।”

ਮਹਾਰਾਜ ਜੀ ਨੇ ਦ੍ਰਿਸ਼ਟੀ ਕਰੀ ਕਹਿੰਦੇ, “ਕਿਹੜੀ ਝੀਲ ਬਣਾ ਦਿਤੀ?”

ਕਹਿੰਦੇ, “ਉਹ।”

ਮਹਾਰਾਜ ਜੀ ਕਹਿੰਦੇ, “ਦੇਖੋ ਤਾਂ।”

ਜਦੋਂ ਦੇਖਿਆ ਤਾਂ ਉਹ ਪਾਣੀ। ਜੋਰ ਲਾ ਹਟਿਆ ਗੋਰਖਨਾਥ, ਮੁੜ ਕੇ ਹੀਰੇ ਜਵਾਹਰਾਤ ਬਣਾ ਹੀ ਨਾ ਸਕਿਆ। ਸਮਝ ਲਿਆ ਉਸ ਨੇ ਕਿ ਮੈਥੋਂ ਤਾਂ ਇਹ ਕੋਈ ਬਹੁਤ ਮਹਾਂਬਲੀ ਆ ਗਿਆ। ਉਸ ਵੇਲੇ ਗੁਰੂ ਨਾਨਕ ਪਾਤਿਸ਼ਾਹ ਨੇ

ਸ਼ਬਦ ਰਾਹੀਂ ਚਰਚਾ ਕਰੀ, ਨਾਮ ਦੀ, ਕਿ ਨਾਮ ਸਾਰਿਆਂ ਦਾ ਅਧਾਰ ਹੈ। ਸਭ ਚੀਜ਼ਾਂ ਨਾਮ ਦੇ ਆਸਰੇ ਖੜ੍ਹੀਆਂ ਹਨ। ਨਾਮ ਹਰ ਥੰਦੇ ਦੇ ਅੰਦਰ ਹੈ -

**ਨਉ ਨਿਧਿ ਅੰਮ੍ਰਿਤ ਪ੍ਰਭ ਕਾ ਨਾਮੁ॥**

**ਦੇਹੀ ਮਹਿ ਇਸ ਕਾ ਬਿਸਾਮੁ॥**

**ਸੁੰਨ ਸਮਾਧਿ ਅਨਹਤ ਤਹ ਨਾਦ॥**

**ਕਹਨੁ ਨ ਜਾਈ ਅਚਰਜ ਬਿਸਮਾਦ॥** ਪੰਨਾ - 293

ਸੋ ਅਖੀਰ ਉਨ੍ਹਾਂ ਨੇ ਹਾਰ ਮੰਨ ਲਈ। ਮਹਾਰਾਜ ਜੀ ਕਹਿੰਦੇ ਤੁਸੀਂ ਸਮਾਧੀਆਂ ਲਾ ਸਕਦੇ ਹੋ, ਸੰਪਰਗਿਆਤ ਸਮਾਧੀ ਤੁਸੀਂ ਲਾ ਲਓਗੇ, ਰਾਜਮੇਧ ਸਮਾਧੀ ਲਾ ਲਓਗੇ ਪਰ ਗਿਆਨ ਤਾਂ ਹੋਣਾ ਨਹੀਂ। ਜਿਨ੍ਹਾਂ ਚਿਰ ਗਿਆਨ ਨਹੀਂ ਹੁੰਦਾ, ਉਨ੍ਹਾਂ ਚਿਰ ਮੁਕਤੀ ਨਹੀਂ ਹੁੰਦੀ। ਨਾਥ ਜੀ, ਅਸਲ ਮਸਲਾ ਤਾਂ ਮਾਨਵ ਸਾਮ੍ਰਾਂ ਹਉਮੈ ਦਾ ਹੈ ਜਿਸ ਦੇ ਅਸਰ ਅਧੀਨ ਇਹ ਜੰਮਦਾ ਹੈ ਮਰਦਾ ਹੈ ਤੇ ਚੌਗਸੀ ਲੱਖ ਦੇ ਚੱਕਰ ਵਿਚ ਅੰਨੰਤ ਕਾਲ ਤੋਂ ਘੁੰਮੇਟਣੀਆਂ ਖਾ ਰਿਹਾ ਹੈ। ਹਉਮੈ ਦਾ ਨਾਸ਼ ਨਾਮ ਬਿਨਾਂ ਨਹੀਂ ਹੁੰਦਾ, ਨਾਮ ਰਾਹੀਂ ਪ੍ਰਤੱਖ ਗਿਆਨ ਅਨੁਭਵ ਵਿਚ ਪ੍ਰਕਾਸ਼ ਕਰਦਾ ਹੈ। ਗਿਆਨ ਸਮਰੱਥ ਗੁਰੂ ਬਿਨਾਂ ਨਹੀਂ ਹੁੰਦਾ ਜਿਵੇਂ ਕਿ -

**ਭਾਈ ਰੇ ਗੁਰ ਬਿਨੁ ਗਿਆਨੁ ਨ ਹੋਇ॥**

**ਪੂਛਹੁ ਬ੍ਰਹਮੇ ਨਾਰਦੈ ਬੇਦ ਬਿਆਸੈ ਕੋਇ॥** ਪੰਨਾ - 59

ਤੁਸੀਂ ਤਾਂ ਗਿਆਨ ਦੇ ਰਾਹ ਹੀ ਨਹੀਂ ਪਏ, ਤੁਸੀਂ ਤਾਂ ਨਾਟਕ ਚੇਟਕਾਂ ਵਿਚ ਪਏ ਹੋਏ ਹੋ।

**ਨਾਟਕ ਚੇਟਕ ਕੀਏ ਕੁਕਾਜਾ॥**

**ਪ੍ਰਭ ਲੋਗਨ ਕਰ ਆਵਤ ਲਾਜਾ॥**

**ਬਚਿੜ ਨਾਟਕ**

ਪ੍ਰਭੂ ਦੇ ਲੋਕਾਂ ਨੂੰ ਸ਼ਰਮ ਆਉਂਦੀ ਹੈ ਸ਼ਕਤੀਆਂ ਦਿਖਾਉਂਦਿਆਂ। ਰਿੱਧੀ ਸਿੱਧੀ ਕਰਾਮਾਤਾਂ ਮਾਇਆ ਮੰਡਲ ਦੇ ਚਮਤਕਾਰੇ ਹਨ ਇਨ੍ਹਾਂ ਦੀ ਖਿੱਚ ਮੌਹ ਪੈਦਾ ਕਰਦੀ ਹੈ ਅਤੇ ਨਾਮ ਮਨ ਵਿਚ ਨਹੀਂ ਵਸ ਸਕਦਾ। ਪੂਰਨ ਗਿਆਨ ਨਹੀਂ ਹੋ ਸਕਦਾ, ਤੁਹਾਡੇ ਸਾਧਨ ਕੁੰਡਲਨੀ, ਛੇ ਚੱਕਰ ਵੇਧ ਕੇ ਪਾਣ ਦਸਵੇਂ ਦੁਆਰ ਤੀਕਰ ਲੈ ਜਾਣੇ, ਉਮਰਾਂ ਵਧਾ ਲੈਣੀਆਂ, ਨਾਟਕ ਚੇਟਕ ਕਰ ਲੈਣੇ, ਮਾਇਆ ਮੰਡਲ ਦੀਆਂ ਖੇਡਾਂ ਹਨ, ਜੋ ਅਗਿਆਨ ਦਾ ਨਾਸ਼ ਨਹੀਂ ਕਰ ਸਕਦੀਆਂ। ਅਵਿਦਿਆ ਕੇਵਲ ਪ੍ਰਭੂ ਨਾਮ ਹੀ ਦਰ ਸਕਦਾ ਹੈ। ਸੋ ਨਾਮ ਸਭ ਤੋਂ ਸੇਸ਼ਨਾਂ ਹੈ, ਨਾਮ ਅੰਮ੍ਰਿਤ ਪੂਰ੍ਣ ਗੁਰੂ ਤੋਂ ਪ੍ਰਾਪਤ ਹੁੰਦਾ ਹੈ ਅਤੇ ਉਹ ਅਭਿਆਸ ਰਾਹੀਂ ਅੰਦਰ ਰਮ੍ਭੇ ਹੋਏ ਨਾਮ ਤੀਕਰ ਰਸਵਾਈ ਕਰਾ ਦਿੰਦਾ ਹੈ। ਇਹ ਕਲਜੁਗ ਦਾ ਸੁਖੈਨ ਮਾਰਗ ਹੈ। ਸੋ ਮਹਾਰਾਜ ਜੀ ਨੇ ਜਦੋਂ ਇਹ ਸਿੱਧ ਕਰ ਦਿਤਾ ਕਿ -

**ਕਲਿਜੁਗ ਨਾਨਕ ਨਾਮੁ ਸੁਖਾਲਾ॥**

**ਭਾਈ ਗੁਰਦਾਸ ਜੀ ਵਾਰ 1/31**

ਕੇਵਲ ਨਾਮ ਨੇ ਹੀ ਫਲੀਭੂਤ ਹੋਣਾ ਹੈ। ਇਕ ਵਾਗੀ ਵੀ ਜੇ ਵਾਹਿਗੁਰੂ ਮੂੰਹ ਵਿਚੋਂ ਨਿਕਲ ਜਾਵੇ ਤੇ ਚਿੱਤ ਇਕਾਗਰ ਹੋਵੇ -

**ਏਕ ਚਿਤ ਜਿਹ ਇਕ ਛਿਨ ਧਿਆਇਓ॥**

**ਕਾਲ ਫਾਸ ਕੇ ਬੀਚ ਨ ਆਇਓ॥**

ਕਹਿੰਦੇ ਫੇਰ ਇਹ ਦੱਸੋ ਕਿ ਇਹ ਮਾਰਗ ਸੇਸ਼ਟ ਹੈ ਜਾਂ ਕਿ ਤੁਹਾਡਾ ਜਿਹੜਾ ਹਠ ਯੋਗ ਹੈ - ਨੇਤੀ, ਧੋਤੀ, ਬਸਤੀ, ਕਪਾਲੀ ਇਹ ਸਾਧਨ ਕਰਦੇ ਹੋ; ਫੇਰ ਇਕੱਲੀਆਂ ਜਗ੍ਹਾਂ ਭਾਲੁਣੀਆਂ ਪੈਂਦੀਆਂ ਹਨ। ਕਲਜੁਗ ਦਾ ਸਮਾਂ ਹੈ, ਤੁਹਾਨੂੰ ਇਕਾਂਤ ਕਿਹੜਾ ਦੇਖਗਾ ਤੁਸੀਂ ਤਾਂ ਪਹਾੜਾਂ ਤੇ ਆ ਕੇ ਬਹਿ ਗਏ। ਇਹ ਕੁਝ ਹੋ ਨਹੀਂ ਸਕਦਾ ਨਾਥ ਜੀ! ਅਸੀਂ ਨਾਮ ਲੈ ਕੇ ਆਏ ਹਾਂ, ਨਿਰੰਕਾਰ ਦੇ ਨਾਮ ਨੇ ਉਪਾਰ ਕਰਨਾ ਹੈ ਸੰਸਾਰ ਦਾ। ਸੋ ਹਾਰ ਮੰਨ ਲਈ ਸਿੱਧਾਂ ਨੇ; ਗੁਰੂ ਨਾਨਕ ਸਾਹਿਬ ਦੇ ਚਰਨਾਂ ਤੇ ਸਭ ਨੇ ਸੀਸ ਨਿਵਾਂ ਦਿਤਾ। ਉਸ ਘਟਨਾ ਨੂੰ ਭਾਈ ਗੁਰਦਾਸ ਜੀ ਏਸ ਤਰ੍ਹਾਂ ਲਿਖਦੇ ਹਨ -

**ਧਰਨਾ - ਬਾਬੇ ਜਿਤ ਲਈ ਸਿੱਧਾਂ ਵਾਲੀ ਮੰਡਲੀ,**  
ਸ਼ਬਦਾਂ ਦੇ ਬਾਣ ਮਾਰ ਕੇ - 2, 2.  
ਮੇਰੇ ਪਿਆਰੇ, ਸ਼ਬਦਾਂ ਦੇ ਬਾਣ ਮਾਰ ਕੇ -2, 2.  
ਵਾਹਵਾ ਵਾਹਵਾ, ਸ਼ਬਦਾਂ ਦੇ ਬਾਣ ਮਾਰ ਕੇ -2, 2.  
ਬਾਬੇ ਜਿਤ ਲਈ ਸਿੱਧਾਂ ਵਾਲੀ ਮੰਡਲੀ -..... -2.  
ਸਿਧੀ ਮਨੇ ਬੀਚਾਰਿਆ ਕਿਵੈਂ ਦਰਸਨ ਏਂ ਲੇਵੈਂ ਬਾਲਾ।  
ਐਸਾ ਜੋਗੀ ਕਲੀ ਮਹਿ ਹਮਰੇ ਪੰਥ ਕਰੇ ਉਜਿਆਲਾ।  
ਖਪਰ ਦਿਤਾ ਨਾਥ ਜੀ ਪਾਣੀ ਭਰਿ ਲੈਵਣਿ ਉਠਿ ਚਾਲਾ।  
ਬਾਬਾ ਆਇਆ ਪਾਣੀਐ ਛਿਠੇ ਰਤਨ ਜਵਾਹਰ ਲਾਲਾ।  
ਸਤਿਗੁਰ ਅਗਮ ਅਗਾਧ ਪੁਰਖੁ ਕੇਹੜਾ ਕਲੇ ਗੁਰੂ ਦੀ ਝਾਲਾ।  
ਛਿਰਿ ਆਇਆ ਗੁਰ ਨਾਥ ਜੀ ਪਾਣੀ ਠੁਉੜ ਨਹੀਂ ਉਸਿ ਤਾਲਾ।  
ਸਥਾਨ ਜਿਤੀ ਸਿਧੀ ਮੰਡਲੀ, ਕੀਤੇਸੁ ਅਪਣਾ ਪੰਥੁ ਨਿਰਾਲਾ॥  
**ਕਲਜੁਗ ਨਾਨਕ ਨਾਮੁ ਸੁਖਾਲਾ॥**

**ਭਾਈ ਗੁਰਦਾਸ ਜੀ ਵਾਰ 1/31**

ਸੋ ਕਹਿਣ ਲੱਗੇ ਐਡੇ ਵੱਡੇ-ਵੱਡੇ ਸਿੱਧਾਂ ਦੇ ਕੋਲ, ਗੁਰੂ ਨਾਨਕ ਪਾਤਸ਼ਾਹ ਨੇ ਜਾ ਕੇ ਨਾਮ ਦਾ ਡੰਕਾ ਵਜਾਇਆ ਤੇ ਸਭ ਨੂੰ ਜਿਤਿਆ। ਮੱਕੇ ਵਿਚ ਗਏ ਤੇ ਮੱਕੇ ਦੇ ਜਿੰਨੇ ਸੇਵਾ ਕਰਨ ਵਾਲੇ ਸਨ ਵੱਡੇ-ਵੱਡੇ ਇਮਾਮ ਸਾਰਿਆਂ ਨੇ ਗੁਰੂ ਨਾਨਕ ਪਾਤਸ਼ਾਹ ਤੋਂ ਉਪਦੇਸ਼ ਸੁਣਿਆ। ਉਨ੍ਹਾਂ ਨੇ ਦਸਿਆ ਕਿ ਕੇਵਲ ਮੱਕੇ ਦੇ ਅੰਦਰ ਹੀ ਖੁਦਾ ਨਹੀਂ ਹੈ, ਖੁਦਾ ਦਾ ਤਾਂ ਸਾਰਾ ਹੀ ਸੰਸਾਰ ਜਿੰਨੀ ਦੁਨੀਆਂ ਹੈ, ਸਾਰੀ ਪ੍ਰਮੇਸ਼ਰ ਦੀ ਹੈ, ਸਾਰੀ ਵਿਚ ਹੀ ਪਰੀਪੂਰਨ ਹੈ ਉਹ। ਸੋ ਏਸ ਤਰ੍ਹਾਂ ਦੇ ਨਾਲ ਬਹੁਤ ਵਿਆਖਿਆ ਦੇ ਨਾਲ ਆਪ ਨੇ ਗੁਰੂ ਨਾਨਕ ਪਾਤਸ਼ਾਹ ਦੇ ਬਰਨ ਲਹਿਣਾ ਜੀ ਨੂੰ ਸੁਣਾਏ। ਪਹਿਲਾਂ ਬਾਣੀ ਸੁਣਾਈ, ਫੇਰ ਉਨ੍ਹਾਂ ਦੇ ਕੌਤਕ ਸੁਣਾਏ। ਫੇਰ ਪੁਛਦੇ ਹਨ ਕਿ ਸਰਬ ਵਿਆਪੀ ਹੈ ਇਕ ਦੇਸੀ ਨਹੀਂ ਹੈ। ਉਹ ਹੁਣ ਕੀ ਕਰਾਉਂਦੇ ਹਨ।

ਭਾਈ ਜੋਧ ਜੀ ਨੇ ਕਿਹਾ, ਕਹਿਣ ਲੱਗੇ, “ਭਾਈ ਲਹਿਣਾ ਜੀ! ਗੁਰੂ ਨਾਨਕ ਪਾਤਸ਼ਾਹ ਦੇ ਸਾਰੇ ਹੀ ਕੌਤਕ ਨਿਰਾਲੇ ਨੇ ਤੇ ਉਨ੍ਹਾਂ ਨੇ ਚਾਰ ਉਦਾਸੀਆਂ ਕਰਕੇ ਸਾਰੀ ਸਿਸ਼ਟੀ ਜਿਥੋਂ ਤੱਕ ਸੀ, ਉਥੋਂ ਤੱਕ ਉਪਦੇਸ਼ ਕਰਨ ਤੋਂ ਬਾਅਦ ਕਰਤਾਰਪੁਰ ਪੱਕਾ ਨਿਵਾਸ ਕਰ ਲਿਆ ਹੈ।

ਹੁਣ ਸੰਗਤਾਂ ਬੇਅੰਤ ਹੋ ਗਈਆਂ ਹਨ। ਹੁਣ ਸੰਗਤਾਂ ਕਿਥੇ ਟੋਲ੍ਹੀਆਂ ਫਿਰਨ ਕਿ ਹੁਣ ਲੰਕਾ ਵਿਚ ਹਨ, ਗੁਰੂ ਸਾਹਿਬ ਜਾਂ ਅਰਥ ਵਿਚ ਹਨ ਜਾਂ ਬਰੂਮਾਂ ਵਿਚ ਹਨ ਜਾਂ ਚੀਨ

ਵਿਚ ਗਏ ਹੋਏ ਹਨ। ਕੋਈ ਸੁਖਾਲਾ ਸੀ ਉਨ੍ਹਾਂ ਦਿਨਾਂ ਵਿਚ ਟੋਲ੍ਹਣਾ? ਕਹਿੰਦੇ ਫੇਰ ਉਨ੍ਹਾਂ ਨੇ ਆ ਕੇ ਇਕ ਪਿੰਡ ਵਸਾਇਆ ਜਿਸ ਦਾ ਨਾਮ ਕਰਤਾਰਪੁਰ ਹੈ ਨੇੜੇ ਹੀ ਹੈ ਇਥੋਂ ਦੂਰ ਨਹੀਂ ਹੈ। ਜਦੋਂ ਮੱਕੇ ਗਏ ਉਸ ਵੇਲੇ ਭੇਸ ਮੁਸਲਮਾਨਾਂ ਵਾਲਾ ਬਣਾਇਆ ਹੋਇਆ ਸੀ, ਹਰੇ ਕੱਪੜੇ ਪਹਿਨ ਲਏ ਸਨ। ਜਦੋਂ ਜੋਗੀਆਂ ਨੂੰ ਮਿਲਣ ਗਏ ਉਦੋਂ ਲੱਕ ਦੇ ਦੁਆਲੇ ਛਾਤੀ ਤੱਕ ਰੱਸੇ ਲਪੇਟ ਲਏ ਸਨ। ਜਦੋਂ ਹਿੰਦੂਆਂ ਦੇ ਮੰਦਰਾਂ ਵਿਚ ਗਏ ਫੇਰ ਉਨ੍ਹਾਂ ਦਾ ਭੇਸ ਧਾਰਿਆ। ਪੂਰਾ ਭੇਖ ਨਹੀਂ ਸੀ ਬਣਾਉਂਦੇ। ਇਕ ਪੈਰ ਵਿਚ ਬੜਾਂਵ ਹੈ ਦੂਜੇ ਵਿਚ ਜੁੱਤੀ ਹੈ। ਤੱਸਬੀ ਹੱਥ ਵਿਚ ਫੜੀ ਹੋਈ ਹੈ ਪਰ ਉਪਰਲੇ ਪਾਸੇ ਹਿੰਦੂਆਂ ਵਾਲਾ ਭੇਖ ਹੈ। ਸੋ ਹੁਣ ਸਾਰਾ ਲਾਹ ਦਿਤਾ -

**ਫਿਰ ਬਾਬਾ ਆਇਆ ਕਰਤਾਰ ਪੁਰਿ ਭੇਖ ਉਦਾਸੀ ਸਗਲ ਉਤਾਰ॥**

**ਭਾਈ ਗੁਰਦਾਸ ਜੀ ਵਾਰ 1/38**

ਉਦਾਸੀਆਂ ਵਾਲਾ ਜਿਹੜਾ ਭੇਖ ਸੀ, ਜਦੋਂ ਉਦਾਸੀਆਂ ਕਰਨ ਜਾਂਦੇ ਸਨ ਉਹ ਸਾਰਾ ਹੀ ਉਤਾਰ ਦਿਤਾ -

**ਪਹਿਰਿ ਸੰਸਾਰੀ ਕਪੜੇ ਮੰਜੀ ਬੈਠਿ ਕੀਆ ਅਵਤਾਰ॥**

**ਭਾਈ ਗੁਰਦਾਸ ਜੀ ਵਾਰ 1/38**

ਜਦੋਂ ਮਹਾਰਾਜ ਜੀ ਨੇ ਆ ਕੇ ਫੇਰ ਸੰਸਾਰੀ ਕਪੜੇ ਪਹਿਨੇ ਤਾਂ ਐਨੇ ਸੋਹਣੇ ਲੱਗਣ ਕਿ ਓਹੀ ਰੂਪ ਸਾਡੇ ਮਨ ਵਿਚ ਵਸ ਗਿਆ ਤੇ ਹੁਣ ਉਥੇ ਬੈਠ ਕੇ ਉਪਦੇਸ਼ ਕਰਦੇ ਹਨ। ਸੋ ਐਨੇ ਬਰਨ ਜਦੋਂ ਸੁਣੇ ਤਾਂ ਭਾਈ ਲਹਿਣਾ ਜੀ ਦੇ ਮਨ ਵਿਚ 100% ਖਿੱਚ ਪੈ ਗਈ। ਜਿਉਂ-ਜਿਉਂ ਬਰਨ ਸੁਣਦੇ ਚਲੇ ਗਏ, ਤਿਵੇਂ ਤਿਵੇਂ ਦੇਵੀ ਅੰਦਰੋਂ ਨਿਕਲਦੀ ਚਲੀ ਗਈ ਤੇ ਗੁਰ ਵਸਦਾ ਚਲਿਆ ਗਿਆ, ਇਹ ਕੋਈ ਛੋਟੀ ਜਿਹੀ ਬਾਤ ਨਹੀਂ ਹੈ।

ਭਾਈ ਜੋਧ ਕਹਿਣ ਲੱਗੇ, “ਭਾਈ ਲਹਿਣਾ ਜੀ, ਗੁਰੂ ਨਾਨਕ ਪਾਤਸ਼ਾਹ ਜੀ ਦਾ ਸਿਧਾਂਤ ਬਹੁਤ ਹੀ ਸੁਖੈਨ ਹੈ, ਬਹੁਤ ਸਿੱਧਾ ਹੈ। ਇਸ ਦੇ ਵਿਚ ਨਾ ਪੜ੍ਹੇ-ਲਿਖੇ ਹੋਣ ਦੀ ਲੋੜ ਹੈ, ਨਾ ਕਿਸੇ ਫਿਲਾਸਫੀ ਦੀ, ਨਾ ਸੰਸਕ੍ਰਿਤ ਜਾਨਣ ਦੀ ਤੇ ਨਾ ਕੋਈ ਹੋਰ। ਭਾਵੇਂ ਕੋਈ ਪੜ੍ਹਿਆ ਹੋਵੇ ਜਾਂ ਅਨਪੜ੍ਹ ਹੋਵੇ। ਬਿਲਕੁਲ ਸਿੱਧਾ ਸਿਧਾਂਤ ਹੈ ਕਿ ਕਿਰਤ ਕਰਨੀ ਧਰਮ ਦੀ, ਦੱਸਾਂ ਨਹੁਆਂ ਦੀ ਕਿਰਤ ਕਰਨੀ, ਫੇਰ ਉਸ ਤੋਂ ਬਾਅਦ ਨਾਮ ਜਪਣਾ। ਫੇਰ ਨਾਮ ਨੇ ਸਾਂਝ ਪਾ ਦੇਣੀ ਹੈ ਸਾਰੀ ਦੁਨੀਆਂ ਨਾਲ ਤੇ ਫੇਰ ਵੰਡ ਕੇ ਛਕਣਾ। ਕਿਰਤ ਤਾਂ ਕਰਦੇ ਹੀ ਹੋ ਤੁਸੀਂ ਵੀ ਪਰ ਨਾਮ ਨਾ ਜਪਣ ਕਰਕੇ ਦੁਨੀਆਂ ਨਾਲ ਨਹੀਂ ਸਾਂਝ ਪੈ ਰਹੀ। ਆਪਣੇ ਵਾਸਤੇ ਤੁਸੀਂ ਕਿਰਤ ਕਰ ਰਹੇ ਹੋ। ਜਿੰਨਾ ਕਮਾਉਂਦੇ ਹੋ ਆਪਣੇ ਘਰ ਵਾਸਤੇ ਕਮਾਉਂਦੇ ਹੋ, ਹੋਰ ਵਧਾਰ ਵਧਾ ਲੈਂਦੇ ਹੋ ਪਰ ਗੁਰੂ ਦਾ ਸਿੱਖ ਆਪਣੇ ਵਾਸਤੇ ਨਹੀਂ ਕਰਦਾ। ਉਹ ਪਹਿਲਾਂ ਕਿਰਤ ਕਰਦਾ ਹੈ ਤੇ ਗੁਰੂ ਨਾਨਕ ਸਾਹਿਬ ਨੇ ਤਾਂ ਇਹ ਬਰਨ ਵੀ ਕਹਿ ਦਿਤਾ।

**ਘਾਲਿ ਖਾਇ ਕਿਛੁ ਹਥੁ ਦੇਣਿ॥**

**ਨਾਨਕ ਰਾਹੁ ਪਛਾਣਹਿ ਸੇਣਿ॥**

**ਪੰਨਾ - 1245**

ਕਿਰਤ ਵਾਲਾ ਜਿਹੜਾ ਬੰਦਾ ਹੈ ਉਸ ਨੂੰ ਰੱਬ ਦੇ ਰਾਹ ਦਾ ਗਿਆਨ ਹੋ ਜਾਵੇਗਾ।”

ਕਿਰਤ ਇਕ ਤਾਂ ਨਹੀਂ ਹੁੰਦੀ, ਇਹ ਤਾਂ ਅਨੇਕ ਕਿਸਮ ਦੀ ਹੈ। ਕਿਸਾਨ ਕਿਰਤ ਕਰਦਾ ਹੈ ਖੇਤੀਬਾੜੀ ਅਨਾਜ ਪੈਦਾ ਕਰਦਾ ਹੈ, ਜਿਹੜਾ ਅਧਿਆਪਕ ਹੈ ਉਹ ਬੱਚਿਆਂ ਨੂੰ ਪੜ੍ਹਾ ਕੇ ਕਿਰਤ ਕਰਦਾ ਹੈ, ਜਿਹੜਾ ਡਾਕਟਰ ਹੈ ਉਹ ਦਵਾਈਆਂ ਦੇ ਕੇ ਮਰੀਜ਼ਾਂ ਦੀ ਸੇਵਾ ਕਰਕੇ ਕਿਰਤ ਕਰਦਾ ਹੈ। ਜਿਹੜੇ ਗੁਰੂ ਦੇ ਸਿੱਖਾਂ ਨੂੰ ਗੁਰੂ ਨੇ ਦਾਤ ਦਿਤੀ ਹੋਈ ਹੈ ਕੀਰਤਨ ਦੀ, ਪ੍ਰਚਾਰ ਦੀ ਉਹ ਪ੍ਰਚਾਰ ਕਰਕੇ ਕਿਰਤ ਕਰਦੇ ਹਨ, ਜਿਸ ਨੂੰ ਸਾਜ਼ ਵਜਾਉਣ ਦੀ ਸੇਵਾ ਦਿਤੀ ਹੋਈ ਉਹ ਸਾਜ਼ ਵਜਾ ਕੇ ਕਿਰਤ ਕਰਦੇ ਹਨ। ਇਹ ਸਾਰੀ ਧਰਮ ਦੀ ਕਿਰਤ ਹੈ, ਦਸਾਂ-ਨਹੂੰਾਂ ਦੀ ਕਿਰਤ ਪਰ ਗੁਰੂ ਦਾ ਸਿੱਖ ਆਪਣੇ ਕੋਲ ਕੁਝ ਨਹੀਂ ਰੱਖਦਾ, ਸਭ ਕੁਝ ਸਾਂਝਾ ਰੱਖਦਾ ਹੈ ਤੇ ਫੇਰ ਉਹ ਨਾਮ ਜਪਦਾ ਹੈ, ਅੰਮ੍ਰਿਤ ਵੇਲੇ ਨੂੰ ਸੰਭਾਲਦਾ ਹੈ। ਜਦੋਂ ਸਾਰਾ ਸੰਸਾਰ ਸੁੱਤਾ ਪਿਆ ਹੁੰਦਾ ਹੈ ਉਦੌਂ ਉਹ ਜਾਗਦਾ ਹੈ। ਸੋ ਉਹ ਉਸ ਵੇਲੇ ਸਮੇਂ ਨੂੰ ਸੰਭਾਲ ਕੇ ਫੇਰ ਇਕ ਚਿੱਤ ਹੋ ਕੇ ਪ੍ਰਮੇਸ਼ਰ ਦਾ ਭਜਨ ਕਰਦਾ ਹੈ। ਜਦੋਂ ਭਜਨ ਕਰਦਾ ਹੈ ਫੇਰ ਉਸ ਦੇ ਅੰਦਰ ਪਿਆਰ ਆਉਂਦਾ ਹੈ, ਪਿਆਰ ਜਿਹੜਾ ਹੈ ਉਹ ਸਾਂਝ ਪਾਉਂਦਾ ਹੈ। ਜਦੋਂ ਸਾਂਝ ਪੈਂਦੀ ਹੈ ਫੇਰ ਦੁਖੀ ਨੂੰ ਦੇਖ ਨਹੀਂ ਸਕਦਾ ਫੇਰ ਉਸ ਦੇ ਜੀਅ ਵਿਚ ਆਉਂਦਾ ਹੈ ਕਿ ਮੈਂ ਇਸ ਨੂੰ ਕੀ ਦੇਵਾਂ? ਕੀ ਮਦਦ ਕਰਾਂ? ਫੇਰ ਜਿਹੜੀ ਉਹ ਮਦਦ ਕਰਦਾ ਹੈ ਉਸ ਦੇ ਨਾਲ ਸੋਹ, ਲਗਾਓ ਨਹੀਂ ਰਖਦਾ। ਉਹ ਸ਼ੁਕਰ ਕਰਦਾ ਹੈ ਕਿ ਹੇ ਵਾਹਿਗੁਰੂ! ਤੇਰਾ ਸ਼ੁਕਰ ਹੈ ਕਿ ਮੇਰੇ ਰਾਹੀਂ ਤੂੰ ਏਸ ਪ੍ਰੇਮੀ ਦੀ ਮਦਦ ਕਰਾ ਦਿਤੀ, ਮੈਂ ਨਹੀਂ ਕਰੀ, ਤੂੰ ਹੀ ਕਰਾਈ ਹੈ। ਤੇਰਾ ਦਿਤਾ ਹੋਇਆ ਹੀ ਮੈਂ ਅੱਗੇ ਦੇ ਰਿਹਾ ਹਾਂ, ਆਪਣੇ ਕੋਲੋਂ ਤਾਂ ਮੈਂ ਕੁਝ ਨਹੀਂ ਦੇ ਰਿਹਾ। ਕਹਿੰਦੇ ਫੇਰ ਨਿਰਵਾਣ ਰਹਿੰਦਾ ਹੈ ਤੇ ਫੇਰ ਵੰਡ ਕੇ ਛਕਦਾ ਹੈ। ਫੇਰ ਦੂਸਰਾ ਪਾਸਾ ਕਹਿੰਦੇ -

### ਗੁਰਮੁਖਿ ਨਾਮੁ ਦਾਨੁ ਇਸਨਾਨੁ ॥ ਪੰਨਾ - 942

ਨਾਮ ਜਪਦਾ ਹੈ, ਬਾਣੀ ਪੜ੍ਹਦਾ ਹੈ। ਰਸਨਾ ਨਾਲ ਨਾਮ ਜਪਦਾ ਹੈ, ਸੁਆਸ ਨਾਲ ਨਾਮ ਜਪਦਾ ਹੈ, ਕੰਠ ਵਿਚ ਨਾਮ ਜਪਦਾ ਹੈ, ਹਿਰਦੇ ਵਿਚ ਨਾਮ ਜਪਦਾ ਹੈ, ਨਾਭੀ ਵਿਚ ਨਾਮ ਜਪਦਾ ਹੈ, ਆਗਿਆ ਚੱਕਰ ਵਿਚ ਨਾਮ ਜਪਦਾ ਹੈ, ਤਿਕੁਟੀ ਵਿਚ ਨਾਮ ਜਪਦਾ ਹੈ, ਦਸਵੇਂ ਦੁਆਰ ਵਿਚ ਨਾਮ ਜਪ ਕੇ ਪ੍ਰਮੇਸ਼ਰ ਨੂੰ ਪ੍ਰਾਪਤ ਕਰ ਲੈਂਦਾ ਹੈ। ਇਹ ਤਾਂ ਹੈ ਪਹਿਲਾ ਕੰਮ, ਦੂਸਰਾ ਹੈ - ਨਾਮ ਜਪਣ ਕਰਕੇ ਵਿਘਨ ਘਰੋਂ ਹਟਣੇ ਸ਼ੁਰੂ ਹੋ ਜਾਂਦੇ ਹਨ ਤੇ ਘਰ ਦੇ ਅੰਦਰ ਰੰਗ ਲੱਗ ਜਾਂਦਾ ਹੈ। ਪਿਆਰ ਪੈਦਾ ਹੋ ਜਾਂਦਾ ਹੈ। ਜਿਨ੍ਹਾਂ ਨੇ ਵੀ ਕਰਿਆ ਹੈ ਏਥੇ ਸੰਗਤ ਵਿਚ ਕਰਦੇ ਰਹੇ ਹਨ। ਦਸ ਸਾਲ ਤੋਂ ਮੈਂ ਇਹੋ ਹੀ ਦਸਿਆ ਜਾ ਰਿਹਾ ਹਾਂ। ਸੰਗਤ ਨਾਲ ਸਬੰਧ ਰੱਖਣ ਵਾਲੇ ਸੈਂਕੜੇ ਪ੍ਰੇਮੀ ਅੰਮ੍ਰਿਤ ਵੇਲਾ ਸੰਭਾਲਦੇ ਹਨ। ਅਭਿਆਸ ਕਰਦੇ ਹਨ, ਮੂਲਮੰਡ੍ਹ ਦੇ ਲੱਖਾਂ ਪਾਠ ਕਰਦੇ ਹਨ। ਨਾਮ ਜਪਦੇ ਹਨ, ਸੁੱਚੀ ਕਿਰਤ ਕਰਕੇ ਪ੍ਰਭੂ ਨਿਮਿਤ ਮਾਇਆ ਭੀ ਕਢਦੇ ਹਨ, ਦੇਵਤਿਆਂ ਵਰਗਾ ਜੀਵਨ ਪ੍ਰਾਪਤ ਹੋ ਗਿਆ ਹੈ, ਗੁਰਮੁਖ ਦੇ ਤਿੰਨ ਮੁਖ ਕੰਮ ਹਨ - ਨਾਮ-ਦਾਨ-ਇਸਨਾਨ।

ਧਰਨਾ - ਗੁਰਮੁਖ ਨਾਮ ਦਾਨ ਇਸਨਾਨ -2, 2.

ਗੁਰਮੁਖ ਨਾਮ ਦਾਨ ਇਸਨਾਨ -2, 4.

ਭਾਈ ਜੋ ਯ ਕਹਿਣ ਲੱਗੇ ਕਿ ਭਾਈ ਲਹਿਣਾ ਜੀ! ਗੁਰੂ ਮਹਾਰਾਜ ਜੀ ਨੇ ਬਹੁਤ ਝੰਜਟਾਂ ਵਿਚ ਨਹੀਂ ਪਾਇਆ। ਜੀਵਨ ਤਾਂ ਏਸ ਤਰ੍ਹਾਂ ਬਣਾ ਦਿਤਾ ਕਿ ਕਿਰਤ ਕਰਨੀ, ਨਾਮ ਜਪਣਾ ਤੇ ਵੰਡ ਛਕਣਾ। ਇਹ ਤਾਂ ਇਕ ਪੱਖ ਸਮਝੋ। ਦੂਸਰਾ ਪੱਖ ਇਹ ਹੈ ਕਿ “ਗੁਰਮੁਖ ਨਾਮ ਦਾਨ ਇਸਨਾਨ ॥”

ਨਾਮ ਜਪਣਾ ਤੇ ਦਾਨ ਕਰਨਾ। ਦਾਨ ਦੀ ਮੈਂ ਬੇਨਤੀ ਕਰਦਾ ਸੀ ਕਿ ਇਕ ਤਾਂ ਕਾਮਨਾ ਸਹਿਤ ਦਾਨ ਹੁੰਦਾ ਹੈ ਉਸ ਦਾ ਫਲ ਮਿਲਦਾ ਹੈ - ਜਿਹੋ-ਜਿਹਾ ਬੇਤ ਓਹੋ-ਜਿਹਾ ਫਲ। ਜੇ ਤਾਂ ਬ੍ਰਾਹਮਿਗਿਆਨੀ ਮਹਾਂਪੁਰਸ਼ਾਂ ਦੇ ਰਾਹੀਂ ਪੈਸਾ ਖਰਚ ਹੁੰਦਾ ਹੈ, ਉਥੇ ਤਾਂ ਦਾਨ ਲੱਖਾਂ ਗੁਣਾਂ ਵੱਧ ਜਾਂਦਾ ਹੈ ਤੇ ਜਿਥੇ ਕੱਲਰ ਵਾਲੀ ਧਰਤੀ ਹੈ ਉਥੇ ਦਾਨ ਦਿਤਾ ਹੋਇਆ ਆਪ ਨੂੰ ਵੀ ਫਸਾ ਦਿੰਦਾ ਹੈ। ਦਾਨ ਲੈ ਲਿਆ, ਸ਼ਗਾਬ ਪੀ ਲਈ, ਪਾਰਟੀਬਾੜੀ ਕਰ ਲਈ, ਲੜਾਈਆਂ-ਝਗੜੇ ਕਰ ਲਏ ਤੇ ਪ੍ਰਮੇਸ਼ਰ ਦੇ ਨਮਿਤ ਲਾਉਣਾ ਨਹੀਂ, ਫੇਰ ਦਾਨ ਫਲੇਗਾ ਕਿਵੇਂ? ਉਸ ਦਾ ਤਾਂ ਦਾਤਾ (ਦਾਨ ਦੇਣ ਵਾਲਾ) ਵੀ ਨਾਲ ਹੀ ਮਰਦਾ ਹੈ ਸੋ -

**ਖੇਤੁ ਪਛਾਣੈ ਬੀਜੈ ਦਾਨੁ ॥**

**ਪੰਨਾ - 1411**

ਕਹਿੰਦੇ ਖੇਤ ਪਛਾਣ ਕੇ ਦਾਨ ਦਿਓ। ‘ਤੁਰਤ ਦਾਨ ਮਹਾਂ ਕਲਿਆਣ’ ਜਿਥੇ ਛੇਤੀ ਹੀ ਲੱਗ ਜਾਵੇ ਉਹ ਦਾਨ ਠੀਕ ਹੋਇਆ ਕਰਦਾ ਹੈ। ਸੋ ਦਾਨ ਬੜੀ ਜ਼ਰੂਰੀ ਚੀਜ਼ ਹੈ ਕਿਉਂਕਿ ਦਾਨ ਜਦੋਂ ਆਉਂਦਾ ਹੈ ਉਹ ਵਿਘਨ ਕੱਢਦਾ ਹੈ। ਸੰਤਾਂ ਨੂੰ ਕੋਈ ਲੋੜ ਨਹੀਂ ਹੁੰਦੀ ਦਾਨ ਦੀ, ਉਨ੍ਹਾਂ ਨੇ ਕੀ ਕਰਨਾ ਹੈ? ਉਹ ਤਾਂ ਸਾਰੀਆਂ ਚੀਜ਼ਾਂ ਦੇ ਮਾਲਕ ਹੁੰਦੇ ਹਨ, ਸਭ ਕੁਝ ਉਨ੍ਹਾਂ ਕੋਲ ਹੁੰਦਾ ਹੈ। ਲੋਕ ਤਾਂ ਮੰਗਦੇ ਨੇ ਆ-ਆ ਕੇ ਮਾਇਆ ਪਿੱਛੇ ਲੱਗੀ ਫਿਰਦੀ ਹੈ, ਉਨ੍ਹਾਂ ਦੇ ਤੇ ਉਹ ਠੇਡੇ ਮਾਰਦੇ ਹਨ ਕਿ ਮੈਨੂੰ ਨਹੀਂ ਚਾਹੀਦੀ ਪਰ ਪਰਉਪਕਾਰੀ ਸੰਤ ਕਹਿੰਦੇ ਕੋਈ ਨਹੀਂ ਇਨ੍ਹਾਂ ਦਾ ਵੀ ਭਲਾ ਕਰਨਾ ਹੈ। ਜਿਹੜਾ ਪੈਸਾ-ਦੋ ਪੈਸੇ ਦਿੰਦੇ ਨੇ ਉਸ ਨੂੰ ਇਕੱਠਾ ਕਰਕੇ ਲਾ ਦਿੰਦੇ ਹਨ ਕਿ ਇਕ ਤਾਂ ਇਨ੍ਹਾਂ ਨੂੰ ਪਤਾ ਨਾ ਲੱਗੇ। ਇਥੇ ਰਤਵਾੜਾ ਸਾਹਿਬ ਛਿਸਪੈਸਰੀ ਚੱਲ ਰਹੀ ਹੈ। ਇਥੇ ਦਸ ਜਾਂ ਗਿਆਰਾਂ ਹਜ਼ਾਰ ਦੀਆਂ ਦਵਾਈਆਂ ਮਹੀਨੇ ਵਿਚ ਮੁਫਤ ਦਿਤੀਆਂ ਜਾਂਦੀਆਂ ਹਨ। ਇਕ ਲੱਖ ਵੀਂਹ ਪੱਚੀ ਹਜ਼ਾਰ ਇਕ ਸਾਲ ਵਿਚ ਇਕੱਲੀ ਛਿਸਪੈਸਰੀ ਦਾ ਖਰਚਾ ਹੈ। ਇਹ ਆਉਂਦਾ ਕਿਥੋਂ ਹੈ ਕਿਸੇ ਦਾ ਇਕ, ਕਿਸੇ ਦੋ ਦੋ, ਕਿਸੇ ਨੇ ਬੰਨ੍ਹਵੇਂ ਰੂਪ ਵਿਚ ਦਾਨ ਦੇ ਪੈਸੇ ਰੱਖੇ ਹੋਏ ਹਨ। ਪੈਸਾ ਆਉਂਦਾ ਹੈ, ਲੱਗੀ ਜਾਂਦਾ ਹੈ। ਕੋਈ ਇਕ ਬੰਦਾ ਨਹੀਂ ਕਹਿ ਸਕਦਾ ਕਿ ਉਹ ਛਿਸਪੈਸਰੀ ਚਲਾਉਂਦਾ ਹਾਂ। ਇਕ ਬੰਦੇ ਨੂੰ ਮਾਣ ਹੋ ਜਾਏਗਾ-

**ਤੀਰਥ ਬਰਤ ਅਰੁ ਦਾਨ ਕਰਿ ਮਨ ਮੈ ਧਰੈ ਗੁਮਾਨੁ ॥**

**ਨਾਨਕ ਨਿਹਫਲ ਜਾਤ ਤਿਹੁ ਕੁੰਚਰ ਇਸਨਾਨੁ ॥**

**ਪੰਨਾ - 1428**

ਇਹ ਤਾਂ ਫੇਰ ਠੱਗੀ ਦਾ ਮਾਮਲਾ ਹੋ ਗਿਆ ਕਿ ਇਕ ਅਮੀਰ ਬੰਦਾ ਛਿਸਪੈਸਰੀ ਚਲਾਈ ਜਾਂਦਾ ਹੈ। ਕੌਣ ਕਹਿ ਦੇਖੇਗਾ ਕਿ ਉਸ ਨੂੰ ਮਾਣ ਨਹੀਂ ਹੋਏਗਾ? ਜਿਸ ਦਿਨ ਉਸ ਦਾ ਨਿਰਾਦਰ ਹੋ ਗਿਆ ਉਸੇ ਦਿਨ ਪੈਸੇ ਦੇਣੇ ਬੰਦ ਕਰ

ਦਾਏਗਾ ਕਿ ਮੈਂ ਨਹੀਂ ਦੇਣੋ। ਸੌ ਇਹ ਦਾਨ ਗੁਪਤ ਲੱਗੀ ਜਾਂਦਾ ਹੈ। ਲੰਗਰ ਚਲਦਾ ਹੈ ਕਿਸ ਦਾ ਆਇਆ ਹੈ, ਕਿਥੋਂ ਆਇਆ ਹੈ, ਵਾਹਿਗੁਰੂ ਜਾਣਦਾ ਹੈ। ਛਕਣ ਵਾਲੇ ਗੁਰੂ ਨਾਨਕ ਸਾਹਿਬ ਦਾ ਰੂਪ ਧਾਰ ਕੇ ਆਈ ਜਾਂਦੇ ਹਨ ਤੋਂ ਛਕਾਉਣ ਵਾਲੇ ਸੇਵਾ ਕਰਕੇ ਆਪਣਾ ਸੇਵਾ ਫਲ ਉਠਾਈ ਜਾਂਦੇ ਹਨ। ਸੌ ਇਸ ਦਾਨ ਦੇ ਨਾਲ ਵੱਡੇ-ਵੱਡੇ ਸਮਾਜ ਦੇ ਕੰਮ ਚਲਦੇ ਹਨ, ਭਾਈਚਾਰੇ ਦੇ ਕੰਮ ਚਲਦੇ ਹਨ, ਰੂਹਾਨੀਅਤ ਦੇ ਕੰਮ ਚਲਦੇ ਹਨ। ਕਹਿੰਦੇ ਗੁਰੂ ਮਹਾਰਾਜ ਜੀ ਨੈ ਐਂ ਨਹੀਂ ਕਿਹਾ ਕਿ ਪੈਸੇ ਨੂੰ ਠੇਡੇ ਮਾਰੀ ਜਾਓ, ਨਹੀਂ ਲੈ ਕੇ ਉਨ੍ਹਾਂ ਨੂੰ ਸ਼ੁਭ ਬਾਵਾਂ ਤੇ ਲਾ ਦਿਓ। ਆਪਣੇ ਗੁਰਸਿੱਖਾਂ ਦੀ ਸੇਵਾ ਲਾ ਦਿਤੀ ਇਹ। ਇਸ ਦੇ ਨਾਲ ਸੰਸਾਰ ਦਾ ਦਲਿੱਦਰ ਜਾਂਦਾ ਹੈ ਤੇ ਉਨ੍ਹਾਂ ਦੇ ਘਰਾਂ ਦੇ ਅੰਦਰੋਂ ਵਿਘਨਾਂ ਦਾ ਖਾਤਮਾ ਹੁੰਦਾ ਹੈ। ਵਿਘਨ ਦੂਰ ਹੁੰਦੇ ਹਨ ਤੇ ਸਮਾਜ ਦਾ ਕਲਿਆਣ ਹੁੰਦਾ ਹੈ।

ਤੀਸਰਾ ਹੈ ਇਸ਼ਨਾਨ। ਗੁਰੂ ਮਹਾਰਾਜ ਜੀ ਨੇ ਕੇਵਲ ਸਰੀਰ ਧੋਣ ਨੂੰ ਕੋਈ ਮਹਤੱਤਾ ਨਹੀਂ ਦਿਤੀ। ਆਪ ਦਾ ਫੁਰਮਾਨ ਹੈ -

**ਮਨ ਮੇਲੇ ਸਭ ਕਿਛੁ ਮੇਲਾ ਤਨਿ ਧੋਤੇ ਮਨੁ ਹਛਾ ਨ ਹੋਇ॥**

**ਪੰਨਾ - 558**

ਜਿੰਨਾਂ ਚਿਰ ਮਨ ਦੇ ਵਿਚ ਮੈਲ ਈਰਖਾ, ਨਿੰਦਿਆ, ਚੁਗਲੀ, ਕਰੋਧ ਦੱਜੇ ਨੂੰ ਘਿਰਣਾ ਕਰਨੀ, ਛੋਟਾ ਸਮਝਣਾ, ਵੈਰ ਕਰਨਾ ਹੈ, ਕਹਿੰਦੇ ਜਿਥੋਂ ਮਰਜ਼ੀ ਇਸ਼ਨਾਨ ਕਰ ਲੈ ਪਰ ਸਰੀਰ ਧੋਣ ਨਾਲ ਨਹੀਂ ਕੁਛ ਬਣਦਾ, ਤੇਰੀ ਹਾਲਤ ਕੌੜੀ ਤੂੰਬੀ ਵਾਲੀ ਹੀ ਰਹੇਗੀ। ਕਬੀਰ ਸਾਹਿਬ ਜੀ ਪਾਸ ਕੁਝ ਪੇਸ਼ੀ ਆਏ, ਉਨ੍ਹਾਂ ਨੇ ਕਬੀਰ ਜੀ ਨੂੰ ਬੇਨਤੀ ਕੀਤੀ ਕਿ ਆਪ ਭੀ ਅਸਾਡੇ ਨਾਲ ਚੱਲੋ, ਅਸੀਂ ਅਠਾਹਠ ਤੀਰਥਾਂ ਦਾ ਇਸ਼ਨਾਨ ਕਰਕੇ ਵਾਪਸ ਆਉਣਾ ਹੈ। ਉਨ੍ਹਾਂ ਨੇ ਕਿਹਾ ਕਿ ਤੀਰਥਾਂ ਦਾ ਇਸ਼ਨਾਨ ਕਰਕੇ ਸਾਰੇ ਪਾਪਾਂ ਦਾ ਨਾਸ਼ ਹੋ ਜਾਵੇਗਾ। ਕਬੀਰ ਜੀ ਨੇ ਕਿਹਾ ਕਿ ਮੈਥੋਂ ਤਾਂ ਜਾ ਨਹੀਂ ਹੋਣਾ, ਇਹ ਅਸਾਡੀ ਤੂੰਬੀ ਲੈ ਜਾਵੋ ਤੇ ਸਾਰੇ ਤੀਰਥਾਂ ਤੇ ਨਹਾਉਣ ਸਮੇਂ ਅਸਾਡੀ ਤੂੰਬੀ ਦਾ ਖੂਬ ਇਸ਼ਨਾਨ ਕਰਾਉਂਦੇ ਰਹਿਣਾ। ਜਦੋਂ ਉਹ ਸਾਰੇ ਤੀਰਥਾਂ ਤੇ ਇਸ਼ਨਾਨ ਕਰਕੇ ਵਾਪਸ ਆ ਗਏ, ਕਬੀਰ ਜੀ ਦੀ ਤੂੰਬੀ ਉਨ੍ਹਾਂ ਨੂੰ ਦੇ ਦਿਤੀ। ਕਬੀਰ ਜੀ ਨੇ ਤੂੰਬੀ ਤੋੜ ਕੇ ਉਸਦਾ ਪ੍ਰਸਾਦ ਸਭਨਾਂ ਨੂੰ ਵੰਡ ਦਿਤਾ। ਜਿਹੜਾ ਮੰਹ ਵਿਚ ਪਾਉਂਦਾ ਹੈ ਥੂ-ਥੂ ਕਰਦਾ ਹੈ, ਕਹਿੰਦੇ ਕੌੜੀ ਹੈ। ਉਹ ਕਹਿੰਦੇ ਅਠਾਹਠ ਤੀਰਥਾਂ ਤੋਂ ਨਹ ਕੇ ਵੀ ਕੌੜੀ ਰਹਿ ਗਈ। ਸੌ ਇਸ ਦੇ ਨਾਲ ਜੋ ਮਨ ਵਿਚ ਫਰਕ ਨਹੀਂ ਪਿਆ ਤਾਂ ਨਹਾਉਣਾ ਕੀ ਕਰੂ ਤੁਹਾਡਾ? ਨਹ ਆਓ, ਤੁਹਾਡਾ ਜੀਅ ਕਰਦਾ ਹੈ, ਜੇ ਮਨ ਨਿਰਮਲ ਨਹੀਂ ਹੋਇਆ ਫੇਰ ਨਹਾਉਣ ਦਾ ਕੀ ਫਾਇਦਾ? ਮਹਾਰਾਜ ਜੀ ਕਹਿੰਦੇ ਸਰੀਰ ਦਾ ਇਸ਼ਨਾਨ ਹੋਰ ਹੈ, ਬਚਨਾਂ ਦਾ ਇਸ਼ਨਾਨ ਹੋਰ ਹੈ, ਬੁੱਧੀ ਦਾ ਇਸ਼ਨਾਨ ਹੋਰ ਹੈ, ਆਤਮਿਕ ਇਸ਼ਨਾਨ ਹੋਰ ਹੈ। ਸੌ ਪੰਜਾਂ ਤਰ੍ਹਾਂ ਦੀ ਜੁਗਤ ਆਉਂਦੀ ਹੋਵੇ। ਸਰੀਰ ਦਾ ਇਸ਼ਨਾਨ ਸਭ ਜਾਣਦੇ ਹਨ ਪਰ ਇਸ ਦੇ ਵੇਲੇ ਦਾ ਫਰਕ ਹੈ। ਜਿਹੜਾ ਪਹਿਰ ਰਾਤ ਰਹਿੰਦੀ ਇਸ਼ਨਾਨ ਕਰਦਾ ਹੈ ਵਿਧੀ ਨਾਲ, ਵਿਧੀ

ਹੁੰਦੀ ਹੈ, ਤਰੀਕਾ ਹੁੰਦਾ ਹੈ ਇਸ਼ਨਾਨ ਦਾ, ਉਹ ਸਵਾ ਮਣ ਸੋਨਾ ਰੋਜ਼ ਪੁੰਨ ਕਰਦਾ ਹੈ। ਐਨਾ ਹੋ ਜਾਏਗਾ ਸਾਥੋਂ? ਕੇਵਲ ਇਸ਼ਨਾਨ ਕਰਨ ਨਾਲ ਹੋ ਜਾਂਦਾ ਹੈ। ਦੋ ਘੜੀ ਬਾਅਦ ਕਰਦਾ ਹੈ ਉਸ ਨੂੰ ਸਵਾ ਮਣ ਚਾਂਦੀ ਦਾ ਫਲ ਮਿਲਦਾ ਹੈ, ਜਿਹੜਾ ਫੇਰ ਘੜੀ ਬਾਅਦ ਕਰਦਾ ਹੈ, ਉਸ ਨੂੰ ਸਵਾ ਮਣ ਤਾਂਬੇ ਦਾ ਫਲ ਮਿਲਦਾ ਹੈ। ਜਿਹੜਾ ਉਸ ਤੋਂ ਬਾਅਦ ਦਿਨ ਚੜ੍ਹੇ ਤੋਂ ਕਰਦਾ ਹੈ ਬੋੜ੍ਹਾ ਜਿਹਾ ਘੜੀ ਪਹਿਲਾਂ ਉਸ ਨੂੰ ਸਵਾ ਮਣ ਦੂਧ ਪੁੰਨ ਕਰਨ ਦਾ ਫਲ ਮਿਲਦਾ ਹੈ। ਜਿਹੜਾ ਦਿਨ ਚੜ੍ਹੇ ਨਹਾਉਂਦਾ ਹੈ ਪਹ ਫੁਟੀ ਤੇ ਉਹ ਨਾ ਪੁੰਨ ਕਰਦਾ ਹੈ, ਨਾ ਪਾਪ ਕਰਦਾ ਹੈ। ਉਹ ਆਪਣੇ ਸਰੀਰ ਦੀ ਸ਼ੁਧੀ ਕਰਦਾ ਹੈ। ਸੌ ਇਹ ਸਰੀਰ ਸਰੀਰ ਦਾ ਇਸ਼ਨਾਨ ਹੈ।

**ਜਾਮ ਜਾਮਨੀ ਨਾਵਨ ਕਰਿ ਹੀ।**

**ਕੰਚਨ ਭਾਰ ਦਾਨ ਫਰ ਫਿਰਿ।**

**ਚਤੁਰ ਘਟੀ ਨਿਸ ਤੇ ਜੋ ਨਾਵੈ।**

**ਤਿਤਨੋ ਦਾਨ ਰਜਤ ਫਲ ਪਾਵੈ।**

**ਘਟੀ ਰੈਨ ਤੇ ਕਰਹਿ ਸ਼ਨਾਨਾ।**

**ਫਲ ਵੈ ਖੀਰ ਸਵਾਮਨ**

**ਪਾਂਤਿਕਾਲ ਉਠ ਕਰਿ ਜੋ ਨਾਵੈ।**

**ਮਨ ਜਲ ਦਾਨ ਕਰੇ ਫਲ ਪਾਵੈ।**

**ਦਿਵਸ ਚਰੇ ਤੇ ਨਾਵਹਿ ਜੋਊ।**

**ਤਾਂ ਕੋ ਵੈ ਨ ਪੁੰਨ ਫਲ ਕੋਊ।**

**ਫਲ ਏਤੋਂ ਹੀ ਦੇਰਿ ਪਨੀਤਾ।**

**ਨਿਸ ਤੇ ਨਾਵਨ ਆਦੀ ਰੀਤਾ।**

**ਸ੍ਰੀ ਨਾਨਕ ਪ੍ਰਕਾਸ਼, ਪੰਨਾ 496**

ਬਚਨ ਦਾ ਇਸ਼ਨਾਨ ਹੈ। ਕਦੇ ਭੁਲ ਕੇ ਵੀ ਮੁਖ ਤੋਂ ਕੋਈ ਕੌੜਾ ਬਚਨ, ਤਾਹਨਾ-ਮੇਹਣਾ, ਕੋਈ ਚੁਭਵੀਂ ਗੱਲ ਬਿਲਕੁਲ ਨਾ ਕਰੇ। ਇਸ ਦੇ ਨਾਲ ਜੁਬਾਨ ਜੂਠੀ ਹੋ ਜਾਂਦੀ ਹੈ, ਬੱਲ ਜੂਠਾ ਹੋ ਜਾਂਦਾ ਹੈ, ਮਹਾਰਾਜ ਜੀ ਕਹਿੰਦੇ -

**ਨਾਨਕ ਫਿਕੈ ਬੋਲੀਐ ਤਨ ਮਨ ਫਿਕਾ ਹੋਇ॥**

**ਪੰਨਾ - 473**

ਤਨ ਵੀ ਫਿਕਾ ਤੇ ਮਨ ਵੀ ਫਿਕਾ -

**ਫਿਕਾ ਦਰਗਹ ਸਟੀਐ ਮੁਹਿ ਸੁਕਾ ਫਿਕੇ ਪਾਇ॥**

**ਫਿਕਾ ਮੁਰਖ ਆਖੀਐ ਪਾਣਾ ਲਹੇ ਸਜਾਇ॥**

**ਪੰਨਾ - 473**

ਤੇ ਫਿਕੇ ਨੂੰ ਮੁਰਖ ਕਹਿੰਦੇ ਨੇ। ਕਹਿੰਦੇ ਰਸਨਾ ਨੂੰ ਵਾਹਿਗੁਰੂ ਨਾਮ ਦਾ ਇਸ਼ਨਾਨ ਕਰਾਓ, ਵਾਹਿਗੁਰੂ-ਵਾਹਿਗੁਰੂ, ਮੁਲ ਮੰਦ੍ਰ, ਬਾਣੀ ਪੜ੍ਹੇ, ਸੁਖਮਨੀ ਸਾਹਿਬ ਪੜ੍ਹੇ, ਜਪੁਜੀ ਸਾਹਿਬ ਪੜ੍ਹੇ। ਇਸ ਦੇ ਨਾਲ ਤੁਹਾਡਾ ਬੋਲ, ਰਸਨਾ ਪਵਿੱਤਰ ਹੋ ਜਾਏਗੀ। ਫੇਰ ਇਹ ਮਿੱਠੇ ਬੋਲ ਬੋਲੇਗੀ। ਮਿੱਠਾ ਬੋਲ ਦਰਗਾਹ ਦੇ ਵਿਚ ਭਾਉਂਦਾ ਹੈ -

**ਜੇ ਤਉ ਪਿੰਗੀਆ ਦੀ ਸਿਕ ਹਿਆਉ ਨ ਠਹੇ ਕਹੀ ਦਾ॥**

**ਪੰਨਾ - 1384**

ਦੇਖੀਂ ਕੌੜਾ ਬੋਲ ਬੋਲ ਕੇ ਕਿਸੇ ਦਾ ਦਿਲ ਨਾ ਤੋੜ ਦੇਈਂ। ਰੱਬ ਨੂੰ ਮਿਲਣ ਦੀ ਲੋਚਾ ਰੱਖਦਾ ਹੈ ਜੇ ਕਿਸੇ ਦਾ

ਦਿਲ ਟੁਟ ਗਿਆ ਫੇਰ ਰੱਬ ਨਹੀਂ ਮਿਲਣਾ।

ਸੋ ਤੀਸਰਾ ਇਸ਼ਨਾਨ ਕਹਿਣ ਲੱਗੇ ਮਨ ਦਾ ਹੈ। ਮਨ  
ਦੇ ਅੰਦਰ ਮੈਲ ਪਈ ਹੈ -

ਜਨਮ ਜਨਮ ਕੀ ਇਥੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ॥  
ਖੰਲੀ ਧੰਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ॥

ਪੰਨਾ - 651

ਭਾਈ ਲਹਿਣਾ ਜੀ ਕਹਿਣ ਲੱਗੇ, “ਭਾਈ ਜੋਧ ਜੀ!  
ਮਨ ਦਾ ਵੀ ਇਸ਼ਨਾਨ ਹੁੰਦਾ ਹੈ?”

ਕਹਿੰਦੇ, “ਹਾਂ।”

ਕਹਿਣ ਲੱਗੇ, “ਗੁਰੂ ਸਾਹਿਬ ਨੇ ਦੱਸਿਆ ਹੈ?”

ਕਹਿੰਦੇ, “ਹਾਂ! ਤੁਸੀਂ ਜਾਪੁਜੀ ਸਾਹਿਬ ਸੁਣਿਆ ਸੀ ਨਾਂਹ!”

ਭਾਈ ਲਹਿਣਾ ਜੀ ਕਹਿੰਦੇ, “ਸੁਣਿਆ ਸੀ ਪਰ ਮੇਰੇ  
ਧਿਆਨ ਵਿਚ ਨਹੀਂ ਆਇਆ ਕਿਉਂਕਿ ਮੈਂ ਬਹੁਤਾ ਵਾਕਫ  
ਨਹੀਂ ਬਾਣੀ ਦਾ। ਇੱਕ ਵਾਰੀ ਸੁਣੀ ਹੋਈ ਸਾਰੀ ਚੀਜ਼ ਸਮਝ  
ਨਹੀਂ ਆਈ ਤੇ ਮੈਨੂੰ ਕਿਰਪਾ ਕਰਕੇ ਆਪ ਦੱਸ ਦਿਓ।”

ਕਹਿਣ ਲੱਗੇ ਕਿ ਗੁਰੂ ਨਾਨਕ ਪਾਤਸ਼ਾਹ ਏਸ ਤਰ੍ਹਾਂ  
ਦਸਦੇ ਨੇ -

ਭਰੀਐ ਹਥੁ ਪੈਰੁ ਤਨੁ ਦੇਹ॥  
ਪਾਣੀ ਧੋਤੇ ਉਤਰਸੁ ਖੇਹ॥  
ਮੁਤ ਪਲੀਤੀ ਕਪੜੁ ਹੋਇ॥  
ਦੇ ਸਾਬੂਣੁ ਲਈਐ ਓਹੁ ਧੋਇ॥  
ਭਰੀਐ ਮਤਿ ਪਾਪਾ ਕੈ ਸੰਗਿ॥  
ਓਹੁ ਧੋਪੈ ਨਾਵੈ ਕੈ ਰੰਗਿ॥

ਪੰਨਾ - 4

ਕਹਿੰਦੇ ਧਿਆਰ ਦੇ ਨਾਲ ਜਦੋਂ ਅਸੀਂ ਨਾਮ ਜਪਦੇ ਹਾਂ,  
ਬਾਣੀ ਪੜ੍ਹਦੇ ਹਾਂ ਫੇਰ ਸਾਡਾ ਮਨ ਨਿਰਮਲ ਹੋ ਜਾਂਦਾ ਹੈ,  
ਮੈਲ ਲਹਿ ਜਾਂਦੀ ਹੈ। ਬੁੱਧੀ ਦਾ ਇਸ਼ਨਾਨ ਕਹਾਉਂਦੇ ਹਾਂ ਕਿ  
ਵਿਚਾਰ ਕਰੋ ਕਿ ਮੈਂ ਕੌਣ ਹਾਂ? ਮੈਂ ਸਰੀਰ ਹਾਂ ਜਾਂ ਸਰੀਰ  
ਵਿਚ ਰਹਿਣ ਵਾਲਾ ਹਾਂ? ਕਹਿੰਦੇ ਇਹ ਜਿਹੜੀ ਬ੍ਰਹਮ ਵਿਚਾਰ  
ਹੈ ਇਹ ਬੁੱਧੀ ਦਾ ਇਸ਼ਨਾਨ ਕਹਾਉਂਦੀ ਹੈ। ਆਤਮਾ ਨਿਰਮਲ  
ਹੈ ਪਰ ਜੀਵ ਆਤਮਾ ਦਾ ਇਸ਼ਨਾਨ ਕਹਾਉਣਾ ਪੈਂਦਾ ਹੈ  
ਭਗਤੀ ਭਾਵ ਨਾਲ, ਸੇਵਾ ਨਾਲ।

ਸੋ ਗੁਰੂ ਨਾਨਕ ਦੇਵ ਜੀ ਉਸ ਤਰ੍ਹਾਂ ਰਸਮੋ-ਰਸਮੀ ਨਹੀਂ  
ਕਰਦੇ ਕਿ ਮੂੰਹ ਦੇ ਵਿਚ ਰਾਮ ਤੇ ਬਗਲ ਵਿਚ ਛੂਗੇ। ਐਸੀ  
ਬਾਤ ਨਹੀਂ ਹੈ। ਦੇਖਣਾ ਚਾਹੁੰਦੇ ਨੇ ਸਹੀ ਅਰਥਾਂ ਵਿਚ -  
ਨਾਮ ਵੀ ਜਪੋ, ਦਾਨ ਵੀ ਕਰੋ, ਤੇ ਇਸ਼ਨਾਨ ਵੀ ਕਰੋ।

ਸੋ ਇਸ ਤਰ੍ਹਾਂ ਦੇ ਬਚਨ ਜਦੋਂ ਆਪ ਨੇ ਸੁਵਣ ਕਰੇ  
ਤਾਂ ਆਪ ਗੰਭੀਰ ਹੋ ਗਏ। ਉਸ ਤੋਂ ਬਾਅਦ ਕਹਿਣ ਲੱਗੇ  
ਕਿ ਜੇ ਤੁਹਾਡੇ ਕੋਲ ਸਮਾਂ ਹੋਵੇ ਤਾਂ ਮੈਂ ਤੁਹਾਨੂੰ ਮਿਲਦਾ ਰਹਾਂ?  
ਕਹਿੰਦੇ ਕਿ ਜੜੂਰ ਆਓ ਕਿਉਂਕਿ ਗੁਰੂ ਸਾਹਿਬ ਨੇ ਸੰਗਤ ਦਾ  
ਰੂਪ ਦੱਸਿਆ ਹੈ ਕਿ ਸਤਿਸੰਗ ਜਿਹੜਾ ਹੈ -

ਕਬੀਰ ਏਕ ਘੜੀ ਆਧੀ ਘੜੀ ਆਧੀ ਹੁੰ ਤੇ ਆਧੀ॥

ਭਗਤਨ ਸੇਤੀ ਗੋਸਟੇ ਜੋ ਕੀਨੇ ਸੋ ਲਾਭ॥

ਪੰਨਾ - 1377

ਤੇ ਸੰਗਤ ਨੂੰ ਬਹੁਤ ਵੱਡੀ ਮਹੱਤਤਾ ਦਿੱਤੀ ਹੈ।

ਇਕ ਸਿਖ ਦੁਇ ਸਾਧ ਸੰਗੁ ਪੰਜੀਂ ਪਰਮੇਸ਼ਰੁ॥

ਭਾਈ ਗੁਰਦਾਸ ਜੀ ਵਾਰ 13/19

ਜਦੋਂ ਦੋ ਗੁਰਸਿਖ ਇਕੱਠੇ ਹੋ ਜਾਂਦੇ ਹਨ ਤਾਂ ਸਾਂਧੁ-  
ਸੰਗਤ ਸ਼ੁਰੂ ਹੋ ਜਾਂਦੀ, ਸਤਿਸੰਗ ਸ਼ੁਰੂ ਹੋ ਜਾਂਦਾ ਹੈ, ਦੋ  
ਗੁਰਸਿਖ ਮਿਲ ਜਾਣ ਠੀਕ ਹੈ। ਲਹਿਣਾ ਜੀ! ਤੁਸੀਂ ਆਓ  
ਸੋ ਸਤਿਸੰਗ ਹੋ ਜਾਇਆ ਕਰੇਗਾ। ਸੋ ਆਪ ਬਾਰ-ਬਾਰ ਜਾਂਦੇ  
ਹਨ। ਬੇਅੰਤ ਬਚਨ ਸੁਣਦੇ ਹਨ ਕਿੰਨੇ ਕੁ ਬਚਨ ਦੱਸੀ  
ਜਾਈਏ? ਸਾਰੀ ਜ਼ਿੰਦਗੀ ਲੱਗੇ ਰਹੀਏ ਤਾਂ ਗੁਰੂ ਨਾਨਕ ਸਾਹਿਬ  
ਦੇ ਬਚਨ ਨਹੀਂ ਦਸ ਸਕਦੇ।

ਸੋ ਸੁਣਦੇ-ਸੁਣਦੇ ਆਪ ਦੇ ਮਨ ਵਿਚ ਐਨੀ ਖਿੱਚ ਪਈ  
ਕਿ ਗੁਰੂ ਨਾਨਕ ਸਾਹਿਬ ਦੇ ਦਰਸ਼ਨ ਛੇਤੀ ਕਰਾਂ। ਅਜੇ ਗੁਰੂ  
ਧਾਰਨ ਨਹੀਂ ਕੀਤਾ ਪਰ ਧਿਆਰ ਜਾਗ ਪਿਆ, ਅਣਡਿੱਠਾ  
ਧਿਆਰ ਲੱਗ ਗਿਆ। ਇਕ ਤਾਂ ਦੇਖੇ ਤੋਂ ਪਿਆਰ ਲਗਦਾ  
ਹੁੰਦਾ ਹੈ। ਇਕ ਬਿਨਾਂ ਦੇਖੇ ਤੋਂ ਹੀ ਧਿਆਰ ਲੱਗ ਜਾਂਦਾ ਹੈ,  
ਉਸ ਨੂੰ ਅਣਡਿੱਠਾ ਧਿਆਰ ਕਹਿੰਦੇ ਨੇ। ਅਜੇ ਦੇਖਿਆ ਨਹੀਂ  
ਕੇਵਲ ਸੁਣ ਕੇ ਹੀ ਲੱਗ ਗਿਆ। ਸੋ ਆਪ ਦੇ ਮਨ ਦੀ ਹਰ  
ਵਕਤ ਐਸੀ ਹਾਲਤ ਰਹਿੰਦੀ ਹੈ ਕਿ ਉਹ ਕਿਹੜਾ ਵੇਲਾ ਹੋਵੇ  
ਕਿ ਮੈਂ ਗੁਰੂ ਨਾਨਕ ਪਾਤਸ਼ਾਹ ਦੇ ਜਾ ਕੇ ਖੁਲ੍ਹੇ ਦਰਸ਼ਨ ਕਰਾਂ।  
ਉਸ ਵੇਲੇ ਦੇਵੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸੰਗ ਵਿਚ ਵੀ  
ਆਪ ਨੇ ਬਚਨ ਕਰਨੇ ਸ਼ੁਰੂ ਕਰ ਦਿੱਤੇ। ਕਈਆਂ ਨੇ ਬੁਰਾ  
ਮਨਾਇਆ। ਕਹਿਣ ਲੱਗੇ ਕਿ ਭਾਈ ਲਹਿਣਾ ਜੀ! ਨਾਨਕ  
ਤੇਪੇ ਨੂੰ ਅਸੀਂ ਚੰਗੀ ਤਰ੍ਹਾਂ ਜਾਣਦੇ ਹਾਂ। ਤੁਸੀਂ ਦੇਵੀ ਦੇ  
ਭਗਤ ਹੋ, ਉਹ ਦੇਵਤਿਆਂ ਨੂੰ ਮੰਨਦੇ ਨਹੀਂ, ਹੋਰ ਤਰ੍ਹਾਂ ਦੀਆਂ  
ਗੱਲਾਂ ਕਰਦੇ ਹਨ, ਸਾਡਾ ਨਹੀਂ ਜੀਅ ਕਰਦਾ ਉਥੇ ਜਾਣ  
ਨੂੰ। ਪਰ ਭਾਈ ਲਹਿਣਾ ਜੀ ਦੇ ਮਨ ਦੇ ਅੰਦਰ ਹਰ ਵਕਤ  
ਇਹ ਖਿਆਲ ਰਹਿੰਦਾ ਹੈ -

ਧਰਨਾ - ਗਰਨ ਦੇ ਦਰਸ਼ਨ ਤਾਈਂ ਮੇਗ ਮਨ ਲੋਚਦੈ -2, 2.

ਮੇ ਮਨਿ ਤਨਿ ਪ੍ਰਮੁ ਅਗਮ ਠਾਕੁਰ ਕਾ .....॥

ਪੰਨਾ - 836

ਜਿਹੜਾ ਦੇਖਿਆ ਨਹੀਂ ਕਹਿੰਦੇ ਮੇਰੇ ਮਨ ਤੇ ਤਨ ਦੇ  
ਵਿਚ ਉਸ ਦਾ ਧਿਆਰ ਜਾਗ ਪਿਆ।

..... ਖਿਨੁ ਖਿਨੁ ਸਰਧਾ ਮਨਿ ਬਹੁਤੁ ਉਠਈਆ॥

ਪੰਨਾ - 836

ਜਿਉਂ ਜਿਉਂ ਸਮਾਂ ਲੰਘਦਾ ਜਾਂਦਾ ਹੈ ਤਿਊਂ-ਤਿਊਂ ਸ਼ਰਧਾ  
ਤੇ ਧਿਆਰ ਮਨ ਦੇ ਅੰਦਰ ਉਠ ਉਠ ਕੇ ਖੜਾ ਹੁੰਦਾ ਹੈ।

ਗੁਰ ਦੇਖੇ ਸਰਧਾ ਮਨ ਪ੍ਰੂਗੀ

ਜਿਉਂ ਚਾਡਿਕ ਪ੍ਰਿਉ ਪ੍ਰਿਉ ਬੁੰਦ ਮੁਖਿ ਪਈਆ॥

ਪੰਨਾ - 836

ਪਪੀਹਾ ਹੈ ਬੱਦਲਾਂ ਨੂੰ ਦੇਖਦਾ ਹੈ - ਪ੍ਰਿਹੁ-ਪ੍ਰਿਹੁ ਰੱਟ  
ਲਾ ਦਿੰਦਾ ਹੈ। ਤਰਸ ਆਉਂਦਾ ਹੈ ਉਸ ਦੇ ਉਤੇ ਕਿ ਵਿਚਾਰਾ

ਇਕ ਪਾਣੀ ਦੀ ਬੁੰਦ ਨੂੰ ਤਰਸ ਰਿਹਾ ਹੈ। ਮੀਂਹ ਪਈ ਜਾਂਦਾ ਹੈ ਪਰ ਉਹ ਨਹੀਂ ਰੱਜਦਾ। ਜਦੋਂ ਤੱਕ 'ਸੂਅਤੀ ਬੁੰਦ' ਉਸ ਦੇ ਮੁੱਖ ਰਾਹੀਂ ਅੰਦਰ ਨਹੀਂ ਜਾਂਦੀ ਉਨ੍ਹਾਂ ਚਿਰ ਉਸ ਨੂੰ ਰੱਜ ਨਹੀਂ ਆਉਂਦਾ। ਇਕ ਵਾਰੀ ਚਲੀ ਜਾਵੇ ਫੇਰ ਸਾਲ ਭਰ ਕੱਟ ਲੈਂਦਾ ਹੈ। ਕਹਿੰਦੇ ਇਸ ਤਰ੍ਹਾਂ ਦੇ ਨਾਲ -

**ਗੁਰ ਦੇਖੇ ਸਰਧਾ ਮਨ ਪੂਰੀ  
ਜਿਉ ਚਾਡਿਕ ਪਿਉ ਪਿਉ ਬੁੰਦ ਮੁਖਿ ਪਈਆ॥**  
**ਮਿਲ੍ਹ ਮਿਲ੍ਹ ਸਖੀ ਹਰਿ ਕਬਾ ਸੁਨਈਆ॥** ਪੰਨਾ - 836

ਕਬਾ ਸੁਣਾਉਂਦੇ ਨੇ ਗੁਰੂ ਨਾਨਕ ਪਾਤਸ਼ਾਹ ਦੀ ਮਿਲ-ਮਿਲ ਕੇ -

**ਸਤਿਗੁਰ ਦਇਆ ਕਰੇ ਪ੍ਰਭੂ ਮੇਲੇ  
ਮੇਂ ਤਿਸੁ ਆਗੈ ਸਿਰੁ ਕਟਿ ਕਟਿ ਪਈਐ॥** ਪੰਨਾ - 836

ਜਿਹੜਾ ਮੈਨੂੰ ਗੁਰੂ ਮਿਲਾ ਦੇਵੇ ਮੈਂ ਸਿਰ ਕੱਟ-ਕੱਟ ਕੇ ਉਸ ਦੇ ਪੈਰਾਂ ਥੱਲੇ ਵਿਛਾ ਦੇਵਾਂ -

**ਗੋਰਿ ਗੋਰਿ ਮਨਿ ਤਨਿ ਇਕ ਬੇਦਨ  
ਮੇਂ ਪ੍ਰਭੂ ਦੇਖੇ ਬਿਨੁ ਨੀਦ ਨ ਪਈਆ॥**  
**ਬੇਦਕ ਨਾਟਿਕ ਦੇਖਿ ਭੁਲਾਨੇ  
ਮੇਂ ਹਿਰਦੈ ਮਨਿ ਤਨਿ ਪ੍ਰੇਮ ਪੀਰ ਲਗਈਆ॥**

ਪੰਨਾ - 836

ਮੇਰੇ ਤਾਂ ਗੋਮ-ਗੋਮ ਦੇ ਵਿਚ ਵੇਦਨ ਹੈ। ਕੋਈ ਜਾਣਦਾ ਹੁੰਦਾ ਹੈ ਦੂਜੇ ਦੀ ਵੇਦਨ? ਨਾ, ਸਾਧ-ਸੰਗਤ ਜੀ! ਜਿਸ ਨੂੰ ਲੱਗੀ ਹੈ ਓਹੀ ਜਾਣਦਾ ਹੈ -

**ਧਰਨਾ - ਜਿਸ ਤਨ ਲੱਗੀਆਂ ਸੋਈ ਤਨ ਜਾਣੇ,  
ਕਿਸੇ ਦੀ ਲੱਗੀ ਕੌਣ ਜਾਣਦੇ -2, 2.  
ਮੇਰੇ ਪਿਆਰੇ, ਕਿਸੇ ਦੀ ਲੱਗੀ ਕੌਣ ਜਾਣਦੇ -2, 2.  
ਜਿਸ ਤਨ ਲੱਗੀਆਂ ਸੋਈ ਤਨ ਜਾਣੇ..... -2.**

**ਲਾਗੀ ਹੋਇ ਸੁ ਜਾਨੈ ਪੀਰ॥** ਪੰਨਾ - 327

ਦੂਜੇ ਨੂੰ ਤਾਂ ਪਤਾ ਹੀ ਨਹੀਂ ਹੈ ਕਿ ਕਿੰਨੀ-ਕੁ ਲੱਗੀ ਹੋਈ ਹੈ। ਪੀੜ੍ਹੇ ਓਹੀ ਜਾਣਦਾ ਹੈ ਜਿਸ ਦੇ ਤਨ ਨੂੰ ਲੱਗੀ ਹੋਵੇ -

**ਗਮ ਭਗਤਿ ਅਨੀਆਲੇ ਤੀਰ॥** ਪੰਨਾ - 327

ਅਣੀਆਂ ਵਾਲੇ ਤੀਰ ਨੇ, ਜਿਸ ਦੇ ਹਿਰਦੇ ਨੂੰ ਵਿੰਨ੍ਹ ਕੇ ਰੱਖ ਦਿੰਦੇ ਹਨ ਉਹ ਲੋਟ-ਪੋਟ ਹੋ ਜਾਂਦਾ ਹੈ। ਸੋ ਮਹਾਰਾਜ ਜੀ ਕਹਿੰਦੇ -

**ਗੋਰਿ ਗੋਰਿ ਮਨਿ ਤਨਿ ਇਕ ਬੇਦਨ  
ਮੇਂ ਪ੍ਰਭੂ ਦੇਖੇ ਬਿਨੁ ਨੀਦ ਨ ਪਈਆ॥**  
**ਬੇਦਕ ਨਾਟਿਕ ਦੇਖਿ ਭੁਲਾਨੇ  
ਮੇਂ ਹਿਰਦੈ ਮਨਿ ਤਨਿ ਪ੍ਰੇਮ ਪੀਰ ਲਗਈਆ॥**

ਪੰਨਾ - 836

ਪੀੜ੍ਹੇ ਲੱਗ ਗਈ ਮੇਰੇ ਹਿਰਦੇ ਦੇ ਅੰਦਰ -

**ਹਉ ਬਿਨੁ ਪਲ੍ਹੁ ਰਹਿ ਨ ਸਕਉ ਬਿਨੁ ਪ੍ਰੀਤਮ  
ਜਿਉ ਬਿਨੁ ਅਮਲੈ ਅਮਲੀ ਮਰਿ ਗਈਆ॥** ਪੰਨਾ - 836

ਜਿਵੇਂ ਅਮਲੀ ਅਮਲ ਤੋਂ ਬਹੁਰ ਮਰਦਾ ਹੈ, ਕਹਿੰਦੇ, ਐਂ ਮੈਂ ਇਕ ਖਿਨ ਵੀ ਨਹੀਂ ਰਹਿ ਸਕਦਾ।

**ਜਿਨ ਕਉ ਪਿਆਸ ਹੋਇ ਪ੍ਰਭੂ ਕੇਰੀ  
ਤਿਨ੍ਹ ਅਵਰੁ ਨ ਭਾਵੈ ਬਿਨੁ ਹਰਿ ਕੌ ਦੁਈਆ॥**

ਪੰਨਾ - 836

ਜਿਨ੍ਹਾਂ ਦੇ ਹਿਰਦੇ ਵਿਚ ਪਿਆਸ ਲੱਗੀ ਹੋਈ ਹੈ ਉਹ ਤਾਂ ਨਾਮ ਜਪਦੇ ਹਨ। ਉਹ ਤਾਂ ਵਕਤ ਨਹੀਂ ਦੇਖਦੇ, ਹਰ ਵਕਤ ਲੱਗੇ ਰਹਿੰਦੇ ਹਨ -

**ਸੀਨੇ ਖਿੱਚ ਜਿਨ੍ਹਾਂ ਨੇ ਖਾਣੀ ਓ ਕਰ ਅਰਾਮ ਨਹੀਂ ਬਹਿੰਦੇ।**  
**ਨਿਹੁੰ ਵਾਲੇ ਨੈਣਾਂ ਕੀ ਨੀਦਿਰ ਓ ਦਿਨੇ ਰਾਤ ਪਏ ਵਹਿੰਦੇ।**  
**ਇਕੋ ਲਗਨ ਲਗੀ ਲਈ ਜਾਂਦੀ ਹੈ ਟੋਰ ਅਨੰਤ ਉਨ੍ਹਾਂ ਦੀ**  
**ਵਸਲੋਂ ਉਠੇ ਮੁਕਾਮ ਨ ਕੋਈ ਸੋ ਚਾਲ ਪਏ ਨਿਤ ਰਹਿੰਦੇ।**

ਡਾ. ਭਾਈ ਵੀਰ ਸਿੰਘ ਜੀ

**ਜਿਨ ਕਉ ਪਿਆਸ ਹੋਇ ਪ੍ਰਭੂ ਕੇਰੀ  
ਤਿਨ੍ਹ ਅਵਰੁ ਨ ਭਾਵੈ ਬਿਨੁ ਹਰਿ ਕੌ ਦੁਈਆ॥**

ਪੰਨਾ - 836

ਹੋਰ ਨਹੀਂ ਕੋਈ ਚੀਜ਼ ਪਿਆਰੀ ਲਗਦੀ, ਕੇਵਲ ਪ੍ਰਭੂ ਦੀ ਬਾਤ ਹੀ ਅੱਛੀ ਲਗਦੀ ਹੈ -

**ਕੋਈ ਆਨਿ ਆਨਿ ਮੇਰਾ ਪ੍ਰਭੂ ਮਿਲਾਵੈ .....॥**

ਪੰਨਾ - 836

ਕਹਿੰਦੇ ਕੋਈ ਆਓ ਤੇ ਆ ਕੇ ਮੈਨੂੰ ਮਿਲਾਓ ਪ੍ਰਮੇਸ਼ਰ ਦੇ ਨਾਲ -

**.....ਹਉ ਤਿਸੁ ਵਿਟਹੁ ਬਲਿ ਬਲਿ ਘੁਮਿ ਗਈਆ॥**  
**ਅਨੇਕ ਜਨਮ ਕੇ ਵਿਛੁੜੇ ਜਨ ਮੇਲੇ**  
**ਜਾ ਸਤਿ ਸਤਿ ਸਤਿਗੁਰ ਸਰਣਿ ਪਵਈਆ॥**

ਪੰਨਾ - 836

ਸੋ ਐਸੀ ਹਾਲਤ ਆਪ ਦੇ ਮਨ ਵਿਚ ਹੈ। ਸਾਰਿਆਂ ਨੇ ਦੇਖ ਲਈ ਕਿ ਭਾਈ ਲਹਿਣਾ ਜੀ ਨੂੰ ਦਿਨੋ-ਦਿਨ ਕੀ ਹੁੰਦਾ ਜਾਂਦਾ ਹੈ ਕਿਉਂਕਿ ਮੁਖੀ ਇਹੀ ਸਨ। ਜਗਰਾਤੇ ਘਟਾ ਦਿਤੇ। ਵਧਾਰ ਫੈਲਿਆ ਹੋਇਆ ਹੈ, ਕੰਮ ਐਨਾ ਜਿਆਦਾ ਹੈ ਕਿ ਇਕ ਸਕਿੰਟ ਦਾ ਵਿਹਲ ਨਹੀਂ ਮਿਲਦਾ। ਅਖੀਰ ਦੇਵੀ ਦੇ ਚਾਲੇ ਦਾ ਸਮਾਂ ਆ ਗਿਆ। ਪ੍ਰਬੰਧ ਕਰਨਾ ਸੀ, ਕਮੇਟੀ ਜਿਹੜੀ ਬਣੀ ਹੋਈ ਹੈ, ਮੁਖੀ ਇਹੋ ਹਨ, ਕਹਿੰਦੇ ਭਾਈ ਲਹਿਣਾ ਜੀ! ਹੁਣ ਪ੍ਰਬੰਧ ਕਰੋ। ਚੀਜ਼ਾਂ ਸਾਰੀਆਂ ਨਾਲ ਚਾਹੀਦੀਆਂ ਹਨ ਕਿਉਂਕਿ ਜਦੋਂ ਕੈਪ੍ਸ ਤੁਰਿਆ ਕਰਦੇ ਸਨ ਤਾਂ ਵਾਧੂ ਛੋਲਦਰੀਆਂ ਲੈ ਕੇ ਜਾਂਦੇ ਸਨ। ਕੁਝ ਗੱਡੇ ਜਾ ਕੇ ਅੱਗੇ ਕੈਪ੍ਸ ਲਾ ਦਿੰਦੇ ਤੇ ਕੁਝ ਗੱਡੇ ਪਿਛਲੇ ਕੈਪ੍ਸਾਂ ਨੂੰ ਚੂਕ ਕੇ ਅਗਲੇ ਪੜਾਅ ਤੇ ਲਾ ਦਿੰਦੇ। ਦਸ ਮੀਲ ਤੇ ਜਾ ਕੇ ਰਿਹਾ ਕਰਦੇ ਸਨ ਜਾਂ ਪੰਦਰਾਂ ਤੇ, ਹੌਲੀ-ਹੌਲੀ ਜਾਂਦਾ ਹੁੰਦਾ ਸੰਗ ਤੁਰ ਕੇ, ਰਸਤੇ ਵਿਚ ਭੇਟਾ ਗਾਊਂਦੇ ਹੋਏ ਜਾਂਦੇ ਸਨ।

ਸੋ ਅੱਜ ਆਪ ਦਾ ਕੁਝ ਮਨ ਨਹੀਂ ਕਰ ਰਿਹਾ ਜਾਣੂੰ ਪਰ ਬੱਧੋ ਰੁਧੀ ਜਾ ਰਹੇ ਹਨ ਕਿਉਂਕਿ ਸੰਗ ਦੇ ਮੁਖੀਏ ਸੀ। ਮੁਖੀਏ ਹੋਣ ਦੇ ਨਾਤੇ ਆਪ ਚਲੇ ਜਾ ਰਹੇ ਹਨ ਤੇ ਨਾਲਦਿਆਂ

ਨੂੰ ਕਹਿੰਦੇ ਕਿ ਦੇਖੋ ਭਾਈ! ਇਕ ਗੱਲ ਮੈਂ ਤੁਹਾਨੂੰ ਦੱਸਣੀ ਹੈ। ਉਹ ਕਹਿੰਦੇ ਦਸੋ। ਕਹਿਣ ਲੱਗੇ ਕਿ ਆਪਾਂ ਐਤਕੀ ਕਰਤਾਰਪੁਰ ਵੱਲ ਦੀ ਹੋ ਕੇ ਲੰਘਣਾ ਹੈ ਤੇ ਉਥੇ ਗੁਰੂ ਨਾਨਕ ਪਾਤਸ਼ਾਹ ਹਨ। ਸਾਬੀ ਕਹਿੰਦੇ ਕਿ ਅਸੀਂ ਭੀ ਸੁਣੋ ਹੋਏ ਹਨ ਨਾਨਕ ਤਪਾ। ਕਹਿਣ ਲੱਗੇ ਕਿ ਉਨ੍ਹਾਂ ਦੇ ਦਰਸ਼ਨ ਕਰਕੇ ਜਾਣਾ ਹੈ। ਉਹ ਕਹਿੰਦੇ ਐਵੇਂ ਹੀ ਦਰਸ਼ਨਾਂ ਦਾ ਕੀ ਫਾਇਦਾ, ਐਵੇਂ ਸਾਧਾਂ-ਸੰਤਾਂ ਨੂੰ ਦਾ ਕੀ ਫਾਇਦਾ? ਆਪਾਂ ਦੇਵੀ ਨੂੰ ਮਨਾਈਏ, ਆਪਾਂ ਤਾਂ ਦੇਵੀ-ਮਾਤਾ ਦੀ ਭਗਤੀ ਕਰਨੀ ਹੈ, ਸੰਤ ਕਿਤੇ ਉਤੇ ਦੀ ਹੁੰਦੇ ਹਨ? ਕਹਿੰਦੇ ਕਿ ਨਾਹ! ਮੈਂ ਤਾਂ ਜ਼ਰੂਰ ਜਾਣਾ ਹੈ। ਸਾਰਾ ਸੰਗ ਤੁਰਿਆ ਤੇ ਜਾ ਕੇ ਕਰਤਾਰਪੁਰ ਦੇ ਬਾਹਰਲੇ ਪਾਸੇ ਡੇਰਾ ਲਾ ਲਿਆ। ਭਾਈ ਲਹਿਣਾ ਜੀ ਕਹਿਣ ਲੱਗੇ ਕਿ ਪ੍ਰੇਮੀਓ! ਮੈਂ ਚੱਲਿਆ ਹੁਣ, ਆਪਾਂ ਅੱਜ ਤਾਂ ਇਥੇ ਠਹਿਰਨਾ ਹੀ ਹੈ ਤੇ ਕੱਲ੍ਹ ਦਾ ਪ੍ਰਗਰਾਮ ਬਣਾ ਲਵਾਂਗੇ। ਉਸ ਵੇਲੇ ਆਪ ਘੜੇ ਤੇ ਚੜ੍ਹ ਕੇ ਗੁਰੂ ਨਾਨਕ ਪਾਤਸ਼ਾਹ ਦੇ ਦਰਸ਼ਨ ਕਰਨ ਜਾ ਰਹੇ ਹਨ ਤੇ ਗੁਰੂ ਨਾਨਕ ਪਾਤਸ਼ਾਹ ਨੇ ਵੀ ਜਾਣ ਲਿਆ ਕਿ ਅੱਜ ਮੇਰੇ ਰਾਜ ਦਾ ਧਨੀ ਆਉਣ ਵਾਲਾ ਹੈ। ਮਹਾਂਪੁਰਸ਼ਾਂ ਨੂੰ ਪਤਾ ਹੁੰਦਾ ਹੈ।

ਜਦੋਂ ਮਹਾਰਾਜ ਜੀ (ਸੰਤ ਈਸ਼ਵਰ ਸਿੰਘ ਜੀ ਰਾੜੇ ਸਾਹਿਬ ਵਾਲੇ) ਬਾਬਾ ਅਤਰ ਸਿੰਘ ਜੀ ਰੇਤੂ ਸਾਹਿਬ ਵਾਲਿਆਂ ਦੇ ਦਰਸ਼ਨ ਕਰਨ ਗਏ ਤਾਂ ਉਸ ਵੇਲੇ ਆਪ ਦਸਵੀਂ ਜਮਾਤ ਵਿਚ ਪੜ੍ਹਦੇ ਸਨ ਤੇ ਅਠਾਰ੍ਹਾਂ ਸਾਲ ਤੋਂ ਘੱਟ ਉਮਰ ਸੀ, ਬੜੇ ਹੀ ਸ਼ਾਨਦਾਰ ਕੱਪੜੇ, ਆਪ ਨੇ ਰੇਸ਼ਮ ਪਹਿਨਿਆ ਹੋਇਆ ਸੀ ਪਰ ਆਪ ਦੇ ਮਨ ਵਿਚ ਲਗਨ ਸੀ, ਬਚਨ ਸੁਣ-ਸੁਣ ਕੇ ਐਨਾ ਪਿਆਰ ਲੱਗਿਆ, ਬਾਬਾ ਹੀਰਾ ਸਿੰਘ ਜੀ ਨੂੰ ਨਾਲ ਲੈ ਕੇ ਕਹਿਣ ਲੱਗੇ ਕਿ ਮਹਾਂਪੁਰਸ਼ਾਂ ਦੇ ਦਰਸ਼ਨ ਕਰਓ ਕਿਉਂਕਿ ਵਿਚੋਲੇ ਤੋਂ ਬਗੈਰ ਹੋਇਆ ਨਹੀਂ ਕਰਦੇ। ਜੇ ਤਕੜਾ ਵਿਚੋਲਾ ਹੋਵੇ ਫੇਰ ਦਰਸ਼ਨ ਸੁਖਾਲੇ ਹੋ ਜਾਂਦੇ ਹਨ, ਜੇ ਮਾੜਾ ਹੋਵੇ ਫੇਰ ਵਿਚਾਰਾ ਆਪ ਵੀ ਰਹਿ ਜਾਂਦਾ ਹੈ। ਮਹਾਂਪੁਰਸ਼ਾਂ ਨੂੰ ਮਿਲਣਾ ਕੋਈ ਖੇਡ ਨਹੀਂ ਹੋਇਆ ਕਰਦੀ, ਬੜਾ ਅੰਖਾ ਹੈ ਕਿਉਂਕਿ ਉਹ ਮਰਜ਼ੀ ਦੇ ਮਾਲਕ ਹੁੰਦੇ ਨੇ -

**ਰੰਗਿ ਹਸਹਿ ਰੰਗਿ ਰੋਵਹਿ ਚੁਪ ਭੀ ਕਰਿ ਜਾਹਿ॥  
ਪਰਵਾਹ ਨਾਹੀ ਕਿਸੈ ਕੇਰੀ ਬਾਝੁ ਸਚੇ ਨਾਹੀ॥**

**ਪੰਨਾ - 836**

ਜਦੋਂ ਮਹਾਰਾਜ ਜੀ ਜਾ ਕੇ ਮਿਲੇ ਉਸ ਵੇਲੇ ਰੇਤੂ ਸਾਹਿਬ ਵਾਲੇ ਮਹਾਂਪੁਰਸ਼ਾਂ ਨੇ ਇਕ ਦਮ ਨਵੇਂ ਨੌਜਵਾਨ ਯਾਤਰੂ ਵਲ ਦੇਖਿਆ। ਨੇਤਰਾਂ ਵੱਲ ਝਾਤ ਪਾਈ, ਕਹਿੰਦੇ, “ਆ ਗਿਆ! ਬੜੀ ਦੇਰ ਲਾਈ ਹੈ ਤੂੰ ਇਥੇ ਪਹੁੰਚਣ ਨੂੰ। ਇਸ ਗੱਲ ਨੂੰ ਕੋਈ ਨਹੀਂ ਸਮਝ ਸਕਿਆ ਕਿ ਕੀ ਕਿਹਾ ਹੈ, ਮਹਾਂਪੁਰਸ਼ਾਂ ਨੇ ਰਮਜ਼ ਮਾਰ ਦਿਤੀ ਤੇ ਮਹਾਰਾਜ ਜੀ ਸਮਝ ਗਏ। ਬਾਬਾ ਜੀ ਕਹਿੰਦੇ, “ਹੁਣ ਕੀ ਵਿਚਾਰ ਹੈ?”

ਕਹਿੰਦੇ, “ਮਹਾਰਾਜ! ਹੁਣ ਮੈਂ ਕਿਤੇ ਨਹੀਂ ਜਾਣਾ।”

ਇਕ ਵਾਰ ਦਰਸ਼ਨ ਕਰਕੇ ਨਮਸ਼ਕਾਰ ਕਰੀ ਹੈ, ਕੋਈ

ਉਪਦੇਸ਼ ਨਹੀਂ ਸੁਣੇ, ਦਿਲ ਨਾਲ ਦਿਲ ਰਲ ਗਿਆ ਉਸੇ ਵੇਲੇ, ਕਹਿੰਦੇ ਹੁਣ ਨਹੀਂ ਮੈਂ ਜਾਣਾ, ਜਿਥੇ ਆਉਣਾ ਸੀ ਆ ਗਿਆ। ਮਹਾਂਪੁਰਸ਼ ਕਹਿਣ ਲੱਗੇ ਕਿ ਘਰ ਦੇ ਫਿਰਨਗੇ, ਇਥੇ ਆਉਣਗੇ ਸਾਨੂੰ ਤੰਗ ਕਰਨਗੇ। ਜਾਹ! ਇਮਤਿਹਾਨ ਦੇ ਆ ਦਸਵੀਂ ਦਾ। ਮਹਾਰਾਜ ਜੀ ਦਸਦੇ ਸਨ ਕਿ ਸਾਡਾ ਚਿੱਤ ਐਨਾ ਉਦਾਸ ਹੋਇਆ ਜਿਵੇਂ ਸਾਨੂੰ ਰਾਜ ਦੇ ਕੇ ਕਿਸੇ ਨੇ ਖੋ ਲਿਆ ਹੋਵੇ। ਕਹਿੰਦੇ ਇਮਤਿਹਾਨ ਕੀ ਦੇਣਾ ਸੀ? ਦੋ ਵਜੇ ਉਠਿਆ ਕਰਦੇ ਸਨ ਆਪ, ਸੁਧਾਸਰ ਦੇ ਤਲਾਬ ਤੇ ਜਾ ਕੇ ਪੰਜ ਘੰਟੇ ਸਮਾਧੀ ਲਾਇਆ ਕਰਦੇ ਸਨ - ਅੱਠਵੀਂ ਜਮਾਤ ਵਿਚ, ਤੇਰਾਂ ਸਾਲ ਦੀ ਉਮਰ ਵਿਚ। ਉਨ੍ਹਾਂ ਦਿਨਾਂ ਦੀਆਂ ਗੱਲਾਂ ਆਪ ਨੇ ਮੇਰੇ ਕੋਲ ਖੋਲ੍ਹੀਆਂ ਸਨ ਕਿ ਕਿਸ ਤਰ੍ਹਾਂ ਸਾਡੀ ਸਮਾਧੀ ਲਗਦੀ ਸੀ, ਕਿਸ ਤਰ੍ਹਾਂ ਦੀ ਹਾਲਤ ਹੁੰਦੀ। ਲਗਨ ਸੀ ਪਰ ਪੂਰਾ ਨਹੀਂ ਸੀ ਕੋਈ ਮਿਲਿਆ। ਜਦੋਂ ਪੂਰਾ ਮਿਲਿਆ ਤਾਂ ਪੂਰੇ ਨੇ ਕਿਹਾ ਕਿ ਇਮਤਿਹਾਨ ਦੇ ਆਓ। ਉਹ ਵਿਜੋਗ ਦੇ ਦਿਨ ਕੱਟਣੇ ਕਿੰਨੇ ਅੰਖੇ ਹੁੰਦੇ ਹਨ ਜਗਿਆਸੂ ਨੂੰ, ਵੈਰਾਗੀ ਪੁਰਸ਼ ਨੂੰ ਜਾਂ ਉਹ ਹੀ ਜਾਣਦਾ ਹੈ ਹੋਰ ਕੋਈ ਬੰਦਾ ਨਹੀਂ ਜਾਣਦਾ। ਮਹਾਰਾਜ ਜੀ ਕਹਿੰਦੇ ਕਿ ਫੇਰ ਸਾਡਾ ਦਿਲ ਨਾ ਲੱਗਿਆ, ਕਿਤਾਬ ਅਸੀਂ ਪੜ੍ਹਨੀ ਛੱਡ ਦਿਤੀ। ਜਮਾਤ ਵਿਚ ਜਾਣਾ, ਕਿਤਾਬ ਦੇ ਵਿਚ ਗੁਰਕਾ ਰੱਖ ਲੈਣਾ, ਪਿਛਲੀਆਂ ਸੀਟਾਂ ਤੇ ਬਹਿਣ ਲੱਗ ਗਏ। ਬਥੇਰਾ ਕਹਿਣਾ ਮਾਸਟਰ ਨੇ ਕਿ ਤੁਸੀਂ ਪਹਿਲੀਆਂ ਲਾਇਨਾਂ ਵਿਚ ਬਹਿੰਦੇ ਸੀ, ਤੁਸੀਂ ਅਵਲ ਆਉਂਦੇ ਸੀ। ਮਾਸਟਰ ਨੂੰ ਕੀ ਪਤਾ ਕਿ ਆਪ ਨੂੰ ਕਿਹੜਾ ਵੱਡਾ ਮਾਸਟਰ ਮਿਲ ਗਿਆ। ਕਹਿੰਦੇ ਫੇਰ ਇਮਤਿਹਾਨ ਹੋਏ ਤੇ ਅਸੀਂ ਕੋਈ ਸਵਾਲ ਦਾ ਜਵਾਬ ਨਹੀਂ ਲਿਖਿਆ। ਸਾਰੇ ਪੇਪਰਾਂ ਤੇ ਵਾਹਿਗੁਰੂ-ਵਾਹਿਗੁਰੂ ਲਿਖੀ ਜਾਣਾ। ਜਦੋਂ ਕਹਿਣਾ ਕਿ ਸਮਾਂ ਹੋ ਗਿਆ, ਪਰਚਾ ਹੱਥ ਤੋਂ ਫੜ ਲੈਣਾ। ਕਹਿੰਦੇ ਫੇਰ ਅਸੀਂ ਉਠ ਖੜ੍ਹਨਾ ਐਨੀ ਵਾਹਿਗੁਰੂ ਦੇ ਨਾਮ ਦੀ ਧੁਨੀ ਲੱਗੀ। ਸੋ ਏਸ ਤਰ੍ਹਾਂ ਦੇ ਨਾਲ ਜਿਸ ਨੇ ਏਸ ਤਰ੍ਹਾਂ ਦੇ ਦਰਸ਼ਨ ਕਦੇ ਕੀਤੇ ਹੋਣ, ਉਹ ਹੀ ਜਾਣਦਾ ਹੈ; ਸਾਧ-ਸੰਗਤ ਜੀ! ਜਿਨ੍ਹਾਂ ਦਾ ਪਿਆਰ ਪੈ ਜਾਂਦਾ ਹੈ ਤੇ ਫੇਰ ਦਰਸ਼ਨ ਹੋ ਜਾਣ, ਉਹ ਜਾਣਦੇ ਹਨ।

ਸੋ ਗੁਰੂ ਨਾਨਕ ਪਾਤਸ਼ਾਹ ਨੇ ਅੰਦਰੋਂ ਹੀ ਦੇਖ ਲਿਆ ਤੇ ਦੇਖ ਕੇ ਬਹੁਤ ਦੂਰ ਨਿਕਲ ਗਏ ਰੋਹੀ ਵਿਚ। ਇਕੱਲੇ ਹੀ ਖੜ੍ਹੇ ਨੇ ਤੇ ਗੁਰੂ ਅੰਗਰ ਸਾਹਿਬ ਭਾਈ ਲਹਿਣਾ ਦੇ ਰੂਪ ਵਿਚ ਜਾਂਦੇ ਹਨ ਤੇ ਜਾ ਕੇ ਕੋਲ ਖੜ੍ਹੇ ਹੋ ਗਏ। ਦਰਸ਼ਨ ਕਰੇ, ਦਰਸ਼ਨ ਕਰਦੀ ਸਾਰ ਇਕ ਵਾਰੀ ਤਾਂ ਸਾਰਾ ਸਰੀਰ ਝਰਨਾਟਿਆ ਗਿਆ ਕਿ ਕੋਈ ਭਲਾ ਬੰਦਾ ਹੈ। ਉਨ੍ਹਾਂ ਦੇ ਮਨ ਵਿਚ ਸੀ ਕਿ ਗੁਰੂ ਨਾਨਕ ਦੇਵ ਸ਼ਾਇਦ ਕੋਈ ਲੰਗੋਟੀ ਵਾਲਾ ਸਾਧ ਹੋਏਗਾ ਤੇ ਅੱਠ-ਦੱਸ ਬੰਦੇ ਨਾਲ ਫਿਰਦੇ ਹੋਣਗੇ - ਕਿਸੇ ਨੇ ਗੜਵਾ ਫੜਿਆ ਹੋਏਗਾ, ਕਿਸੇ ਨੇ ਚਿੱਪੀ ਫੜੀ ਹੋਏਗੀ ਕਿਉਂਕਿ ਉਹ ਤਾਂ ਮਸ਼ਹੂਰ ਹੁੰਦੇ ਹਨ। ਕੀ ਪਤਾ ਸੀ ਇਨ੍ਹਾਂ ਨੂੰ ਕਿ ਗੁਰੂ ਨਾਨਕ ਸਾਹਿਬ ਤਾਂ ਰੱਬੀ ਮੌਜ ਵਿਚ ਇਕੱਲੇ ਹੀ ਵਿਚਰਨ ਵਾਲੇ ਹਨ, ਕਿਸੇ ਨੂੰ ਵੀ ਨਾਲ ਨਹੀਂ ਰੱਖਦੇ, ਕੋਈ ਗੜਵਈ ਨਹੀਂ ਰੱਖਦੇ ਜੇ ਰੱਖਿਆ ਹੈ ਤਾਂ ਸਿਤਾਰ ਵਾਲਾ ਨਾਲ ਰੱਖਿਆ ਹੈ ਭਾਈ ਮਰਦਾਨਾ। ਆਪ ਸੁਤੰਤਰ ਰਹੇ ਹਨ

ਤੇ ਆਪ ਰੋਹੀ ਵਿਚ ਦੂਰ ਖੜ੍ਹੇ ਹਨ। ਉਥੋਂ ਭਾਈ ਲਹਿਣੇ ਨੋ ਕੋਲ ਆ ਕੇ ਘੋੜਾ ਰੋਕ ਲਿਆ, ਦੇਖਿਆ ਦੇਖ ਕੇ ਬਚਨ ਮਨ ਵਿਚ ਬਣਾਏ, ਤੋਲੇ ਕਿ ਮੈਂ ਕਿਸ ਤਰ੍ਹਾਂ ਨਾਲ ਗੱਲ ਕਰਾਂ।

ਕਹਿਣ ਲੱਗੇ, “ਬਜ਼ੁਰਗ ਜੀ! ਇਥੇ ਜਿਹੜੇ ਮਹਾਂਪੁਰਸ਼ ਨੇ ਗੁਰੂ ਨਾਨਕ ਜੀ, ਜਿਨ੍ਹਾਂ ਨੂੰ ਨਾਨਕ ਤਪਾ ਕਹਿੰਦੇ ਹਨ। ਮੇਰੇ ਮੌਜੂਦਾ ਵਿਚ ਬੜੀ ਗੀਝ ਉਠੀ ਹੈ ਕਿ ਮੈਂ ਉਨ੍ਹਾਂ ਦੇ ਦਰਸ਼ਨ ਕਰਾਂ। ਕੀ ਕਿਰਪਾ ਕਰਕੇ ਤੁਸੀਂ ਮੈਨੂੰ ਦੱਸ ਦੇਓਗੇ ਕਿ ਜਿਸ ਰਸਤੇ ਮੈਂ ਜਾ ਰਿਹਾ ਹਾਂ ਇਹੀ ਠੀਕ ਹੈ?”

ਏਧਰ ਗੁਰੂ ਨਾਨਕ ਸਾਹਿਬ ਅੱਗੇ ਹੋ ਕੇ ਮਿਲਦੇ ਨੇ। ਭਾਈ ਗੁਰਦਾਸ ਜੀ ਏਸ ਤਰ੍ਹਾਂ ਕਹਿੰਦੇ ਹਨ ਪੜ੍ਹੇ ਪਿਆਰ ਦੇ ਨਾਲ -

**ਧਰਨਾ - ਸਤਿਗੁਰੁ ਕੋਟ ਪੈਂਡਾ ਅੱਗੇ ਹੋਇ ਮਿਲਦੇ ਨੇ,  
ਸਿੱਖਾ ਤੇਰਾ ਪਿਆਰ ਦੇਖ ਕੇ -2, 2.**

ਚਰਨ ਸਰਨ ਗੁਰੂ ਏਕ ਪੈਂਡਾ ਜਾਇ ਚਲ,  
ਸਤਿਗੁਰੁ ਕੋਟੀ ਪੈਂਡਾ ਆਗੇ ਹੋਇ ਲੇਤ ਹੈ।  
ਏਕ ਬਾਰ ਸਤਿਗੁਰ ਮੰਤ੍ਰ ਸਿਮਰਨ ਮਾਤ੍ਰ,  
ਸਿਮਰਨ ਤਾਂਹਿ ਬਾਰੰਬਾਰ ਗੁਰੂ ਹੇਤ ਹੈ।  
ਭਾਵਨੀ ਭਗਤਿ ਭਾਇ ਕੌਂਡੀ ਅਗ੍ਰਭਾਗ ਰਾਖੇ,  
ਤਾਹਿ ਗੁਰੂ ਸਰਬ ਨਿਧਾਨ ਦਾਨ ਦੇਤ ਹੈ।  
ਸਤਿਗੁਰੁ ਦਯਾ ਨਿਧਿ, ਮਹਿਮਾ ਅਗਾਮਿ ਬੋਧ,  
ਨਮੋਂ ਨਮੋਂ ਨਮੋਂ ਨੇਤਿ ਨੇਤਿ ਨੇਤਿ ਹੈ॥ (ਕਬਿੰਤ)

ਇਕ ਵਾਰੀ ਪੁਰੀ ਭਾਵਨਾ ਦੇ ਨਾਲ ਕਦਮ ਵਧਾ ਕੇ ਤਾਂ ਦੇਖ, ਗੁਰੂ ਅੱਗੇ ਹੋ ਕੇ ਮਿਲਦਾ ਹੈ। ਗੁਰੂ ਨਾਨਕ ਪਾਤਸ਼ਾਹ ਚਲਦੇ ਨੇ ਘਰੋਂ, ਕਹਿੰਦੇ ਮੇਰੇ ਰਾਜ ਦਾ ਧਨੀ ਆ ਰਿਹਾ ਹੈ। ਲੈ ਆਵਾਂ ਜਾ ਕੇ। ਇਹ ਬਚਨ ਸੀ ਗੁਰੂ ਨਾਨਕ ਪਾਤਸ਼ਾਹ ਦੇ ਤੇ ਜਦੋਂ ਭਾਈ ਲਹਿਣਾ ਜੀ ਦਰਸ਼ਨ ਕਰਨ ਆਏ, ਇਨ੍ਹਾਂ ਨੇ ਗੁਰੂ ਨਾਨਕ ਜੀ ਨੂੰ ਇਕੱਲੇ ਖੜ੍ਹੇ ਵੇਖ ਕੇ ਸਮਝਿਆ ਕਿ ਇਹ ਕੋਈ ਭਲਾ ਬੰਦਾ ਹੈ। ਇਥੇ ਰਹਿਣ ਵਾਲਾ ਤੇ ਇਥੋਂ ਦੇ ਰਹਿਣ ਵਾਲੇ ਸਾਰੇ ਹੀ ਚੰਗੇ ਬੰਦੇ ਨੇ। ਉਸ ਵੇਲੇ ਭਾਈ ਲਹਿਣਾ ਜੀ ਨੇ ਪੁਛਿਆ -

**ਧਰਨਾ - ਦਸੀਂ ਪਿਆਰਿਆ,  
ਰਸਤਾ ਗੁਰਾਂ ਦੇ ਦੁਆਰੇ ਦਾ -2, 2.  
ਗੁਰਾਂ ਦੇ ਦੁਆਰੇ ਦਾ -2, 2.  
ਦਸੀਂ ਪਿਆਰਿਆ, ਰਸਤਾ ਗੁਰਾਂ ਦੇ ਦੁਆਰੇ ਦਾ -2.**

ਕਹਿਣ ਲੱਗੇ, “ਬਜ਼ੁਰਗਾਂ! ਮੈਂ ਗੁਰੂ ਨਾਨਕ ਸਾਹਿਬ ਨੂੰ ਮਿਲਣਾ ਚਾਹੁੰਦਾ ਹਾਂ ਜਿਨ੍ਹਾਂ ਨੂੰ ਲੋਕ ‘ਨਾਨਕ ਤਪਾ’ ਕਹਿੰਦੇ ਨੇ। ਪਹਿਲੀ ਵਾਰ ਆਇਆ ਹਾਂ ਤੇ ਅੱਜ ਤੱਕ ਮੈਂ ਇਥੇ ਆਇਆ ਨਹੀਂ, ਮੇਰੀ ਵਾਕਫੀ ਕੋਈ ਨਹੀਂ ਹੈ, ਚੰਗਾ ਹੋਵੇ ਜੇ ਮੈਨੂੰ ਰਾਹ ਦੱਸ ਦਿਓ।”

ਖਿਆਲ ਸੀ ਭਾਈ ਲਹਿਣਾ ਜੀ ਦਾ ਕਿ ਮੈਨੂੰ ਰਸਤੇ ਪਾ ਦੇਣਗੇ।

ਮਹਾਰਾਜ ਜੀ ਕਹਿੰਦੇ, “ਪੁਰਖਾ! ਤੂੰ ਗੁਰੂ ਨੂੰ ਮਿਲਣਾ ਹੈ?” ਕਹਿੰਦੇ, “ਹਾਂ ਜੀ!”

ਕਹਿਣ ਲੱਗੇ, “ਆ ਤੈਨੂੰ ਰਸਤਾ ਦੱਸੀਏ।”

ਉਸ ਵੇਲੇ ਆਪ ਗੁਰੂ ਨਾਨਕ ਪਾਤਸ਼ਾਹ ਅੱਗੇ-ਅੱਗੇ ਭਰਦੇ ਨੇ। ਘੋੜੇ ਦੀ ਚਾਲ ਜ਼ਿਆਦਾ ਹੁੰਦੀ ਹੈ ਮਨੁੱਖ ਨਾਲੋਂ ਤੇ ਜੇ ਬਹੁਤ ਤੇਜ਼ ਤੁਰੋ ਤਾਂ ਘੋੜੇ ਨਾਲ ਰਲ ਹੁੰਦਾ ਹੈ, ਹੌਲੀ-ਹੌਲੀ ਨਹੀਂ ਕਦੇ ਰਲ ਹੁੰਦਾ। ਗੁਰੂ ਨਾਨਕ ਪਾਤਸ਼ਾਹ ਕਦੇ ਚਾਰ ਕਦਮਾਂ ਨੱਠ ਪੈਂਦੇ ਹਨ ਅੱਗੇ ਫੇਰ ਘੋੜਾ ਨਾਲ ਰਲ ਜਾਂਦਾ ਹੈ, ਫੇਰ ਆਪ ਤੇਜ਼ੀ ਨਾਲ ਦੱੜਦੇ ਹਨ, ਬਹੁਤ ਤੇਜ਼ੀ-ਤੇਜ਼ੀ ਨਾਲ ਜਾਂਦੇ ਹਨ।

ਸੋ ਇਹ ਨਕਸ਼ਾ ਆਪਣੇ ਮਨਾ ਵਿਚ ਰਖੋ, ਅਗਲੇ ਐਤਵਾਰ ਇਸ ਤੋਂ ਅੱਗੇ ਵਿਚਾਰ ਕਰਾਂਗੇ। ਹੁਣ ਸਾਰੇ ਪ੍ਰੇਮੀ ਪਹਿਲਾਂ ਅਨੰਦ ਸਾਹਿਬ ਵਿਚ ਬੋਲੋ ਉਸ ਤੋਂ ਬਾਅਦ ਗੁਰਸਤੇਰ ਵਿਚ ਤੇ ਫੇਰ ਅਰਦਾਸ ਹੋਏਗੀ।

-ਅਨੰਦ ਸਾਹਿਬ-  
-ਗੁਰ ਸਤੋਤਰ-  
-ਅਰਦਾਸ-

L L L L L L L

## ਸੋਧ

(ਸੰਤ ਕਲਿਆਣ ਦਾਸ ਸਿੰਘ ਜੀ ਦੇ ਲੇਖ ‘ਸਮਰਪਣ ਪਰਮ ਸੁਖ’ ਨਵੰਬਰ 2000 ਪੰਨਾ 52 ਦੀ ਬਾਕੀ)

**ਅਵਰੁ ਨ ਦੁਜਾ ਕਰਣੈ ਜੋਗੁ॥  
ਤਾ ਮਿਲੀਐ ਜਾ ਲੈਹਿ ਮਿਲਾਇ॥**

**ਕਹੁ ਨਾਨਕ ਹਰਿ ਹਰਿ ਗੁਣ ਗਾਇ॥** ਪੰਨਾ - 176

ਮੌਕਾ ਹੈ ਗੁਰ ਦੇ ਅਰਪਣ ਹੋ ਜਾਵੇ। ਗੁਰ ਦੇ ਹੁਕਮ ਵਿਚ ਹੋ ਜਾਵੇ। ਜੋ ਹੁਕਮ ਪਛਾਣ ਲਵੇ, ਹੁਕਮ ਬੁੱਝ ਲਵੇ ਤਾਂ ਅਰਪਣ ਹੋ ਜਾਵੇ। ਫੇਰ ਹੰਗਤਾ ਸਭਾਵਿਕ ਹੀ ਮਿਟ ਜਾਵੇ। ਹਉਮੈ ਮਿਟ ਜਾਵੇ ਤਾਂ ਤੂੰ ਵਿਚ ਲੀਨ ਹੋ ਕੇ ਸਮਰਪਣ ਹੋ ਜਾਵੇ।

**ਨਾਨਕ ਹੁਕਮੈ ਜੇ ਬੁੜੈ ਤ ਹਉਮੈ ਕਹੈ ਨ ਕੋਇ॥** ਪੰਨਾ - 1

ਜਨਮਾਂ ਜਨਮਾਂਤਰਾਂ ਤੋਂ ਚੱਕੀ ਪੀਸਦਾ ਦੁਖੀ ਹੋ ਰਿਹਾ ਹੈ, ਸਮਰਪਿਤ ਹੋ ਕੇ ਪਰਮ ਸੁਖ ਨੂੰ ਪਾਪਤ ਹੋ ਜਾਵੇਗਾ। ਸਮਰਪਣ ਹੀ ਪਰਮ ਸੁਖ ਹੈ।

L L L L L L L

## ਭੈਣ ਨਾਨਕੀ

ਸ. ਸਰਵਣ ਸਿੰਘ ਪਾਲਮਪੁਰੀ

ਆ ਨਾਨਕ,  
ਮੈਂ ਖੜ੍ਹੀ ਉਡੀਕਾਂ,  
ਰਾਹ ਤੇਰੇ ਤੇ,  
ਦੋ ਕਰ ਜੋੜ  
ਕਰਾਂ ਬੇਨਤੀ  
ਨੈਣਾਂ ਵਿਚੋਂ  
ਪਿਆਰ ਦੇ ਅਥਰੂ  
ਮੇਤੀਆਂ ਵਾਂਗਰ  
ਕਿਰ ਕਿਰ ਜਾਂਦੇ  
ਯਾਦ ਤੇਰੀ ਵਿਚ ਥਰ ਥਰ ਕੰਬਦੇ  
ਬੁੱਲ੍ਹ ਮੇਰੇ  
ਰਬਾਬ ਦੀਆਂ ਤਾਰਾਂ ਦੇ ਵਾਂਗੂ  
ਤੇ ਨਾਨਕ ਨਾਨਕ ਆਂਹਦੇ।  
ਛਾਣ ਛਾਣ ਮੈਂ ਬਿ੍ਹਾ ਪੀੜ੍ਹਾਂ  
ਵੀਰ ਪਿਆਰ ਦਾ ਆਟਾ ਕੱਢ ਕੇ,  
ਇਸ ਜੀਵਨ ਦੀ ਮੁੱਠੀ ਵਿਚੋਂ  
ਯਾਦ ਤੇਰੀ ਦਾ ਅੰਮ੍ਰਿਤ ਪਾਣੀ,  
ਵੱਗ ਰਹੀਆਂ ਦੋ ਨਦੀਆਂ ਵਿਚੋਂ  
ਲਿਆ ਮੈਂ ਪਾ ਪਾ ਗੁੰਨ।  
ਗੁੰਨ ਗੁੰਨ ਆਟਾ ਪੇੜੇ ਕਰਦੀ,  
ਯਾਦ ਤੇਰੀ,  
ਹਟਕੋਰੇ ਭਰਦੀ।  
ਭੁੜਕੇ ਆਟਾ ਪ੍ਰਾਤ ਦੇ ਵਿਚੋਂ,  
ਬਾਲੀ ਅੰਦਰ,  
ਪੂੜ੍ਹੇ ਉਪਰ  
ਰਹੀ ਔਂਸੀਆਂ ਪਾ।  
ਆ ਨਾਨਕ ਮੈਂ ਖੜ੍ਹੀ ਉਡੀਕਾਂ।  
ਬਨੇਰੇ ਤੇ ਕੋਈ ਕਾਂ ਪਿਆ ਬੋਲੇ,  
ਹੋਲੇ ਹੋਲੇ, ਪੋਲੇ ਪੋਲੇ  
ਮੈਂ ਪਈ ਕਹਿੰਦੀ,  
ਉਡ ਕਾਵਾਂ ਮੇਰੇ-ਮਾਂ ਪਿਉ ਆਉਂਦਾ,  
ਚਾਚੀ ਚਾਚਾ ਤਾਇਆ ਆਉਂਦਾ  
ਮਾਮਾ ਮਾਮੀ ਜਾਇਆ ਆਉਂਦਾ,  
ਨਾ ਉਹ ਉਡਦਾ  
ਨਾ ਚੁਪ ਕਰਦਾ  
ਰੈਲਾ ਰਿਹਾ ਏ ਪਾ। ਆ ਨਾਨਕ ਮੈਂ ਖੜ੍ਹੀ ਉਡੀਕਾਂ।  
ਉਡੀਕਾਂ ਵਿਚ ਮੈਂ ਆਟਾ ਗੁੰਨ ਕੇ,

ਯਾਦ ਤੇਰੀ ਵਿਚ ਪੇੜਾ ਕੀਤਾ  
ਘੁਮਾ ਪੇੜਾ ਹੱਥਾਂ ਦੇ ਅੰਦਰ,  
ਸਿੱਕ ਤੇਰੀ ਦਾ ਸੀਨੇ ਅੰਦਰ  
ਫੁਲਕਾ ਲਿਆ ਬਣਾ।  
ਪਿਆ ਫੁਲਕਾ ਹੁਣ ਤਵੇ ਦੇ ਉਤੇ  
ਝਾਕ ਮੇਰੀ ਦਰਵਾਜ਼ੇ ਉਤੇ  
ਭਰ ਲਏ ਅੱਖਾਂ, ਪਿਆਰ ਦੇ ਅੱਖਰੂ  
ਧੁੰਧਲਾ ਧੁੰਧਲਾ ਨਜ਼ਰ ਆਉਂਦਾ  
ਹਰ ਆਉਂਦਾ ਜਾਂਦਾ ਰਾਹੀਂ  
ਮੈਨੂੰ ਨਾਨਕ ਜਾਪੇ  
ਤੇ ਕੋਮਲ ਪੋਟੇ  
ਹੱਥ ਮੇਰੇ ਦੇ  
ਸੜਦੇ ਇਧਰ ਉਧਰ,  
ਤਵੇ ਦੇ ਉਧਰ  
ਫੁਲਕਾ ਪਏ ਟਟੌਲਣ  
ਅੱਜ ਫਿਰ ਫੁਲਕਾ ਫੁਲਿਆ।  
ਅੱਗ ਚੁਲ੍ਹੇ ਚੌਂ ਬੁੱਝ ਬੁੱਝ ਜਾਂਦੀ।  
ਡਾਢਾ ਧੂੰਆ ਹੋ ਹੋ ਜਾਂਦਾ,  
ਲਗ ਲਗ ਧੂੰਆ ਅੱਖਾਂ ਵਿਚੋਂ,  
ਵੈਰਾਗ ਤੇਰੇ ਵਿਚ,  
ਖੁੱਲੇ ਦਿਲ ਨਾਲ,  
ਅੱਖਰੂ ਲਈ ਮੈਂ ਕੇਰ।  
ਬੰਦ ਹੋਈਆਂ ਇਕ ਪਲ ਲਈ ਅੱਖੀਆਂ  
ਸੁਪਨਾ ਨਜ਼ਰੀਂ ਆਇਆ  
ਉਠ ਕੁੜੇ ਤੂੰ, ਭੈਣ ਨਾਨਕੀ  
ਵੀਰਾ ਏ ਘਰ ਆਇਆ,  
ਆਖ ਰਿਹਾ ਭੁੱਖ ਡਾਢੀ ਲੱਗੀ  
ਫੁਲਕਾ ਕੋਈ ਛਕਾ।  
ਹੱਥ ਲਗ ਤਵੇ ਤੇ ਅੱਖੀਆਂ ਖੁਲ੍ਹੀਆਂ  
ਸੁਪਨਾ ਇਹ ਸੱਚ ਹੋਇਆ  
ਸੱਚਮੁੱਚ ਮੇਰਾ ਵੀਰਾ ਨਾਨਕ  
ਦਰ ਤੇ ਆਣ ਖਲੋਇਆ  
ਗਿੱਠ ਗਿੱਠ ਚੜ੍ਹ ਗਈ ਲਾਲੀ ਮੈਨੂੰ  
ਛੁੱਟ ਛੁੱਟ ਚੜ੍ਹਿਆ ਚਾਅ,  
ਅੱਜ ਘਰ ਨਾਨਕ ਆਇਆ  
ਭੈਣ ਘਰ ਵੀਰਾ ਆਇਆ।

LL L L L L L

## ਅਮਰ ਗਾਥਾ

(ਲੜੀ ਜੋੜਨ ਲਈ ਦੇਖੋ, ਨਵੰਬਰ ਅੰਕ, ਪੰਨਾ - 34)

ਹੋ ਗਾਜਨ! ਇਸੇ ਤਰ੍ਹਾਂ ਨੇਮ ਭੀ ਦਸ ਹੋਇਆ ਕਰਦੇ ਹਨ। ਨਿਯਮਾਂ ਦਾ ਸਬੰਧ ਕੇਵਲ ਆਪਣੇ ਵਿਅਕਤੀਗਤ ਸਰੀਰ, ਇੰਦ੍ਰੀਆਂ ਅਤੇ ਅੰਤਸ਼ਕਰਣ ਦੇ ਨਾਲ ਹੁੰਦਾ ਹੈ, ਇਸ ਲਈ ਇਨ੍ਹਾਂ ਦੇ ਯਥਾਰਥ ਪਾਲਣ ਨਾਲ, ਆਪਣੇ ਵਿਅਕਤੀਤ੍ਰਾਂ ਨਾਲ ਸਬੰਧ ਰੱਖਣ ਵਾਲਾ, ਸਾਰਾ ਬ੍ਰਹਮ ਵਿਵਹਾਰਿਕ ਜੀਵਨ ਰਾਜਸੀ, ਤਾਮਸੀ, ਵਿਖਸ਼ੇਪ ਅਤੇ ਆਵਰਣ ਰੂਪ ਮੈਲਾਂ ਨਾਲੋਂ ਧੁਲ ਕੇ ਸਤੋਗੁਣੀ, ਪਵਿੱਤਰ ਅਤੇ ਦਿਬਜ ਬਣ ਜਾਂਦਾ ਹੈ।

**1. ਤਪ** - ਸਭ ਤੋਂ ਪਹਿਲਾ ਨਿਯਮ ਤਪ ਹੈ, ਤਪ ਅੰਤਰਮੁਖਤਾ ਦਾ ਅਭਿਆਸ ਅਤੇ ਵਾਹਿਗੁਰੂ ਨਾਲ ਪਿਆਰ ਪੈਦਾ ਕਰਨ ਲਈ ਕ੍ਰਿਆਯੋਗ ਹੈ। ਜਿਸ ਤਰ੍ਹਾਂ ਦੇ ਨਾਲ ਅਸੀਂ ਚੰਚਲ ਘੋੜਾ ਸਾਧਦੇ ਹਾਂ, ਉਸੇ ਪ੍ਰਕਾਰ ਸਰੀਰ, ਪ੍ਰਾਣ, ਇੰਦ੍ਰੀਆਂ ਅਤੇ ਮਨ ਨੂੰ ਸਹੀ ਤਰੀਕੇ ਅਤੇ ਅਭਿਆਸ ਨਾਲ ਵਸ ਵਿਚ ਕਰਨ ਨੂੰ ਤਪ ਕਹਿੰਦੇ ਹਨ। ਇਸ ਦੀ ਪ੍ਰਾਪਤੀ ਲਈ ਦ੍ਰਿੜ੍ਹ ਇਹਦੇ ਨਾਲ ਮਿਹਨਤ ਕਰਨੀ ਪੈਂਦੀ ਹੈ। ਜਿਸ ਤਰ੍ਹਾਂ ਦੇ ਨਾਲ ਤੁਸੀਂ ਚੰਚਲ ਘੋੜਾ ਲੈ ਕੇ ਉਸ ਨੂੰ ਸਿੱਖਿਆ ਦੇ ਕੇ ਉਸ ਨੂੰ ਆਪਣੇ ਇਸ਼ਾਰੇ ਦੇ ਮੁਤਾਬਿਕ ਚਲਣ ਵਾਲਾ ਬਣਾ ਲੈਂਦੇ ਹੋ, ਉਸੇ ਤਰ੍ਹਾਂ ਮਨ ਨੂੰ ਸਾਧਣਾ ਪੈਂਦਾ ਹੈ। ਚੰਚਲ ਘੋੜੇ ਨੂੰ ਸਾਧਣ ਲਈ ਕਿੰਨੀ ਸਖਤ ਮਿਹਨਤ ਦੀ ਜ਼ਰੂਰਤ ਹੈ। ਜਦੋਂ ਉਹ ਸਾਧਿਆ ਗਿਆ ਫੇਰ ਉਹ ਇਸ਼ਾਰਿਆਂ ਨਾਲ ਚੱਲਣ ਲਗ ਜਾਂਦਾ ਹੈ। ਵੱਡੇ ਵੱਡੇ ਯੁਧਾਂ ਵਿਚ ਕਿੱਡਾ ਵੱਡਾ ਸਹਿਯੋਗੀ ਬਣਦਾ ਹੈ, ਜਿੱਤ ਪ੍ਰਾਪਤ ਕਰਨ ਲਈ ਸਾਧਨ ਬਣਦਾ ਹੈ।

ਇਸੇ ਤਰ੍ਹਾਂ ਸਾਡਾ ਮਨ, ਇੰਦ੍ਰੀਆਂ ਕਿੰਨੀ ਅਸਵੱਛਤਾ ਨਾਲ ਚਲ ਰਹੇ ਹਨ, ਨਾ ਹੀ ਅਸੀਂ ਆਪਣੇ ਸਰੀਰ ਵਲ ਧਿਆਨ ਦਿੰਦੇ ਹਾਂ, ਗਲਤ ਚੀਜ਼ਾਂ ਦਾ ਪ੍ਰਯੋਗ ਕਰਕੇ ਖਰਾਬ ਕਰ ਲੈਂਦੇ ਹਾਂ। ਜੇ ਸਰੀਰ ਨੇ ਹੀ ਸਾਥ ਨਾ ਦਿਤਾ ਤਾਂ ਆਤਮ ਮਾਰਗ ਦਾ ਪਾਂਧੀ ਅਗਲਾ ਸਫਰ ਕਰਨ ਦੀ ਸਮਰੱਥਾ ਨਹੀਂ ਰੱਖਿਆ ਕਰਦਾ। ਸਰੀਰ ਦੇ ਬਚ ਬਚਾਓ ਲਈ ਬਹੁਤ ਸਮਾਂ ਨਸ਼ਟ ਹੋ ਜਾਂਦਾ ਹੈ। ਇਸੇ ਤਰ੍ਹਾਂ ਪ੍ਰਾਣ ਸਰੀਰ ਵਿਚ ਬੇ-ਟੋਕ ਆਉਂਦੇ ਜਾਂਦੇ ਹਨ। ਪ੍ਰਾਣ ਵਿਗਿਆਨ ਦੀ ਸੋਝੀ ਨਾ ਹੋਣ ਕਰਕੇ ਸਾਡੇ ਪ੍ਰਾਣ ਨਿਯਮਕ ਤਰੀਕੇ ਨਾਲ ਨਹੀਂ ਚਲ ਰਹੇ, ਪਉਣ ਦਾ ਦਰਿਆ ਛੱਲਾਂ ਮਾਰਦਾ ਚਲਿਆ ਰਹਿੰਦਾ ਹੈ। ਜੇ ਇਸ ਨੂੰ ਸੀਮਤ ਕਰ ਦਿਤਾ ਜਾਵੇ ਤਾਂ ਇਹ ਪਾਣੀ ਨਹਿਰ ਦੇ ਰੂਪ ਵਿਚ ਖੇਤਾਂ ਨੂੰ ਸਿੱਜਣ, ਹੋਰ ਵੱਡੇ ਕਾਰਜ ਕਰਨ ਦੀ ਸਮਰੱਥਾ ਰਖੇਗਾ। ਹੁਣ ਸਾਡੇ ਪ੍ਰਾਣ ਇਕ ਪਉਣ ਦੇ ਵੇਗ ਵਾਂਗੂੰ ਵਹਿ ਰਹੇ ਹਨ, ਜਿਨ੍ਹਾਂ ਦਾ ਸਹੀ ਪ੍ਰਯੋਗ ਨਾ ਕਰਨ ਕਰਕੇ ਅਸੀਂ ਆਪਣੇ ਪ੍ਰਭੂ ਨਾਲੋਂ ਟੁੱਟੇ ਰਹਿੰਦੇ ਹਾਂ।

ਇਸੇ ਤਰ੍ਹਾਂ ਨਾਲ ਪੰਜ ਕਰਮ ਇੰਦ੍ਰੀਆਂ, ਪੰਜ ਗਿਆਨ ਇੰਦ੍ਰੀਆਂ ਸਾਡੇ ਵਸ ਵਿਚ ਨਹੀਂ ਹਨ, ਆਪ ਮੁਹਾਰੇ ਵੇਗ ਵਿਚ ਹਰਕਤਾਂ ਕਰਦੀਆਂ ਹਨ ਜਿਸ ਤਰ੍ਹਾਂ ਕਿ ਕੋਈ ਪ੍ਰੇਮੀ

ਸੰਤ ਵਰਿਆਮ ਸਿੰਘ ਜੀ  
ਬਾਨੀ ਤੇ ਮੁਖੀ ਵਿ. ਗੁ. ਰੁ. ਮਿਸ਼ਨ

ਦੂਜੇ ਸੱਜਣ ਨਾਲ ਬਚਨ ਕਰ ਰਿਹਾ ਹੈ, ਦੂਸਰੇ ਨਾਲ ਹਾਸਾ ਮਖੌਲ ਕਰ ਰਿਹਾ ਹੈ। ਅਚਾਨਕ ਹੀ ਉੱਗਲੀ ਕੰਨ ਵਿਚ ਪਾ ਲੈਣਾ ਜਾਂ ਨੱਕ ਵਿਚ ਪਾ ਲੈਣਾ, ਜਾਂ ਐਧਰ ਉਧਰ ਦੇਖਣ ਲਗ ਜਾਣਾ ਜਾਣਾ ਬੇਅਰਥ ਬੋਲਣ ਲਗ ਜਾਣਾ, ਇਹ ਕਿਸੇ ਕਾਰਜ ਉਪਰ ਨਹੀਂ ਪਹੁੰਚਣ ਦਿੰਦਾ। ਸੋ ਇੰਦ੍ਰੀਆਂ ਨੂੰ ਸੁਧਾਰਣਾ ਬਹੁਤ ਹੀ ਜ਼ਰੂਰੀ ਹੈ। ਮਨ ਸਭ ਤੋਂ ਚੰਚਲ ਪਦਾਰਥ ਹੈ ਜੋ ਇਸ ਸ਼ੁੱਧ ਸਰੀਰ ਵਿਚ ਇਕ ਸਕਿੰਟ ਵਾਸਤੇ ਵੀ ਨਹੀਂ ਟਿਕਦਾ। ਹਰ ਵਕਤ ਕਰੋੜਾਂ ਮੀਲਾਂ ਦੇ ਸਫਰ ਤੇ ਪਿਆ ਰਹਿੰਦਾ ਹੈ। ਇਸ ਨੂੰ ਇਕ ਧੋਅ ਉਤੇ ਕੇਂਦਰਤ ਕਰਨਾ ਰੂਹਾਨੀਅਤ ਵਿਚ ਬਹੁਤ ਵੱਡਾ ਕਦਮ ਹੈ ਕਿਉਂਕਿ ਸਾਡਾ ਸਾਰਾ ਵਾਹ ਮਨ ਨਾਲ ਹੈ, ਮਨ ਨਾਲ ਹੀ ਸਾਡਾ ਪਿਆਰ ਹੈ, ਮਨ ਨਾਲ ਹੀ ਝਗੜਾ ਹੈ। ਜਿੰਨੀ ਦੇਰ ਤਕ ਇਹ ਸਾਧਿਆ ਨਹੀਂ ਜਾਂਦਾ, ਓਨੀ ਦੇਰ ਤਕ ਇਹ ਜਗਿਆਸੂ ਨੂੰ ਇਕ ਕਦਮ ਵੀ ਆਤਮ ਮਾਰਗ ਵਲ ਨਹੀਂ ਵਧਣ ਦਿੰਦਾ ਕਿਉਂਕਿ ਮਨ ਦੀ ਆਪਣੀ ਹੀ ਮਤ ਹੈ, ਆਪਣੇ ਹੀ ਦ੍ਰਿਸ਼ ਹਨ, ਇਸ ਕਰਕੇ ਇਹ ਗੁਰੂ ਦੀ ਮਤ ਲੈ ਹੀ ਨਹੀਂ ਸਕਿਆ ਕਰਦਾ। ਇਸ ਕਰਕੇ ਮਨ ਨੂੰ ਪ੍ਰਾਣਾਯਾਮ ਨਾਲ ਵਸ ਕੀਤਾ ਜਾ ਸਕਦਾ ਹੈ। ਇਸ ਸਰੀਰ, ਪ੍ਰਾਣ, ਇੰਦ੍ਰੀਆਂ, ਮਨ, ਬੁੱਧੀ ਨੂੰ ਵਸ ਕਰਨ ਦੇ ਸਾਧਨਾਂ ਨੂੰ ਤਪ ਕਿਹਾ ਜਾਂਦਾ ਹੈ ਜਿਸ ਕਰਕੇ ਸਰਦੀ-ਗਰਮੀ, ਭੁੱਖ-ਪਿਆਸ, ਸੁੱਖ-ਦੁੱਖ, ਹਰਖ-ਸੋਗ, ਮਾਨ-ਅਪਮਾਨ, ਲਾਭ-ਹਾਨ, ਖੁਸ਼ੀ-ਗਰਮੀ ਦੀ ਅਵਸਥਾ ਵਿਚ ਬਿਨਾਂ ਕੋਈ ਵਿਘਨ ਪਏ ਦੇ ਅਤੇ ਸਵੱਸਥ ਸਰੀਰ ਦੇ ਅਤੇ ਨਿਰਮਲ ਅੰਤਸ਼ਕਰਣ ਦੇ ਨਾਲ ਯੋਗ ਮਾਰਗ ਵਿਚ ਦ੍ਰਿੜ੍ਹਤਾ ਨਾਲ ਟਿਕਿਆ ਰਹਿ ਸਕੇ।

ਤਪ ਦੇ ਕਈ ਭੇਦ ਹਨ ਸਰੀਰ ਦੇ ਵਿਚ ਬਿਆਧੀ, ਪੀੜਾ, ਇੰਦ੍ਰੀਆਂ ਦੇ ਵਿਕਾਰ ਅਤੇ ਚਿੱਤ ਵਿਚ ਉਦਾਸੀ ਉਤਪੰਨ ਕਰਨ ਵਾਲੇ ਤਾਮਸੀ ਤਪ ਦਾ ਨਿਸ਼ੇਧ ਕੀਤਾ ਗਿਆ ਹੈ। ਇਸ ਮਾਰਗ ਵਿਚ ਇਹ ਤਾਮਸੀ ਤਪ ਨਿੰਦਿਤ ਅਤੇ ਬਰਜਿਤ ਹੈ। ਜਿਹੜਾ ਤਪ ਚਿਤ ਦੀ ਪ੍ਰਸੰਨਤਾ ਵਾਸਤੇ ਹੋਵੇ ਅਤੇ ਸਰੀਰ, ਇੰਦ੍ਰੀਆਂ ਦੀ ਕ੍ਰਿਆ ਵਿਚ ਕੋਈ ਰੁਕਾਵਟ, ਕੋਈ ਪੀੜਾ ਪੈਦਾ ਨਾ ਕਰਦਾ ਹੋਵੇ, ਉਹ ਸਾਂਤਕੀ ਤਪ ਸਹਾਇਤਾ ਕਰਿਆ ਕਰਦਾ ਹੈ ਕਿਉਂਕਿ ਬਿਆਧੀ, ਉਪਾਧੀ, ਸਰੀਰ ਦੀ ਪੀੜਾ, ਚਿੱਤ ਦੀ ਉਦਾਸੀ ਇਹ ਯੋਗ ਵਿਚ ਵਿਘਨਕਾਰੀ ਹਨ। ਸੋ ਇਸ ਕਰਕੇ ਜਿਸ ਤਰ੍ਹਾਂ ਅਗਨ ਦੇ ਤਪਾਉਣ ਨਾਲ ਸੋਨੇ ਦੀ ਮੈਲ ਭਸਮ ਹੋ ਜਾਂਦੀ ਹੈ ਉਸ ਵਿਚ ਸਵੱਛਤਾ ਅਤੇ ਚਮਕ ਆ ਜਾਂਦੀ ਹੈ ਇਸੇ ਤਰ੍ਹਾਂ ਤਪ ਦੀ ਅਗਨ ਸਰੀਰ, ਇੰਦ੍ਰੀਆਂ, ਪ੍ਰਾਣਾਂ, ਬੁੱਧੀ ਅਤੇ ਚਿੱਤ ਵਿਚੋਂ ਤਮੋਗੁਣੀ ਪੜਦੇ ਦਾ ਨਾਸ ਕਰਨ ਦੀ ਸਮਰੱਥਾ ਰਖਦੀ ਹੈ। ਤਪ ਕਰਨ ਨਾਲ ਸਤੋਂ ਗੁਣ ਪ੍ਰਭਾਵ ਪੈਦਾ ਹੋ ਜਾਂਦਾ ਹੈ। ਸਤੋਗੁਣੀ ਆਹਾਰ ਅਤੇ ਸ਼ੁਧ ਵਿਹਾਰ ਸਰੀਰ ਦੇ ਤਪ ਮੰਨੇ ਗਏ ਹਨ। ਸਮ ਤੇ

ਦਮ ਦੀ ਪਾਲਣਾ ਕਰਨੀ ਜ਼ਰੂਰੀ ਹੈ। ਇਸ ਕ੍ਰਿਆ ਨਾਲ ਇੰਦੀਆਂ ਅਤੇ ਮਨ ਦੇ ਵਿਚ ਪਏ ਹੋਏ ਤਮੋਗੁਣੀ ਤੇ ਰਜੋਗੁਣੀ ਪ੍ਰਭਾਵ ਦੂਰ ਹੋ ਜਾਂਦੇ ਹਨ। ਇਹ ਯੋਗ, ਨਾ ਪੇਟ ਭਰ ਕੇ ਖਾਣ ਵਾਲੇ ਨੂੰ, ਨਾ ਹੀ ਭੁੱਖੇ ਰਹਿਣ ਵਾਲੇ ਨੂੰ, ਨਾ ਹੀ ਬਹੁਤ ਘੱਟ ਸੌਣ ਵਾਲੇ ਨੂੰ, ਨਾ ਬਹੁਤਾ ਜਾਗਣ ਵਾਲੇ ਨੂੰ ਪ੍ਰਾਪਤ ਹੁੰਦਾ ਹੈ। ਜਿਹੜਾ ਜਾਗਿਆਸੂ ਆਹਾਰ, ਵਿਹਾਰ, ਹੋਰ ਕਰਮਾਂ ਵਿਚ, ਸੌਂ ਜਾਣ ਵਿਚ, ਇਸ਼ਨਾਨ ਕਰਨ ਵਿਚ, ਸਮੇਂ ਸਿਰ ਖਾਣ ਪੀਣ ਵਿਚ, ਨਿਯਮਤ ਰੂਪ ਨਾਲ ਚਲਦਾ ਹੈ, ਉਸਦਾ ਯੋਗ ਦੁਖ-ਨਾਸ਼ਕ ਹੁੰਦਾ ਹੈ। ਇਸ ਕਰਕੇ ਖਾਣ ਪੀਣ ਵਿਚ ਪੂਰਾ ਧਿਆਨ ਰੱਖਣ ਲਈ ਸਾਵਧਾਨ ਰਹਿਣਾ ਜ਼ਰੂਰੀ ਹੈ। ਸੁਨਿਹਰੀ, ਮਿਠੇ, ਪਿਆਰੀ ਲਗਣ ਵਾਲੀ ਖੁਰਾਕ ਭੁੱਖ ਤੋਂ ਚੌਬਾ ਹਿੱਸਾ ਘਟ ਖਾਣ ਦਾ ਵਿਧਾਨ ਹੈ। ਤਾਮਸੀ ਤੇ ਰਾਜਸੀ ਹਿੱਸਾ ਨਾਲ ਪ੍ਰਾਪਤ ਕੀਤੇ ਹੋਏ ਅਤੇ ਵਾਏ, ਕਫ ਦੇਣ ਵਾਲੇ ਅਤਿ ਉਸ਼ਣ, ਖੱਟੇ, ਚਟਪਟੇ, ਸੁੱਕੇ ਹੋਏ, ਸੜੇ ਹੋਏ, ਜੂਠੇ, ਨਸ਼ਾ ਕਰਨ ਵਾਲੇ, ਉਤੇਜਕ ਪਦਾਰਥ ਖਾਣ ਨਾਲ ਸਰੀਰ ਵਿਚ ਵਿਘਨ ਪੈਦਾ ਹੋ ਜਾਂਦੇ ਹਨ। ਇਸ ਕਰਕੇ ਅਜਿਹੇ ਵਿਹਾਰ ਦਾ ਤਿਆਗ ਕਰਕੇ ਸ਼ੂਧ, ਸਤੋਗੁਣੀ, ਹਲਕੇ, ਮਿਠੇ, ਰਸਦਾਰ, ਤਾਜੇ, ਸਿਹਤ-ਵਰਧਕ, ਚਿੱਤ ਨੂੰ ਪ੍ਰਸੰਨ ਕਰਨ ਵਾਲੇ ਪਦਾਰਥ ਜਿਵੇਂ ਢੁੱਧ, ਘਿਓ, ਤਾਜੇ ਰਸਦਾਰ, ਮਿਠੇ, ਸਤੋਗੁਣੀ ਫਲ - ਜਿਵੇਂ ਮਿੱਠਾ ਸੰਤਰਾ, ਮਿੱਠਾ ਅਨਾਰ, ਮੁਸੰਮੀ, ਅੰਗੂਰ, ਸੇਬ, ਕੇਲਾ, ਆਡੂ, ਖੁਰਮਾਣੀ ਆਦਿ ਅਤੇ ਖੁਸ਼ਕ ਫਲ ਜਿਵੇਂ ਬਦਾਮ, ਅੰਜੀਰ, ਮੁਨੱਕਾਂ ਆਦਿ, ਸਤੋਗੁਣੀ ਸਬਜ਼ੀ - ਜਿਵੇਂ ਲੋਕੀ, ਪਰਵਲ, ਤੌਰੀ ਆਦਿ, ਸਾਂਤਵਿਕ ਅਨਾਜ - ਜਿਵੇਂ ਕਣਕ, ਚਾਵਲ, ਮੂੰਗੀ ਆਦਿ ਦਾ ਨਿਯਮਤ ਰੂਪ ਨਾਲ ਭੁੱਖ ਤੋਂ ਚੌਬਾ ਹਿੱਸਾ ਘੱਟ ਰੱਖ ਕੇ ਖਾਣ ਦਾ ਵਿਧਾਨ ਹੈ। ਪੇਟ ਦੇ ਦੌ ਭਾਗ ਅੰਨ ਨਾਲ ਭਰੋ, ਇਕ ਭਾਗ ਜਲ ਨਾਲ ਅਤੇ ਇਕ ਭਾਗ ਹਵਾ ਵਾਸਤੇ ਖਾਲੀ ਰਖਣਾ ਜ਼ਰੂਰੀ ਹੈ। ਰਾਤ ਨੂੰ ਸੌਣ ਤੋਂ ਪਹਿਲਾਂ ਢੁੱਧ, ਫਲ ਆਦਿ ਬੋੜ੍ਹਾ ਬਹੁਤ ਲੈ ਲੈਣਾ ਚਾਹੀਦਾ ਹੈ। ਜਿਸ ਨੇ ਇਸ ਯੋਗ ਵਿਚ ਪੈਣਾ ਹੈ, ਉਸ ਪ੍ਰਾਣੀ ਨੂੰ ਸਵਾਦ ਦੇ ਵਸੀਕਾਰ ਹੋ ਕੇ ਆਪਣੀ ਸਿਹਤ ਨੂੰ ਖਰਾਬ ਨਹੀਂ ਕਰਨਾ ਚਾਹੀਦਾ। ਖੁਰਾਕ ਅਸੀਂ ਇਸ ਕਰਕੇ ਖਾਂਦੇ ਹਾਂ ਕਿ ਅਸੀਂ ਜਿਉਂਦੇ ਰਹੀਏ ਅਤੇ ਆਪਣੇ ਪਰਮ ਉਤਮ ਪਦਾਰਥ ਨੂੰ ਇਸ ਜ਼ਿੰਦਗੀ ਵਿਚ ਹੀ ਪੂਰਾ ਕਰ ਸਕੀਏ। ਇਸ ਦੇ ਵਿਪਰੀਤ ਸਾਧਾਰਣ ਮਨੁੱਖ ਸਵਾਦ ਦੇ ਵਸੀਕਾਰ ਹੋ ਕੇ, ਦੇਹ ਅਧਿਆਸ ਵਿਚ, ਮਮਤਾ ਰਖਦਾ ਹੋਇਆ ਖਾਣ ਪੀਣ ਵਿਚ ਲਿਪਤ ਰਹਿੰਦਾ ਹੈ। ਯੋਗੀ ਤੇ ਭੋਗੀ ਵਿਚ ਇਹੀ ਭੇਦ ਹੈ। ਯੋਗ ਅਭਿਆਸੀ ਪ੍ਰਾਣੀ ਨੂੰ ਕਦੇ ਵੀ ਮਾਸ, ਅੰਡੇ, ਮੱਛੀ ਅਤੇ ਲਾਲ ਮਿਰਚ ਆਦਿ ਨਹੀਂ ਖਾਣੇ ਚਾਹੀਦੇ। ਉਸ ਨੂੰ ਇਨ੍ਹਾਂ ਚੀਜ਼ਾਂ ਦੇ ਪਯੋਗ ਕਰਨ ਦੀ ਥਾਂ ਭੁੱਖੇ ਰਹਿਣਾ ਜ਼ਿਆਦਾ ਅੱਛਾ ਹੁੰਦਾ ਹੈ। ਉਨ੍ਹਾਂ ਦੇ ਖਾਣ ਪੀਣ ਵਿਚ ਆਪੱਤੀ ਅਤੇ ਧਰਮ ਦੀ ਆੜ ਕਿਸੀ ਅਵਸਥਾ ਵਿਚ ਨਹੀਂ ਲਈ ਜਾ ਸਕਦੀ।

ਅਭਿਆਸੀਆਂ ਨੂੰ ਅੰਨ ਖਾਣ ਬਾਰੇ ਪੂਰੀ ਤਰ੍ਹਾਂ ਸਾਵਧਾਨ ਰਹਿਣਾ ਚਾਹੀਦਾ ਹੈ ਕਿਉਂਕਿ ਅੰਨ ਦਾ ਅਸਰ ਮਨ ਤੇ ਸਰੀਰ ਤੇ ਪ੍ਰਬਲ ਪ੍ਰਭਾਵ ਰਖਦਾ ਹੈ। ਅੰਨ ਪਵਿੱਤਰ ਅਤੇ ਸਤੋਗੁਣੀ ਕਮਾਈ ਦਾ ਹੋਣਾ ਚਾਹੀਦਾ ਹੈ। ਇਸ ਬਾਰੇ ਪੰਡਤ

ਬਾਬੂਰਾਮ ਬ੍ਰਹਮ ਕਵੀ ਨੇ ਇਕ ਕਵਿਤਾ ਲਿਖੀ ਹੈ -

ਅੰਨ ਹੀ ਬਨਾਵੇ ਮਨ, ਮਨ ਜੈਸੀ ਇੰਦੀਆਂ ਹੋ,  
ਇੰਦੀਓਂ ਸੇ ਕਰਮ, ਕਰਮ ਭੋਗ ਭੁਗਵਾਤੇ ਹੈ।  
ਅੰਨ ਹੀ ਸੇ ਵੀਰ ਕਲੀਬ, ਕਲੀਬ ਵੀਰ ਹੋਤੇ ਦੇਖੇ,  
ਅੰਨ ਕੇ ਪੜਾਪ ਯੋਗੀ ਭੋਗੀ ਬਨ ਜਾਤੇ ਹੈ।  
ਅੰਨ ਹੀ ਕੇ ਦੂਸ਼ਣ ਸੇ ਤਾਮਸੀ ਲੇ ਜਨਮ ਜੀਵ,  
ਅੰਨ ਕੀ ਪਵਿੱਤਰਤਾ ਸੇ ਦੇਵ ਖਿੰਚ ਆਤੇ ਹੈ।  
ਮਿੜ੍ਹ ਲੋਕ ਸੇ ਹੋ 'ਬ੍ਰਹਮ' ਮੋਖਸ਼ ਅੰਰ ਬੰਧਨ ਕਾ  
ਵੇਦ ਆਦਿ ਮੂਲ ਤੜ੍ਹ ਅੰਨ ਹੀ ਬਤਾਤੇ ਹੈ।

ਇਸ ਦੇ ਵਿਚ ਹੋਰ ਸਾਵਧਾਨੀਆਂ ਵੀ ਵਰਤਣੀਆਂ ਜ਼ਰੂਰੀ ਹਨ। ਐਨੀ ਲੰਬੀ ਯਾਤਰਾ ਨਾ ਕਰਨੀ ਜਿਸ ਨਾਲ ਭਜਨ ਕਰਨ ਵਿਚ ਵਿਘਨ ਪਵੇ। ਇਹ ਵੀ ਨਾ ਹੋਵੇ ਕਿ ਚਲਣਾ ਫਿਰਨਾ ਬੰਦ ਕਰਕੇ ਬੈਠਾ ਹੀ ਰਹੋ, ਜਿਸ ਨਾਲ ਤਮੋਗੁਣ ਰੂਪੀ ਆਲਸ ਉਤਪੰਨ ਹੋ ਕੇ ਭਜਨ ਵਿਚ ਬਾਧਾ ਬਣੇ। ਇਸ ਦੇ ਵਿਪਰੀਤ ਨਿਯਮਤ ਰੂਪ ਵਿਚ ਚਲਦਾ ਫਿਰਦਾ, ਸੈਰ ਕਰਦਾ ਰਹੇ ਜਿਸ ਨਾਲ ਸਰੀਰ ਸੱਵੱਸਥ ਅਤੇ ਚਿੱਤ ਪ੍ਰਸੰਨ ਰਹੇ ਅਤੇ ਭਜਨ ਕਰਨ ਦੇ ਸਾਰੇ ਕਾਰਜ ਸਫਲਤਾਪੂਰਵਕ ਹੁੰਦੇ ਰਹਿਣ।

ਨਿਯਮਤ ਰੂਪ ਨਾਲ, ਜਿਹੜੇ ਇਸ ਦੇ ਨਿਤ ਕਰਮ ਹਨ, ਉਨ੍ਹਾਂ ਨੂੰ ਨਿਭਾਊਂਦਾ ਰਹੇ, ਉਨ੍ਹਾਂ ਵਾਸਤੇ ਨਾ ਐਨੀ ਮਿਹਨਤ ਕਰੋ ਜਿਸ ਨਾਲ ਬਕਾਵਟ ਹੋ ਕੇ ਭਜਨ ਵਿਚ ਵਿਘਨ ਪਵੇ ਅਤੇ ਐਸਾ ਵੀ ਨਾ ਕਰੋ ਕਿ ਹਮੇਸ਼ਾ ਵਾਸਤੇ ਆਲਸੀ ਹੋ ਕੇ ਭਜਨ ਵਲ ਰੁਚੀ ਹੀ ਨਾ ਰੱਖੋ। ਐਸਾ ਮਹਾਪੁਰਸ਼ਾਂ ਦਾ ਵਿਧਾਨ ਹੈ ਕਿ ਰਾਤ ਨੂੰ ਸੱਤ ਘੰਟੇ ਤੋਂ ਵੱਧ ਨਾ ਸੌਣਾ। ਜ਼ਿਆਦਾ ਸੌਣ ਨਾਲ ਤਮੇ ਗੁਣ ਵਧਦਾ ਚਲਾ ਜਾਂਦਾ ਹੈ। ਚਾਰ ਘੰਟੇ ਤੋਂ ਘੱਟ ਵੀ ਨਹੀਂ ਸੌਣਾ ਚਾਹੀਦਾ ਜਿਸ ਨਾਲ ਭਜਨ ਕਰਨ ਸਮੇਂ ਨੀਂਦ ਆਵੇ। ਲੰਮੇ ਵਰਤ ਨਹੀਂ ਰੱਖਣੇ ਚਾਹੀਦੇ। ਜੇ ਭਲਾ ਰਖਣੇ ਹੋਣ ਤਾਂ ਹਫਤੇ ਵਿਚ ਇਕ ਦਿਨ ਦਾ ਰੱਖ ਕੇ ਖੁਰਾਕ ਵਿਚ ਫਰਕ ਪਾ ਲਵੇ ਜਿਸ ਨਾਲ ਹਫਤੇ ਵਿਚ ਪੈਦਾ ਹੋਏ ਸਰੀਰਕ ਅਤੇ ਮਾਨਸਿਕ ਵਿਕਾਰ ਨਵਿਰਤ ਹੁੰਦੇ ਰਹਿਣ। ਵਰਤ ਵਾਲੇ ਦਿਨ ਅਨਾਜ ਵਗੈਰਾ ਤਿਆਗ ਦੇਵੇ, ਢੁੱਧ ਫਲ ਆਦਿ ਹਲਕਾ ਆਹਾਰ ਲੈਣਾ ਚਾਹੀਦਾ ਹੈ। ਬਿਲਕੁਲ ਭੁੱਖੇ ਰਹਿਣ ਨਾਲ ਜੇ ਮਸਤਕ ਵਿਚ ਖੁਸ਼ਕੀ ਪਹੁੰਚ ਜਾਵੇ ਤਾਂ ਭਜਨ ਵਿਚ ਸੁਰਤੀ ਨਹੀਂ ਲਗਦੀ, ਵਿਘਨ ਪੈਣੇ ਸ਼ੁਰੂ ਹੋ ਜਾਂਦੇ ਹਨ ਅਤੇ ਸਰੀਰ ਵਿਕਾਰੀ ਹੋ ਜਾਂਦਾ ਹੈ। ਜੇ ਰਜ਼ੋਗੁਣੀ ਮਨ ਬਣ ਜਾਵੇ ਤਾਂ ਉਸ ਦੀ ਚੰਚਲਤਾ ਦੇ ਕਾਰਣ ਬਿਰਤੀ ਇਕਾਗਰ ਨਹੀਂ ਹੋਇਆ ਕਰਦੀ। ਅਲਪ ਅਹਾਰ ਹੀ ਇਸ ਦਾ ਸਭ ਤੋਂ ਅੱਛਾ ਰਸਤਾ ਹੈ।

ਲੰਮੇ ਵਰਤ ਰੱਖਣ ਨਾਲ ਪਿਤ ਜ਼ਿਆਦਾ ਵਧ ਜਾਂਦੀ ਹੈ, ਆਂਤੜੀ ਵਿਚ ਮਲ ਸੁੱਕ ਜਾਂਦਾ ਹੈ ਅਤੇ ਅੰਦਰ ਹੀ ਗੈਸ ਵਗੈਰਾ ਬਣਨ ਲਗ ਜਾਂਦੀ ਹੈ। ਇਸ ਕਰਕੇ ਵਰਤ ਰੱਖਣ ਦੀ ਥਾਂ ਅਲਪ ਅਹਾਰ ਹੀ ਸਭ ਤੋਂ ਚੰਗਾ ਸਾਧਨ ਹੈ। ਖੱਟੇ ਫਲ ਢੁੱਧ ਨਾਲ ਨਹੀਂ ਖਾਣੇ ਚਾਹੀਦੇ। ਜੇ ਭਲਾ ਕਿਸੇ ਨੇ ਲੰਮਾ ਵਰਤ ਰਖ ਹੀ ਲਿਆ ਤਾਂ ਉਸ ਨੂੰ ਮੂੰਗੀ ਆਦਿ ਦੇ ਪਾਣੀ

ਨਾਲ ਹੌਲੀ ਹੌਲੀ ਤੋੜੇ। ਲੰਮੇ ਵਰਤਾਂ ਪਿਛੋਂ ਪਾਚਨ ਸ਼ਕਤੀ ਖਰਾਬ ਹੋ ਜਾਂਦੀ ਹੈ, ਇਸ ਕਰਕੇ ਗੁਰਮਤਿ ਮਾਰਗ ਵਿਚ ਅਲਪ ਅਹਾਰ ਹੀ ਪ੍ਰਧਾਨ ਹੈ। ਸੋ ਪਹਿਲਾ ਨਿਯਮ ਤਪ ਹੈ। ਇਹ ਤਿੰਨ ਪ੍ਰਕਾਰ ਦਾ ਹੁੰਦਾ ਹੈ - ਤਮੋਂ ਗੁਣੀ, ਰਜੇ ਗੁਣੀ ਅਤੇ ਸਤੋਂ ਗੁਣੀ।

**(ਉ) ਤਮੋਂ ਗੁਣੀ ਤਪ** - ਭੁੱਖੇ ਰਹਿਣਾ, ਅੱਗਾਂ ਜਲਾ ਕੇ ਉਨ੍ਹਾਂ ਅਗਨੀਆਂ ਦੇ ਵਿਚਾਲੇ ਬੈਠਣਾ, ਪੁੱਧ ਵਿਚ ਬੈਠਣਾ, ਪਾਣੀ ਵਿਚ ਖੜ੍ਹੇ ਹੋਣਾ, ਇਸ ਨੂੰ ਤਾਮਸੀ ਤਪ ਕਹਿੰਦੇ ਹਨ। ਇਸ ਦੇ ਕਰਨ ਨਾਲ ਬਹੁਤ ਸਾਰੇ ਵਿਕਾਰ ਪੈਦਾ ਹੋ ਜਾਂਦੇ ਹਨ। ਇਸ ਕਰਕੇ ਇਨ੍ਹਾਂ ਤਪਾਂ ਤੋਂ ਸਾਵਧਾਨ ਰਹਿ ਕੇ ਸਤੋਂ ਗੁਣ ਤਪ ਹੀ ਲਾਭਦਾਇਕ ਹੈ।

ਤਾਮਸੀ ਤਪ ਇਸੇ ਤਰ੍ਹਾਂ ਨਾਲ ਹੈ ਜਿਸ ਤਰ੍ਹਾਂ ਦੇ ਨਾਲ ਕੋਈ ਵਧਾਰੀ ਲੱਕੜਾਂ ਜਾਂ ਤੂੜੀ ਦਾ ਵਧਾਰ ਕਰਦਾ ਹੈ। ਉਸ ਨੂੰ ਖੇਚਲ ਬਹੁਤ ਸਹਿਣੀ ਪੈਂਦੀ ਹੈ ਪਰ ਲਾਭ ਬਹੁਤ ਘੱਟ ਮਿਲਦਾ ਹੈ। ਕਈ ਵਾਰੀ ਤੋਂ ਦੇਖਿਆ ਗਿਆ ਹੈ ਕਿ ਤਮੋਂ ਗੁਣੀ ਤਪ ਕਰਨ ਵਾਲਿਆਂ ਦੇ ਸਰੀਰ ਬਿਮਾਰੀਆਂ ਨਾਲ ਘਿਰ ਜਾਂਦੇ ਹਨ ਅਤੇ ਗਲਤ ਕਰਮ ਦੀ ਸਜ਼ਾ ਸਰੀਰ ਨੂੰ ਮਿਲਦੀ ਰਹਿੰਦੀ ਹੈ। ਇਸ ਤਪ ਵਿਚ ਹੋਰ ਵੀ ਪੱਖ ਹਨ ਕਿ ਕਿਸੇ

ਨਾਲ ਵੈਰ ਭਾਵ ਰੱਖ ਕੇ ਕਿਸੇ ਮੰਤਰ ਦਾ ਪਾਠ ਕਰਨਾ, ਕਿਸੇ ਵਿਧੀ ਨਾਲ ਦੂਸਰੇ ਨੂੰ ਨੁਕਸਾਨ ਪਹੁੰਚਾਉਣ ਵਾਸਤੇ ਆਪਣੀ ਅੰਦਰਲੀ ਲਹਿਰ ਪੜ੍ਹਲਤ ਕਰਨਾ, ਇਹ ਵੀ ਤਾਮਸੀ ਤਪ ਹੋਇਆ ਕਰਦਾ ਹੈ। ਇਸ ਤਪ ਨਾਲ ਕਦੇ ਭੁੱਲ ਕੇ ਵੀ ਗਿਆਨ ਨਹੀਂ ਹੋਇਆ ਕਰਦਾ। ਮਨ ਵੀ ਸ਼ਾਂਤ ਨਹੀਂ ਰਹਿੰਦਾ, ਕ੍ਰੋਧ ਦਾ ਨਿਵਾਸ ਸਰੀਰ ਵਿਚ ਹੋ ਜਾਂਦਾ ਹੈ, ਤਮੋਗੁਣੀ ਤਪੀਏ ਕਿਸੇ ਨੂੰ ਪ੍ਰਸੰਨਤਾ ਨਾਲ ਵਰ ਨਹੀਂ ਦੇ ਸਕਦੇ, ਇਸ ਦੇ ਵਿਪਰੀਤ ਉੱਹ ਸਰਾਪ ਹੀ ਦੇਣਗੇ।

**(ਅ) ਰਾਜਸੀ ਤਪ** - ਇਸ ਤਪ ਵਿਚ ਸਾਵਧਾਨ ਹੋਣਾ ਪੈਂਦਾ ਹੈ ਅਤੇ ਆਪਣੇ ਆਪ ਦੀ ਪੜ੍ਹਚੌਲ ਕਰਕੇ ਬੇਕਾਬੂ ਹੋਇਆਂ ਇੰਦ੍ਰੀਆਂ ਅਤੇ ਬੇਕਾਬੂ ਹੋਇਆ ਮਨ ਜੋ ਵਿਕਾਰਾਂ ਵਲ ਢੌੜਦਾ ਹੈ, ਉਸਨੂੰ ਰੋਕਣ ਵਾਸਤੇ ਸ਼ੁਭ ਕਰਮ ਕਰਨੇ, ਮਹਾਂਪੁਰਸ਼ਾਂ ਦੀ ਬਾਣੀ ਦੀ ਵਿਚਾਰ ਕਰਨੀ, ਸੇਵਾ

ਕਰਨੀ, ਸਤਿਸੰਗ ਕਰਨਾ ਅਤੇ ਸਾਧਨ ਕਰਕੇ ਇੰਦੀਆਂ ਅਤੇ ਮਨ ਨੂੰ ਵਿਕਾਰਾਂ ਤੋਂ ਰੋਕਣਾ; ਇਸ ਨਾਲ ਅੰਦਰੋਂ ਮੈਲ ਦੂਰ ਹੋਣ ਲਗ ਜਾਂਦੀ ਹੈ ਅਤੇ ਕੁਝ ਲਾਭ ਪ੍ਰਾਪਤ ਹੁੰਦਾ ਹੈ।

**(ਇ) ਸਾਂਤਕੀ ਤਪ** - ਤੀਸਰਾ ਜੋ ਸ੍ਰੇਸ਼ਟ ਤਪ ਹੈ ਉਹ ਸ੍ਰੇਸ਼ਟ ਸਾਧਨਾ ਨਾਲ ਬਿਰਤੀਆਂ ਨੂੰ ਕੇਂਦਰਤ ਕਰਨ ਲਈ ਅੰਦਰ ਲੈ ਜਾਣਾ ਅਤੇ ਬਿਰਤੀ ਨੂੰ ਇਕ ਧੇਅ ਉਪਰ ਟਿਕਾ ਕੇ ਰੱਖਣਾ ਇਹ 'ਸਾਂਤਕੀ ਤਪ' ਹੋਇਆ ਕਰਦਾ ਹੈ। ਇਸਨੂੰ ਹੋਰ ਸਮਝਾਉਣ ਲਈ ਦੱਸਿਆ ਜਾਂਦਾ ਹੈ ਕਿ ਬਾਣੀ ਦਾ ਤਪ ਬਹੁਤ ਜ਼ਰੂਰੀ ਹੋਇਆ ਕਰਦਾ ਹੈ ਬਹੁਤ ਸਾਰੇ ਪ੍ਰਮੀ ਜਦੋਂ ਪਾਠ ਕਰਦੇ ਹਨ ਤਾਂ ਨਾਲ ਹੀ ਗੱਲਾਂ ਦਾ ਹੁੰਗਾਰਾ ਵੀ ਭਰੀ ਜਾਂਦੇ ਹਨ, ਬੰਦਗੀ ਕਰਦੇ ਹੋਏ ਬੋਲੀ ਜਾਂਦੇ ਹਨ। ਇਸ ਤਰ੍ਹਾਂ ਬਾਣੀ ਉਪਰ ਸੰਜਮ ਰੱਖਣਾ। ਜੇ ਬਹੁਤ ਹੀ ਲੋੜ ਹੋਵੇ ਤਾਂ ਕੇਵਲ ਸੱਚੇ, ਪਿਆਰੇ ਅਤੇ ਲੋੜ ਮੁਤਾਬਿਕ ਸਨਮਾਨ ਕਰਨ ਵਾਸਤੇ ਬਾਣੀ ਵਿਚੋਂ ਬਚਨ ਕੱਢਣੇ। ਆਮ ਅਵਸਥਾ ਵਿਚ ਬਾਣੀ ਦੇ ਉਤੇ ਸੰਜਮ ਰੱਖਣਾ। ਬਹੁਤ ਸਾਰੇ ਤਪੀਏ ਕਿਸੇ ਖਾਸ ਦਿਨ ਕੁਝ ਸਮੇਂ ਲਈ ਮੌਨ ਵਰਤ ਵੀ ਰਖ ਲੈਂਦੇ ਹਨ। ਬਾਣੀ ਨੂੰ ਸੰਜਮ ਵਿਚ ਰੱਖਣਾ, ਕੇਵਲ ਦੇਖਾ-ਦੇਖੀ ਮੌਨ ਰੱਖਣਾ ਹਾਨੀਕਾਰਕ ਹੁੰਦਾ ਹੈ ਕਿਉਂਕਿ ਉਸ ਨੇ ਬੋਲਣਾ

ਤਾਂ ਬੰਦ ਕਰ ਦਿਤਾ ਪਰ ਉਸ ਦੇ ਅੰਦਰ ਵਿਚਾਰਾਂ ਦਾ ਘਸਮਾਨ ਪਿਆ ਰਹਿੰਦਾ ਹੈ। ਇਸ ਕਰਕੇ ਦੇਖਾ ਦੇਖੀ ਮੌਨ ਰੱਖਣਾ ਹਾਨੀਕਾਰਕ ਹੁੰਦਾ ਹੈ। ਕੇਵਲ ਥੋੜ੍ਹੇ ਚਿਰ ਲਈ ਮਨ ਵਿਚ ਆਪਣੀ ਬਾਣੀ ਨੂੰ ਮੌਨ ਰੱਖਣਾ ਸਹਾਇਕ ਹੋਇਆ ਕਰਦਾ ਹੈ। ਇਸੇ ਤਰ੍ਹਾਂ ਮਨ ਦਾ ਤਪ ਬਹੁਤ ਲਾਭਕਾਰੀ ਹੋਇਆ ਕਰਦਾ ਹੈ। ਮਨ ਨੂੰ ਸੰਜਮ ਵਿਚ ਰੱਖਣ ਵਾਸਤੇ ਹਿੱਸਕ, ਬੁਰੀਆਂ ਭਾਵਨਾਵਾਂ, ਅਪਵਿੱਤਰ ਵਿਚਾਰਾਂ ਨੂੰ ਮਨ ਵਿਚੋਂ ਹਟਾ ਕੇ ਸ਼ੁਭ ਵਿਚਾਰ ਭਰਨੇ। ਦੂਸਰੇ ਦੇ ਭਲੇ ਵਾਸਤੇ ਸੋਚਣਾ, ਦੁਸਰਿਆਂ ਨੂੰ ਸਹਿਯੋਗ ਦੇਣਾ; ਐਸੇ ਵਿਚਾਰ ਕਰਨ ਨਾਲ ਮਾੜ੍ਹੇ ਵਿਚਾਰ ਖਤਮ ਹੋ ਜਾਇਆ ਕਰਦੇ ਹਨ। ਭਰਿੱਖ ਦੀਆਂ ਗੱਲਾਂ ਸੋਚੀ ਜਾਂਦੇ ਹਨ ਜਿਸ ਨੂੰ ਹਵਾਈ ਕਿਲੇ ਕਹਿੰਦੇ ਹਨ, ਹਵਾਈ ਕਿਲੇ ਬਣਾਈ ਜਾਣਾ। ਇਨ੍ਹਾਂ ਤੋਂ ਮਨ ਨੂੰ ਸ਼ਾਂਤ ਰੱਖਣਾ ਚਾਹੀਦਾ ਹੈ। ਫਲ ਨਾ ਚਾਹੁਣ ਵਾਲੇ ਨਿਸ਼ਕਾਮ ਯੋਗੀ ਪੁਰਸ਼ਾਂ ਦੁਆਰਾ ਪਰਮ ਸ਼ਰਧਾ ਨਾਲ ਕੀਤੇ ਹੋਏ ਇਸ ਤਿੰਨ

ਪ੍ਰਕਾਰ ਦੇ ਤਪ ਨੂੰ ਸਾਂਤਕੀ ਤਪ ਕਹਿੰਦੇ ਹਨ। ਜਿਹੜਾ ਤਪ ਆਪਣੀ ਮਾਣ, ਵਡਿਆਈ ਅਤੇ ਪੂਜਾ ਵਾਸਤੇ ਕੇਵਲ ਪਾਖੰਡ ਧਾਰਨ ਕਰਕੇ ਕੀਤਾ ਜਾਂਦਾ ਹੈ, ਉਸਦਾ ਫਲ ਬੋੜੀ ਦੇਰ ਰਹਿਣ ਵਾਲਾ ਹੁੰਦਾ ਹੈ। ਜਿਹੜਾ ਤਪ ਮੁੜ੍ਹਤਾਪੂਰਵਕ ਹਠ ਨਾਲ, ਮਨ ਅਤੇ ਸਰੀਰ ਨੂੰ ਪੀੜਾ ਦੇ ਕੱਅ ਅਤੇ ਦੂਸਰੇ ਦਾ ਬੁਰਾ ਕਰਨ ਦੇ ਲਈ ਕੀਤਾ ਜਾਂਦਾ ਹੈ, ਉਹ ਤਾਮਸੀ ਤਪ ਹੋਇਆ ਕਰਦਾ ਹੈ। ਸਭ ਤੋਂ ਚੰਗਾ ਤਪ ਸਵੈਅਧਿਆਇ ਹੈ। ਇਸ ਵਿਚ ਆਪਣੇ ਮਨ ਨੂੰ ਫੁਰਨਿਆਂ ਤੋਂ ਇਕਾਗਰ ਕਰਕੇ ਗੁਰੂ ਦੇ ਸ਼ਬਦ ਨਾਲ ਮਨ ਨੂੰ ਲਾ ਕੇ ਉਸ ਦਾ ਅਭਿਆਸ ਕਰਨਾ, ਅਸਲੀ ਤਪ ਹੋਇਆ ਕਰਦਾ ਹੈ। ਸਵੈਅਧਿਆਇ ਤਪ ਕਿਸੇ ਪੁਰਨ ਮਹਾਪੁਰਸ਼ ਅਤੇ ਗੁਰੂ ਦੀ ਸੰਗਤ ਕਰਕੇ ਛੇਤੀਂ ਸਿੱਧ ਹੁੰਦਾ ਹੈ।

**2. ਸੰਤੋਖ -** ਗੁਰੂ ਨਾਨਕ ਪਾਤਸ਼ਾਹ ਨੇ ਦੱਸਿਆ ਕਿ ਰਾਜਨ! ਪਹਿਲਾ ਨੇਮ ਤਪ ਹੋਇਆ ਕਰਦਾ ਹੈ। ਦੂਸਰਾ ਨੇਮ ‘ਸੰਤੋਖ’ ਹੈ। ਸੰਤੋਖ ਵੀ ਕਈ ਤਰ੍ਹਾਂ ਦਾ ਹੁੰਦਾ ਹੈ। ਹੱਥ ਵਿਚ ਕੋਈ ਵੀ ਪਦਾਰਥ ਪ੍ਰਾਪਤ ਨਹੀਂ ਹੁੰਦਾ, ਪਰ ਫੇਰ ਜੇ ਕਹੇ ਕਿ ਮੈਂ ਸੰਤੋਖੀ ਹਾਂ ਤਾਂ ਮਿਥਿਆ ਵਾਕ ਹੈ। ਇਹ ਗੱਲ ਕਹਿਣ ਨਾਲ ਚਿੱਤ ਵਿਚ ਕੋਈ ਖੁਸ਼ੀ ਨਹੀਂ ਆਉਂਦੀ। ਮਨ ਤਾਂ ਪਦਾਰਥ ਦੇ ਵਿਚ ਪਿਆ ਹੈ, ਇਹ ਤਾਂ ਆਪਣੀ ਵਡਿਆਈ ਕਰਨ ਲਈ ਕਿਹਾ ਜਾਂਦਾ ਹੈ।

ਦੂਸਰਾ ਸੰਤੋਖ ਹੈ ਜੀਅ ਭਰ ਕੇ ਮਿਹਨਤ ਕਰੋ, ਚਾਹੇ ਨੌਕਰੀ ਕਰਦਾ ਹੈ, ਚਾਹੇ ਵਿਹਾਰ ਕਰਦਾ ਹੈ, ਚਾਹੇ ਖੇਤੀ ਕਰਦਾ ਹੈ; ਜਿਥੇ ਵੀ ਮਿਹਨਤ ਕਰਦਾ ਹੈ, ਪੂਰੀ ਇਮਾਨਦਾਰੀ ਨਾਲ ਮਿਹਨਤ ਕਰੋ। ਉਥੋਂ ਜੋ ਲਾਭ ਪ੍ਰਾਪਤ ਹੋਇਆ, ਉਸ ਉਪਰ ਸੰਤੋਖ ਧਾਰਨ ਕਰੋ। ਕਈ ਵਾਰੀ ਐਸਾ ਹੁੰਦਾ ਹੈ ਕਿ ਮਨ ਇੱਛਤ ਲਾਭ ਪ੍ਰਾਪਤ ਨਹੀਂ ਹੁੰਦਾ। ਇਸ ਕਰਕੇ ‘ਯਥਾਲਾਭ ਸੰਤੁਸ਼ਟੇ’ ਯਾਨੀ ਜੋ ਮਿਲ ਜਾਏ ਉਸ ਉਪਰ ਹੀ ਸੰਤੋਖ ਰੱਖੋ। ਭਜਨ ਕਰਨ ਵਾਲੇ ਇਹ ਸੰਤੋਖ, ਬਗੈਰ ਕਿਸੇ ਦੋਖ ਤੋਂ ਧਾਰਨ ਕਰਦੇ ਹਨ।

ਤੀਸਰੀ ਕਿਸਮ ਦਾ ਸੰਤੋਖ ਹੈ ਕਿ ਜੋ ਮਿਹਨਤ ਕਰਨ ਤੇ ਵੀ ਫਲ ਪ੍ਰਾਪਤ ਨਹੀਂ ਹੋਇਆ ਤਾਂ ਵੀ ਆਪਣੀ ਖੁਸ਼ੀ ਭੰਗ ਨਾ ਕਰੋ ਅਤੇ ਜੋ ਪ੍ਰਾਪਤ ਹੋ ਗਿਆ ਤਾਂ ਵਾਹਿਗੁਰੂ ਦਾ ਸ਼ੁਕਰ ਕਰੋ, ਆਪਣੀ ਬਿਰਤੀ ਨੂੰ ਸਮਾਨ ਰੱਖੋ।

ਇਸ ਤੋਂ ਇਲਾਵਾ ਮਾਨਸਕ ਸੰਤੋਖ ਹੈ ਜੋ ਆਪਣੇ ਸਰੀਰ ਨਾਲ, ਇੰਦ੍ਰੀਆਂ ਨਾਲ ਸਬੰਧ ਰਖਦਾ ਹੈ। ਨੇਤਰਾਂ ਦੇ ਨਾਲ ਮਹਾਪੁਰਸ਼ਾਂ ਦੇ ਦਰਸ਼ਨ ਕਰੋ, ਕੰਨਾਂ ਨਾਲ ਉਨ੍ਹਾਂ ਦੇ ਬਚਨ ਸਰਵਣ ਕਰੋ। ਆਪਣੀਆਂ ਗਿਆਨ ਇੰਦ੍ਰੀਆਂ, ਪੰਜੇ ਕਰਮ ਇੰਦ੍ਰੀਆਂ ਨੂੰ ਨਿਯਮ ਵਿਚ ਰੱਖੋ। ਇਹ ਇੰਦ੍ਰੀਆਂ ਦਾ ਸੰਤੋਖ ਕਹਾਉਂਦਾ ਹੈ, ਇਸੇ ਤਰ੍ਹਾਂ ਨਾਲ ਮਨ ਨੂੰ ਗੁਰੂ ਚਰਨਾਂ ਨਾਲ ਜੋੜ ਕੇ ਰੱਖੋ, ਗੁਰੂ ਸ਼ਬਦ ਨਾਲ ਜੋੜ ਕੇ ਰੱਖੋ, ਇਹ ਮਾਨਸਕ ਸੰਤੋਖ ਹੋਇਆ ਕਰਦਾ ਹੈ।

**ਤੀਸਰ ਆਸਤਕ ਬੁਧਿ ਹੈ ਗੁਰੂ ਬਚ ਦਿੜ ਨਿਸ਼ਚਾਇ॥**  
**ਸ੍ਰੀ ਗੁਰ ਨਾਨਕ ਪ੍ਰਕਾਸ਼, ਪੰਨਾ - 532**

3. ਤੀਸਰਾ ਜੋ ਨਿਯਮ ਹੈ ਉਹ ਹੈ ‘ਆਸਤਕ ਬੁਧੀ’। ਸ਼ਰਧਾ ਵਾਲੀ ਬੁਧੀ ਧਾਰਨ ਕਰੋ। ਗੁਰੂ ਦੇ ਬਚਨਾਂ ਉਤੇ ਪੂਰਾ ਨਿਸ਼ਚਾ ਰੱਖੋ, ਕਦੇ ਭੁੱਲ ਕੇ ਵੀ ਗੁਰੂ ਦੇ ਬਚਨਾਂ ਨੂੰ ਸੰਕੇ ਦੇ ਖੇਤਰ ਵਿਚ ਨਾ ਲਿਆਵੋ। ਗੁਰੂ ਉਤੇ ਆਸਤਕ ਬੁਧੀ ਧਾਰਨ ਕਰੋ ਅਤੇ ਉਸ ਨੂੰ ਪ੍ਰਮੇਸ਼ਰ ਦਾ ਸਾਖਸ਼ਾਤਕਾਰ ਰੂਪ ਜਾਣੇ ਜਿਸ ਦੀ ਪ੍ਰੋਫ੍ਰੈਂਸਾ ਬਾਣੀ ਵਿਚ ਵੀ ਦੱਸੀ ਗਈ ਹੈ -

**ਸਮੁੰਦ੍ਰ ਵਿਰੋਲਿ ਸਰੀਰੁ ਹਮ ਦੇਖਿਆ ਇਕ ਵਸਤੁ ਅਨੁਪ  
ਦਿਖਾਈ॥**  
**ਗੁਰ ਗੋਵਿੰਦੁ ਗੁਵਿੰਦੁ ਗੁਰੂ ਹੈ ਨਾਨਕ ਭੇਦੁ ਨ ਭਾਈ॥**

ਪੰਨਾ - 442

ਜਿਹੜਾ ਵੀ ਪੇਮੀ ਗੁਰੂ ਨੂੰ ਮਨੁੱਖ ਰੂਪ ਕਰਕੇ ਜਾਣਦਾ ਹੈ ਉਹ ਆਸਤਕ ਬੁਧੀ ਵਾਲਾ ਨਹੀਂ ਹੈ। ਜਿਹੜੇ ‘ਗੁਰ ਪਰਮੇਸ਼ਰ ਏਕੋ ਹੈ’ ਦੇ ਨਿਸ਼ਚੇ ਨਾਲ ਗੁਰ ਉਪਦੇਸ਼ ਧਾਰਨ ਕਰਦੇ ਹਨ ਉਨ੍ਹਾਂ ਦੇ ਅੰਦਰ ਨਾਮ ਦਾ ਪ੍ਰਕਾਸ਼ ਹੋ ਜਾਂਦਾ ਹੈ। ਗੁਰੂ ਉਪਰ ਕਈ ਕਿਸਮ ਦੇ ਨਿਸ਼ਚੇ ਹੋਇਆ ਕਰਦੇ ਹਨ। ਪਹਿਲਾ ਨਿਸ਼ਚਾ ਹੈ ਕਿ ਮੇਰਾ ਗੁਰੂ ਚੰਗਾ ਸੰਤ ਹੈ, ਦੂਸਰਾ ਨਿਸ਼ਚਾ ਹੋਇਆ ਕਰਦਾ ਹੈ ਕਿ ਮੇਰਾ ਗੁਰੂ ਸਾਰੇ ਸੰਤਾਂ ਨਾਲੋਂ ਚੰਗਾ ਸੰਤ ਹੈ, ਤੀਸਰਾ ਨਿਸ਼ਚਾ ਹੋਇਆ ਕਰਦਾ ਹੈ ਮੇਰਾ ਗੁਰੂ ਵਾਹਿਗੁਰੂ ਵਰਗਾ ਹੈ, ਚੌਥਾ ਜੋ ਨਿਸ਼ਚਾ ਹੈ ਉਹ ਇਹ ਹੋਇਆ ਕਰਦਾ ਹੈ ਕਿ ਮੇਰਾ ਗੁਰੂ ਤਾਂ ਆਪ ਹੀ ਪਾਰਬ੍ਰਹਮ ਪ੍ਰਮੇਸ਼ਵਰ ਹੈ। ਇਹ ਆਸਤਕ ਬੁਧੀ ਦਾ ਨਿਸ਼ਚਾ ਹੈ ਕਿਉਂਕਿ ਗੁਰੂ ਦੇ ਬਚਨ ਉਪਰ ਢਿੱਠੀਂ ਦੇਰ ਤਕ ਵਿਸ਼ਵਾਸ ਨਹੀਂ ਆਉਂਦਾ ਜਿੰਨੀ ਦੇਰ ਤਕ ਆਸਤਕ ਬੁਧੀ ਧਾਰਨ ਨਹੀਂ ਕੀਤੀ ਜਾਂਦੀ।

ਗੁਰੂ ਅੰਗਰ ਸਾਹਿਬ ਜੀ ਦੇ ਜੀਵਨ ਵਿਚ ਇਕ ਮਿਸਾਲ ਆਉਂਦੀ ਹੈ ਕਿ ਆਪ ਨੇ ਪਾਸ ਬੈਠੇ ਗੁਰਸਿੱਖਾਂ ਨੂੰ ਪੁਛਿਆ ਕਿ ਭਾਈ, ਤੁਸੀਂ ਗੁਰੂ ਨਾਨਕ ਪਾਤਸ਼ਾਹ ਨੂੰ ਕੀ ਸਮਝਦੇ ਰਹੋ? ਭਾਈ ਬਾਲਾ ਜੀ ਨੇ ਉਤਰ ਵਿਚ ਕਿਹਾ ਕਿ ਜੀ ਉਹ ਪੂਰਨ ਸੰਤ ਸਨ; ਆਪ ਨੇ ਫੁਰਮਾਨ ਕੀਤਾ ਕਿ ਚੰਗਾ ਭਾਈ! ਤੂੰ ਪੂਰਨ ਸੰਤ ਹੋਇਆ। ਬਾਬਾ ਬੁੱਢਾ ਜੀ ਨੂੰ ਪੁਛਿਆ ਤਾਂ ਉਨ੍ਹਾਂ ਨੇ ਕਿਹਾ ਕਿ ਗੁਰੂ ਮਹਾਰਾਜ ਪੂਰਨ ਬ੍ਰਹਮਿਗਿਆਨੀ ਸਨ; ਆਪ ਨੇ ਕਿਹਾ ਚੰਗਾ ਭਾਈ ਤੁਸੀਂ ਬ੍ਰਹਮਿਗਿਆਨੀ ਹੋਏ। ਜਦੋਂ ਸਾਰਿਆਂ ਨੇ ਗੁਰੂ ਮਹਾਰਾਜ ਨੂੰ ਪੁਛਿਆ ਕਿ ਮਹਾਰਾਜ ਆਪ ਗੁਰੂ ਨਾਨਕ ਪਾਤਸ਼ਾਹ ਨੂੰ ਕੀ ਸਮਝਦੇ ਰਹੋ ਤਾਂ ਆਪ ਨੇ ਪੂਰਨ ਭਾਵ ਵਿਚ ਆ ਕੇ ਫੁਰਮਾਨ ਕੀਤਾ ਕਿ ਗੁਰੂ ਨਾਨਕ ਪਾਤਸ਼ਾਹ ‘ਆਪਿ ਨਰਾਇਣੁ ਕਲਾ ਧਾਰਿ ਜਗ ਮਹਿ ਪਰਵਰਿਯਉ’ ਉਹ ਤਾਂ ਆਪ ਪਾਰਬ੍ਰਹਮ ਪ੍ਰਮੇਸ਼ਵਰ, ਗੁਰੂ ਰੂਪ ਵਿਚ ਸੰਸਾਰ ਤੇ ਪ੍ਰਗਟ ਹੋਏ ਸਨ। ਸਾਰਿਆਂ ਨੇ ਨਮਸ਼ਕਾਰ ਕਰ ਦਿਤੀ ਤੇ ਕਿਹਾ ਕਿ ਇਸੇ ਕਰਕੇ ਮਹਾਰਾਜ ਆਪ ਉਨ੍ਹਾਂ ਦਾ ਹੀ ਰੂਪ ਬਣ ਗਏ।

ਸੋ ਇਸ ਤਰ੍ਹਾਂ ਦੇ ਨਾਲ ਗੁਰੂ ਉਪਰ ਜਿੰਨੀ ਸ਼ਰਧਾ ਹੋਵੇਗੀ ਓਨਾਂ ਹੀ ਰੂਹਾਨੀ ਸਫਰ ਛੇਤੀਂ ਤਹਿ ਹੋਵੇਗਾ।

4. ਚੌਥਾ ਨੇਮ ‘ਦਾਨ’ ਹੋਇਆ ਕਰਦਾ ਹੈ। ਇਸ ਦੇ ਵੀ

ਭੇਦ ਹਨ। ਇਸ ਦੇ ਬਾਰੇ ਐਸਾ ਲਿਖਿਆ ਹੈ -

**ਚੌਥੇ ਦਾਨ ਦੇਨਿ ਕੌ ਦਾਤਾ।  
ਤਮ, ਰਜ, ਸਤ ਗੁਨ ਤਿੰਹ ਢੈ ਭਾਤਾ।  
ਕਲਹਿ ਕ੍ਰੋਧ ਸੋਂ ਬਿਨ ਸੁਭ ਕਾਲਾ।  
ਦੇਤਿ ਤਾਮਸੀ ਗੀਤਿ ਬਿਸਾਲਾ॥ ੪੭॥  
ਨਿਜ ਜਸ ਹੇਤ ਦੇਤਿ ਜੋ ਦਾਨਾ।  
ਅਹੈ ਰਾਜਸੀ, ਫਲ ਲਘੁ ਜਾਨਾ॥  
ਕਰਿ ਕੈ ਬਿਨੈ ਦੇਯਨਰ ਦੇਖੀ।  
ਏਹੁ ਸ਼ਾਂਤਕੀ ਫਲਤਿ ਵਿਸ਼ੇਖੀ॥ ੪੮॥  
ਦੋਹਰਾ॥ ਵਾਹਿਗੁਰੂ ਕੌ ਜਾਨਕੈ ਸਭੈ ਪਦਾਰਥ ਦੇਇ॥  
ਤਨਕ ਨ ਅਪਨਾ ਮਾਨਈ ਤਾਂਹਿ ਅਖੇ ਫਲ ਲੇਇ॥ ੪੯॥  
ਚੈਪਈ॥ ਦਰਬ ਕਿਧੋਂ ਬਿੱਦਯਾ ਕੌ ਦਾਨਾ।  
ਦੇਤਿ ਸ਼ਾਂਤਕੀ ਹੈ ਨਿਰਮਾਨਾ।  
ਤਿੰਹ ਕੌ ਫਲ ਹੈ ਅਮਿਤ ਬਿਸਾਲਾ।  
ਬੇਦ ਸੰਤ ਭਾਖਤਿ ਇਸ ਛਾਲਾ॥ ੫੦॥**

ਦਾਨ ਦੇਣ ਦੇ ਬਹੁਤ ਸਾਰੇ ਭੇਦ ਹਨ। ਦਾਨ ਦੇਣ ਨਾਲ ਆਦਮੀ ਦੇ ਅੰਦਰੋਂ ਮਾਇਆ ਦਾ ਮੌਹ ਕਟਦਾ ਹੈ ਅਤੇ ਦਾਨ ਸਫਲ ਹੁੰਦਾ ਹੈ ਜਿਸ ਬਾਰੇ ਫੁਰਮਾਨ ਹੈ -

**ਦਮੜਾ ਤਿਸੀ ਕਾ ਜੋ ਖਰਚੈ ਅਰ ਖਾਇ॥  
ਦੇਵੈ ਦਿਲਾਵੈ ਰਜਾਵੈ ਖੁਦਾਇ॥  
ਹੋਤਾ ਨ ਰਾਖੈ ਅਕੇਲਾ ਨ ਖਾਇ॥  
ਤਹਕੀਕ ਦਿਲਦਾਨੀ ਵਹੀ ਬਿਸ਼ਤ ਜਾਇ॥**

#### **ਨਸੀਹਤਨਾਮਾ**

ਦਾਨ ਦੇਣ ਨਾਲ ਵਿਘਨਾਂ ਦਾ ਨਾਸ਼ ਹੋ ਜਾਂਦਾ ਹੈ, ਕਮਾਈ ਸੁਧ ਹੋ ਜਾਂਦੀ ਹੈ ਅਤੇ ਸਤੋਂ ਗੁਣੀ ਖਿਆਲ ਪੈਦਾ ਹੋ ਜਾਂਦੇ ਹਨ ਜੋ ਭਜਨ ਕਰਨ ਵਿਚ ਸਹਾਈ ਹੁੰਦੇ ਹਨ। ਇਸ ਲਈ ਕਮਾਈ ਕਰਕੇ, ਸਾਰੀ ਕਮਾਈ ਵਿਚੋਂ ਵਾਹਿਗੁਰੂ ਜੀ ਦੇ ਨਿਮਿਤ ਧਰਮ ਕਾਰਜਾਂ ਵਾਸਤੇ ਨਿਯਮਪੂਰਵਕ ਸ਼ਾਂਤੀ ਨਾਲ ਦਾਨ ਦੇ ਰੂਪ ਵਿਚ, ਮਾਇਆ, ਵਸਤਰ, ਦੁੱਧ, ਫਲ ਆਦਿ ਭੇਟ ਕਰੇ। ਇਸ ਦਾ ਆਮ ਅਸੂਲ ਇਹ ਹੈ ਕਿ ਦਸਵਾਂ ਹਿੱਸਾ ਗੁਰੂ ਨਿਮਿਤ ਕੱਢੇ। ਇਕ ਅਨੁਮਾਨ ਦੇ ਮੁਤਾਬਿਕ ਆਦਮੀ ਨੂੰ ਆਪਣੇ ਵਧਾਰ, ਖੇਤੀ ਆਦਿ ਕਾਰਜ ਵਿਚੋਂ 10% ਬਚਤ ਹੋਇਆ ਕਰਦੀ ਹੈ। ਇਸ ਕਰਕੇ ਜੋ ਸੌ ਬੋਗੀ ਅਨਾਜ ਹੋ ਜਾਵੇ ਤਾਂ ਇਕ ਬੋਗੀ ਗੁਰੂ ਨਿਮਿਤ ਕੱਢ ਦੇਵੇ। ਜੇ 10, 000 ਬਚਤ ਹੋਵੇ ਤਾਂ 1000 ਰੁਪਿਆ ਦੇਵੇ। 100 ਰੁਪਏ ਪਿਛੇ ਇਕ ਰੁਪਿਆ ਗੁਰੂ ਨਿਮਿਤ ਕੱਢੇ। ਇਸ ਨਾਲ ਮਨ ਵਿਚ ਸ਼ਾਂਤੀ ਰਹਿੰਦੀ ਹੈ, ਵਿਘਨਾਂ ਦਾ ਨਾਸ਼ ਹੋਇਆ ਕਰਦਾ ਹੈ। ਕਮਾਈ ਕਰਨ ਵੇਲੇ ਜੋ ਦੋਸ਼ ਹੁੰਦੇ ਹਨ ਉਨ੍ਹਾਂ ਦਾ ਨਾਸ਼ ਹੁੰਦਾ ਹੈ। ਜਿਵੇਂ ਜ਼ਿਮੀਦਾਰ ਖੇਤਾਂ ਵਿਚ ਕੀਟ ਨਾਸ਼ਕ ਦਵਾਈਆਂ ਨਾਲ ਕੀਤੀਆਂ ਨੂੰ ਫਸਲ ਖਰਾਬ ਹੋਣ ਤੋਂ ਮਾਰਦਾ ਹੈ, ਉਸ ਦੇ ਅਜਿਹੇ ਦੋਸ਼ ਨਿਯਮਿਤ ਦਾਨ ਦੇਣ ਨਾਲ ਨਾਸ਼ ਹੋ ਜਾਂਦੇ ਹਨ ਕਿਉਂਕਿ ਉਹ ਅਨਾਜ ਪੈਦਾ ਕਰਨ ਦਾ ਕੰਮ ਕਰਦਾ ਹੈ। ਵੈਸੇ ਦਾਨ ਦੇਣ ਦੇ ਤਿੰਨ ਭੇਦ ਹਨ -

**(i) ਤਾਮਸੀ ਦਾਨ** - ਕਲੂਅ ਤੇ ਕ੍ਰੋਧ ਵਸ ਹੋ ਕੇ ਅਤੇ ਸ਼ੁਭ ਸਮਾਂ ਵਿਚਾਰੇ ਤੋਂ ਬਿਨਾਂ ਜੋ ਦਾਨ ਦੇਣਾ ਹੈ ਉਹ ਤਾਮਸੀ ਦਾਨ ਕਹਾਇਆ ਕਰਦਾ ਹੈ - ਆਮ ਤੌਰ ਤੇ ਤਾਮਸੀ ਦਾਨ ਦੇਣਾ ਹੁੰਦਾ ਹੈ, ਉਸ ਦੀ ਚਿਤਵਨੀ ਮਨ ਵਿਚ ਕਰਦੇ ਰਹਿੰਦਾ, ਕ੍ਰੋਧ ਆਉਣਾ। ਤਾਮਸੀ ਦਾਨ, ਦੇਣ ਵਾਲੇ ਨੂੰ ਤੇ ਦਾਨ ਲੈਣ ਵਾਲੇ ਦੋਹਾਂ ਨੂੰ ਦੋਸ਼ ਦਿੰਦਾ ਹੈ ਕਿ ਜੋ ਇਹ ਦਾਨ ਦੇ ਰਿਹਾ ਹੈ ਕੀ ਇਸਦੀ ਵਿਤ ਤੋਂ ਵੱਧ ਤਾਂ ਨਹੀਂ? ਤਾਮਸੀ ਦਾਨ ਅੰਦਰ ਸ਼ਾਂਤੀ ਪੈਦਾ ਨਹੀਂ ਕਰਿਆ ਕਰਦਾ। ਚਿਤਵਨੀਆਂ ਤੇ ਘਾੜਤਾਂ ਬਣੀਆਂ ਰਹਿੰਦੀਆਂ ਹਨ।

**(ii) ਰਾਜਸੀ ਦਾਨ** - ਆਪਣੀ ਸ਼ੋਭਾ ਵਧਾਉਣ ਵਾਸਤੇ ਦਾਨ ਦੇ ਕੇ ਅਖਬਾਰਾਂ ਵਿਚ ਇਸ਼ਤਿਹਾਰ ਕੱਢਣੇ, ਧਰਮ ਅਸਥਾਨਾਂ ਤੇ ਪੱਥਰ ਲਵਾਉਣੇ ਰਾਜਸੀ ਦਾਨ ਹੋਇਆ ਕਰਦਾ ਹੈ। ਇਸ ਦਾ ਫਲ ਛੋਟਾ ਹੋਇਆ ਕਰਦਾ ਹੈ।

**(iii) ਸਤੋਗੁਣੀ ਦਾਨ** - ਲੋੜਵੰਦ ਨੂੰ ਦੇਖ ਕੇ ਜੋ ਦਾਨ ਸ਼ਰਧਾਪੂਰਵਕ ਨਿਮਰਤਾ ਨਾਲ ਅੰਗੀਕਾਰ ਕਰਾਇਆ ਜਾਵੇ ਉਹ ਸਤੋਗੁਣੀ ਦਾਨ ਹੁੰਦਾ ਹੈ। ਇਹ ਦਾਨ ਇਥੇ ਵੀ ਫਲਦਾ ਹੈ ਅਤੇ ਦਰਗਾਹ ਵਿਚ ਵੀ ਫਲਦਾ ਹੈ, ਅਜਿਹੇ ਦਾਨ ਦਾ ਫਲ ਦੂਜੇ ਜਨਮ ਵਿਚ ਅਮੀਰ ਹੋ ਕੇ ਭੋਗਿਆ ਜਾਂਦਾ ਹੈ। ਦਾਨ ਦੇਣ ਸਮੇਂ ਪਾਤਰ ਅਤੇ ਕੁਪਾਤਰ ਦਾ ਧਿਆਨ ਰੱਖਣਾ ਚਾਹੀਦਾ ਹੈ। ਕੁਪਾਤਰ ਨੂੰ ਦਿਤਾ ਦਾਨ ਦੁਖ ਦਿੰਦਾ ਹੈ। ਜਿਸ ਤਰ੍ਹਾਂ ਸਹੀ ਖੇਤ ਵਿਚ ਸਹੀ ਬੀਜ ਪਾਉਣ ਨਾਲ ਉਹ ਫਲਦਾ ਹੈ ਇਸੇ ਤਰ੍ਹਾਂ ਅਧਿਕਾਰੀ ਨੂੰ ਦਿਤਾ ਦਾਨ ਸੈਂਕੜੇ ਗੁਣਾਂ ਫਲਦਾ ਹੈ। ਇਸ ਵਿਚ ਹੋਰ ਧਿਆਨ ਰੱਖਣਾ ਚਾਹੀਦਾ ਹੈ ਕਿ ਸਾਰੇ ਪਦਾਰਥ ਸਾਨੂੰ ਵਾਹਿਗੁਰੂ ਜੀ ਨੇ ਦਿਤੇ ਹਨ; ਉਸ ਵਿਚੋਂ ਅਸੀਂ ਉਸ ਦੇ ਕੀ ਅਰਪਣ ਕਰੀਏ, ਇਹ ਇਕ ਬੜੀ ਵਿਚਾਰ ਕਰਨ ਵਾਲੀ ਗੱਲ ਹੈ। ਨਿਮਰਤਾ ਧਾਰਨ ਕਰਕੇ ਸਭ ਪਦਾਰਥ ਵਾਹਿਗੁਰੂ ਜੀ ਦੇ ਜਾਣ ਕੇ ਦਾਨ ਕਰੋ। ਐਸਾ ਕੀਤਾ ਹੋਇਆ ਦਾਨ ਬਹੁਤ ਦੇਰ ਤਕ ਫਲ ਦਿੰਦਾ ਹੈ ਅਤੇ ਇਸ ਦਾ ਨਾਸ਼ ਨਹੀਂ ਹੁੰਦਾ।

ਇਸ ਵਿਚ ਇਕ ਕਥਾ ਹੈ ਕਿ ਸ੍ਰੀ 108 ਸੰਤ ਈਸ਼ਵਰ ਸਿੰਘ ਜੀ ਮਹਾਰਾਜ ਰਾੜੇ ਸਾਹਿਬ ਵਾਲੇ ਜਦੋਂ 1934 ਵਿਚ ਪ੍ਰਭੂ ਧਿਆਨ ਵਿਚ ਲੀਨ ਹੋਏ, ਰਾੜੇ ਸਾਹਿਬ ਬੈਠਿਆ ਕਰਦੇ ਸਨ, ਉਨ੍ਹਾਂ ਦਿਨਾਂ ਵਿਚ ਅਮੀਰ ਆਦਮੀਆਂ ਪਾਸ ਪਾਣੀ ਵਰਗੇ ਕੱਢਣ ਲਈ ਇੱਜਣ ਵਰਗੇ ਆ ਚੁੱਕੇ ਸਨ। ਰਾੜੇ ਸਾਹਿਬ ਦੇ ਇਲਾਕੇ ਨਾਲ ਨਹਿਰ ਨਹੀਂ ਸੀ ਲਗਦੀ, ਇਸ ਕਰਕੇ ਧਰਤੀ ਵਿਚੋਂ ਪਾਣੀ ਕੱਢਣਾ ਪੈਂਦਾ ਸੀ। ਇੱਜਣਾਂ ਦੀ ਆਵਾਜ਼ ਭਜਨ ਵਿਚ ਵਿਘਨ ਪੈਦਾ ਕਰਦੀ ਸੀ। ਇਕ ਦਿਨ ਸਰਦਾਰ ਮੋਹਨ ਸਿੰਘ ਜੀ ਕੋਕਾ ਕੋਲਾ ਵਾਲੇ ਮਹਾਰਾਜ ਜੀ ਅੱਗੇ ਹਾਜ਼ਰ ਹੋਏ ਅਤੇ ਬੇਨਤੀ ਕੀਤੀ ਕਿ ਆਪ ਦੀ ਆਗਿਆ ਹੋਵੇ ਤਾਂ ਆਪ ਦੇ ਭਜਨ ਕਰਨ ਵਾਸਤੇ ਇਕ ਸੋਹਣੀ ਇਮਾਰਤ ਬਣਾ ਦਿੰਦਾ ਹਾਂ। ਆਗਿਆ ਪ੍ਰਾਪਤ ਕਰਕੇ ਉਸ ਨੇ ਇਕ ਮੰਜ਼ਲ ਜ਼ਮੀਨ ਵਿਚ ਬਣਾਈ ਅਤੇ ਤਿੰਨ ਉਪਰ

ਪ੍ਰਾਪਤੀ ਦੇ ਸਾਧਨਾ ਵਿਚ ਦੇਵੇ। ਨਿਰਮਾਣ ਹੋ ਕੇ, ਸਤੇ ਗੁਣੀ ਬਿਰਤੀ ਧਾਰਨ ਕਰਕੇ ਜਦੋਂ ਕੋਈ ਆਪਣੇ ਗੁਣ ਦਾਨ ਕਰਦਾ ਹੈ ਉਸ ਨੂੰ ਬਹੁਤ ਵੱਡਾ ਫਲ ਮਿਲਦਾ ਹੈ। ਵੈਸੇ ਗ੍ਰਹਿਸਤੀ ਦਾ ਕਰਮ ਦਾਨ ਦੇਣਾ ਹੈ -

ਸੋ ਗਿਰਹੀ ਜੋ ਨਿਗੁਹੁ ਕਰੈ ॥  
 ਜਪੁ ਤਪੁ ਸੰਜਮੁ ਭੀਖਿਆ ਕਰੈ ॥  
 ਪੁੰਨ ਦਾਨ ਕਾ ਕਰੇ ਸਰੀਰੁ ॥  
 ਸੋ ਗਿਰਹੀ ਗੰਗਾ ਕਾ ਨੀਰੁ ॥

ਪੰਨਾ - 952

ਇਸ ਉਪਰ ਇਕ ਕਬਾ ਹੈ ਕਿ ਮਹਾਂਭਾਰਤ ਦੇ ਯੁੱਧ ਵਿਚ ਅਰਜਨ ਤੇ ਕਰਣ ਦੋ ਸੈਨਾਪਤੀਆਂ ਵਿਚ ਯੁੱਧ ਹੋ ਰਿਹਾ ਸੀ। ਕਰਣ ਮਾਰਿਆ ਗਿਆ। ਉਸ ਤੋਂ ਪਹਿਲਾਂ ਜਦੋਂ ਉਹ ਜਖਮੀ ਹੋ ਕੇ ਗਿਰਿਆ ਸੀ ਉਸ ਵੇਲੇ ਕ੍ਰਿਸ਼ਨ ਮਹਾਰਾਜ ਜੀ ਨੇ ਉਚੀ ਅਵਾਜ਼ ਵਿਚ ਕਿਹਾ ਕਿ ਐ ਸੰਸਾਰ ਦੇ ਲੋਕੋ! ਅੱਜ ਦਾਨ ਦਾ ਸੂਰਜ ਛੂਪ ਗਿਆ। ਉਸ ਵੇਲੇ ਅਰਜਨ ਨੇ ਕਿੰਤੂ ਕੀਤਾ ਕਿ ਮਹਾਰਾਜ! ਦਾਨੀ ਤਾਂ ਸੰਸਾਰ ਤੇ ਵੱਡੇ-ਵੱਡੇ ਹੋਣਗੇ। ਕਰਣ ਤਾਂ ਸਿਰਫ ਮਾਇਆ ਦਾ ਦਾਨ ਕਰਦਾ ਹੈ ਪਰ ਉਹ ਦਾਨੀ ਸਰਬਸਦਾਨ ਕਰਨਗੇ; ਕੀ ਇਹ ਉਨ੍ਹਾਂ ਤੋਂ ਵੀ ਵੱਡਾ ਹੈ? ਆਪ ਨੇ ਕਿਹਾ ਕਿ ਨਹੀਂ ਅਰਜਨ! ਇਹ ਮਾਇਆ ਦਾ ਵੀ ਦਾਨੀ ਹੈ ਅਤੇ ਸਰਬਸਦਾਨੀ ਵੀ ਹੈ।

ਇਸਨੂੰ ਦੱਸਣ ਵਾਸਤੇ ਆਪ ਨੇ ਬਿਰਧ ਦਾ ਰੂਪ ਧਾਰਨ  
 ਕਰ ਲਿਆ। ਜਿਥੇ ਕਰਣ ਯੁੱਧ ਭੂਮੀ ਵਿਚ ਪਿਆ ਸੀ, ਉਥੇ  
 ਜਾ ਕੇ ਬੇਨਤੀ ਕੀਤੀ ਕਿ ਦਾਨ ਦੇ ਦਾਤੇ! ਮੈਂ ਗਰੀਬ ਹਾਂ,  
 ਤੇਰੇ ਕੋਲ ਆਇਆ ਹਾਂ, ਸੁਣਿਆ ਹੈ ਕਿ ਤੇਰੇ ਕੋਲ ਆ ਕੇ  
 ਮਹਾਂ ਦਲਿੱਦਰੀਆਂ ਦਾ ਵੀ ਦਲਿੱਦਰ ਦੂਰ ਹੋ ਜਾਂਦਾ ਹੈ। ਪਰ  
 ਮੇਰੀ ਮਾੜੀ ਕਿਸਮਤ ਕਿ ਤੂੰ ਇਸ ਹਾਲਤ ਵਿਚ ਪਿਆ ਹੈਂ।  
 ਪਰ ਮੈਂ ਬਹੁਤ ਦੁਖੀ ਹਾਂ, ਮੇਰੀ ਲੜਕੀ ਦੀ ਸ਼ਾਦੀ ਹੈ, ਮੈਨੂੰ  
 ਜ਼ਰੂਰ ਕਛ ਦੇਹ।

ਉਸ ਵੇਲੇ ਕਰਣ ਨੇ ਕਿਹਾ ਕਿ ਹੋ ਬਾਹਮਣ! ਐਸ ਵੇਲੇ  
ਮੇਰੇ ਪਾਸ ਕੁਝ ਵੀ ਨਹੀਂ ਹੈ, ਮੈਂ ਮੈਦਾਨੇ ਜੰਗ ਵਿਚ ਪੂਰੀ  
ਤਰ੍ਹਾਂ ਘਾਇਲ ਹੋ ਕੇ ਪਿਆ ਹਾਂ, ਮੇਰੇ ਤੋਂ ਹਿੱਲ ਵੀ ਨਹੀਂ  
ਹੁੰਦਾ। ਜੇ ਤੈਨੂੰ ਮੇਰੀ ਅੱਖ, ਨੱਕ, ਕੰਨ ਕੋਈ ਚੀਜ਼ ਚਾਹੀਦੀ  
ਹੈ ਤਾਂ ਮੈਂ ਆਪਣੇ ਹੱਥਾਂ ਨਾਲ ਤੈਨੂੰ ਦਾਨ ਕਰਾਂਗਾ ਪਰ ਇਸ  
ਕਾਰਜ ਵਾਸਤੇ ਕੋਈ ਸਸ਼ਤਰ ਲਿਆ ਦੇ। ਬਾਹਮਣ ਨੇ ਕਿਹਾ  
ਕਿ ਮੈਂ ਸੋਨਾ ਲੈਣ ਆਇਆ ਹਾਂ; ਜਦੋਂ ਤੁਸੀਂ ਗੱਲ ਕਰਦੇ  
ਹੋਂ, ਤੁਹਾਡੇ ਦੰਦਾਂ ਦੇ ਉਤੇ ਚਮਕ ਰਿਹਾ ਹੈ। ਕਰਣ ਨੇ ਕਿਹਾ  
ਕਿ ਚੰਗਾ ਹੋਇਆ ਤੂੰ ਮੈਨੂੰ ਯਾਦ ਕਰਾ ਦਿਤਾ। ਉਸ ਨੇ ਕਿਹਾ  
ਮੈਨੂੰ ਪੱਥਰ ਲਿਆ ਦੇ। ਬਾਹਮਣ ਕਹਿਣ ਲੱਗਿਆ ਕਿ ਮੈਂ  
ਐਸਾ ਨਿੰਦਨੀ ਕਰਮ ਨਹੀਂ ਕਰਦਾ। ਤੁਸੀਂ ਆਪ ਹੀ ਮੈਨੂੰ  
ਆਪਣੇ ਦੰਦ ਭੁੰਨ ਕੇ ਸੋਨਾ ਲਾਹ ਕੇ ਦੇਵੋ। ਕਰਣ ਦੀ ਇਕ  
ਪੱਥਰ ਤੇ ਨਜ਼ਰ ਪੈ ਗਈ, ਉਸ ਨੇ ਰੁੜ੍ਹ-ਰੁੜ੍ਹ ਕੇ ਉਹ ਚੁਕਿਆ  
ਤੇ ਜਦੋਂ ਦੰਦਾਂ ਤੇ ਮਾਰਨ ਲਈ ਹੱਥ ਚੁਕਿਆ ਤਾਂ ਕ੍ਰਿਸ਼ਨ  
ਮਹਾਰਾਜ ਨੇ ਬਾਂਹ ਫੜ ਲਈ ਅਤੇ ਕਿਹਾ ਕਿ ਕਰਣ! ਤੂੰ  
ਸਚਮੁੱਚ ਹੀ ਮਹਾਨ ਦਾਨੀ ਹੈਂ, ਉਸ ਦਾ ਫਲ ਉਸ ਨੂੰ ਬੈਕੁੰਠ  
ਯਾਮ ਦਾ ਵਾਸਾ ਦੇ ਦਿਤਾ।

ਬਣਾਈਆਂ। ਜ਼ਮੀਨ ਵਾਲੀ ਬਿਲਡਿੰਗ ਵਿਚ ਬਾਹਰਲੀ ਆਵਾਜ਼  
ਕੋਈ ਨਹੀਂ ਸੀ ਆਉਂਦੀ। ਜਦੋਂ ਇਮਾਰਤ ਪੂਰੀ ਹੋ ਗਈ,  
ਮੋਹਨ ਸਿੰਘ ਜੀ ਮਹਾਰਾਜ਼ ਜੀ ਕੋਲ ਆਏ। ਉੱਥੇ ਭੋਰੇ ਵਿਚ  
ਮੌਮਬੱਤੀ ਜਲਾਈ ਹੋਈ ਸੀ ਜੋ ਹਵਾ ਦੇ ਵੇਗ ਨਾਲ ਹਿਲ ਕੇ  
ਕੁਝ ਪ੍ਰਕਾਸ਼ ਦੇ ਰਹੀ ਸੀ। ਸੰਤ ਮਹਾਰਾਜ਼ ਜੀ ਨੇ ਬਚਨ  
ਕੀਤਾ ਕਿ ਮੋਹਨ ਸਿੰਘ! ਤੂੰ ਅਸਾਨੂੰ ਪ੍ਰਮੇਸ਼ਰ ਨਾਲ ਨਿਰਵਿਘਨ  
ਜੁੜਨ ਦੇ ਸਾਧਨ ਪੈਦਾ ਕਰਕੇ ਇਹ ਮਕਾਨ ਬਣਾਇਆ ਹੈ।  
ਸਾਨੂੰ ਬੜੀ ਖੁਸ਼ੀ ਹੈ, ਦੱਸ ਤੈਨੂੰ ਵਾਹਿਗੁਰੂ ਤੋਂ ਕੀ ਦਿਵਾਈਏ?  
ਭਾਈ ਮੋਹਨ ਸਿੰਘ ਜੀ ਚੁੱਪ ਰਹੇ। ਦੁਸਰਾ ਬਚਨ ਫੇਰ ਹੋਇਆ  
ਤਾਂ ਵੀ ਆਪ ਚੁੱਪ ਰਹੇ। ਜਦੋਂ ਮਹਾਰਾਜ਼ ਜੀ ਨੇ ਤੀਸਰਾ  
ਬਚਨ ਕੀਤਾ ਤਾਂ ਸਰਦਾਰ ਮੋਹਨ ਸਿੰਘ ਜੀ ਨੇ ਝੁਕ ਕੇ  
ਆਪਣਾ ਮਸਤਕ ਪਰਤੀ ਨਾਲ ਲਾ ਦਿਤਾ। ਮਹਾਰਾਜ਼ ਜੀ ਨੇ  
ਕਿਹਾ ਕਿ ਤੇਰਾ ਦਾਨ ਪ੍ਰਮ ਸਤੋਗੁਣੀ ਹੈ ਅਤੇ ਸਾਡੀ ਅਰਦਾਸ  
ਹੈ ਕਿ ਤੈਨੂੰ ਗੁਰੂ ਮਹਾਰਾਜ਼ ਦੀਨ ਵੀ ਦੇਣ ਤੇ ਦੁਨੀਆਂ ਵੀ  
ਦੇਣ। ਕਿਉਂਕਿ ਇਕੱਲੀ ਦੁਨੀਆਂ ਪ੍ਰਮੇਸ਼ਰ ਨੂੰ ਭੁਲਾਉਂਦੀ ਹੈ,  
ਦੀਨ ਦੀ ਮਦਦ ਨਾਲ ਦਰਗਾਹ ਵਿਚ ਸਥਾਨ ਮਿਲਦਾ ਹੈ।  
ਇਥੇ ਵੀ ਸੁੱਖ ਤੇ ਦਰਗਾਹ ਵਿਚ ਵੀ ਸੁੱਖ ਪ੍ਰਾਪਤ ਹੁੰਦਾ ਹੈ।  
ਅੱਜ ਸਾਰੀ ਦੁਨੀਆਂ ਜਾਣਦੀ ਹੈ ਕਿ ਉਹ ਭਾਰਤ ਵਰਸ਼ ਵਿਚ  
ਅਮੀਰ ਵਿਅਕਤੀ ਜਾਣੇ ਜਾਂਦੇ ਹਨ। ਸੌ -

ਖੇਤ ਪੁਛਾਣੈ ਬੀਜੈ ਦਾਨੁ ॥ ਪੰਨਾ - 1411

ਗਹਿਸਤੀ ਦਾ ਇਹ ਪਰਮ ਧਰਮ ਹੈ ਕਿ ਉਹ ਹਰ ਤਰ੍ਹਾਂ  
ਦਾ ਦਾਨੀ ਹੋਣਾ ਚਾਹੀਦਾ ਹੈ। ਜੇ ਉਹ ਵਿਦਿਆ ਜਾਣਦਾ  
ਹੈ ਤਾਂ ਵਿਦਿਆ ਦਾ ਦਾਨ ਆਪਣੇ ਜਗਿਆਸ਼ਾਂ ਵਿਚ ਪੂਰੀ  
ਤਨ ਦੇਗੀ ਨਾਲ ਦੇਵੇ। ਇਸੇ ਤਰ੍ਹਾਂ ਨਾਲ ਜੇ ਉਹ ਡਾਕਟਰ  
ਹੈ ਤਾਂ ਆਪਣੀ ਵਿਦਿਆ ਦਾ ਦਾਨ ਮਰੀਜ਼ਾਂ ਨੂੰ ਸਵੱਸਥ

ਇਸ ਕਰਕੇ ਆਪਣੀ ਮਾਇਆ ਦਾ ਦਾਨ, ਆਪਣੀ ਵਿਦਿਆ ਦਾ ਦਾਨ, ਆਪਣੀ ਸ਼ਕਤੀ ਦਾ ਦਾਨ ਆਦਮੀ ਨੂੰ ਅਧਿਕਾਰੀ ਦੇਖ ਕੇ ਸਦਾ ਹੀ ਕਰਦੇ ਰਹਿਣਾ ਚਾਹੀਦਾ ਹੈ। ਜੋ ਪ੍ਰੇਮੀ ਨਿਸ਼ਕਾਮ ਸੇਵਾ ਕਰਦੇ ਹਨ ਅਤੇ ਬੇਚਲ ਸਹਿ ਕੇ ਧਰਮ ਕਾਰਜਾਂ ਵਿਚ ਪੂਰਾ ਹਿੱਸਾ ਲੈਂਦੇ ਹਨ, ਕਥਾ ਕੀਰਤਨ ਕਰਦੇ ਹਨ ਅਤੇ ਉਸ ਦੇ ਬਦਲੇ ਕੁਝ ਵੀ ਅੰਗੀਕਾਰ ਨਹੀਂ ਕਰਦੇ, ਉਨ੍ਹਾਂ ਦੇ ਬਚਨ ਸੁਣ ਕੇ ਜਗਿਆਸੂਆਂ ਦੇ ਹਿਰਦੇ ਪ੍ਰੋਸ਼ਰ ਨਾਲ ਜੁੜ ਜਾਂਦੇ ਹਨ। ਉਸ ਦਾ ਬਹੁਤ ਫਲ ਹੈ। ਇਸ ਕਰਕੇ ਇਸ ਮਾਰਗ ਤੇ ਚੱਲਣ ਲਈ ਜਗਿਆਸੂ ਦਾ ਦਾਨੀ ਸੁਭਾਅ ਹੋਣਾ ਚਾਹੀਦਾ ਹੈ।

5. ਪੰਜਵਾਂ ਨਿਯਮ ਹੈ 'ਪੂਜਾ'। ਜੋ ਪੂਜਾ ਦਿਖਾਵੇ ਦੀ ਥਾਂ ਮਨ ਨਾਲ ਕੀਤੀ ਜਾਂਦੀ ਹੈ, ਉਹ ਪੂਜਾ ਜਿਆਦਾ ਸਫਲ ਹੋਇਆ ਕਰਦੀ ਹੈ। ਬਾਹਰਲੀ ਪੂਜਾ ਭੌਂ ਫਲ ਦਿੰਦੀ ਹੈ ਪਰ ਉਸ ਦਾ ਐਨਾ ਵਿਸ਼ੇਸ਼ ਫਲ ਨਹੀਂ ਹੁੰਦਾ ਜਿੰਨਾ ਅੰਤਰੀਵੀ ਪੂਜਾ ਦਾ ਹੁੰਦਾ ਹੈ। ਅੰਤਰੀਵੀ ਪੂਜਾ ਲਈ ਆਪਣੇ ਧੇਅ ਨੂੰ ਸ਼ੁਭ ਆਸਣ ਉਪਰ ਬਿਠਾਵੇ, ਧੂਪ ਦੀਪ ਦੀ ਸੁਗੰਧੀ ਦੇਵੇ ਅਤੇ ਉਸ ਦੀ ਹਾਜ਼ਰੀ ਵਿਚ ਭਜਨ ਕਰੋ, ਇਹ ਅੰਤਰੀਵੀ ਉਪਾਸਨਾ ਦਾ ਹੀ ਹਿੱਸਾ ਹੈ। ਸਰਧਾ ਧਾਰਨ ਕਰਕੇ ਪੂਜਾ ਕੀਤੀ ਸਫਲ ਹੋਇਆ ਕਰਦੀ ਹੈ।

ਇਸ ਤੇ ਇਕ ਕਥਾ ਹੈ ਕਿ ਕਬੀਰ ਸਾਹਿਬ ਆਪਣੇ ਗੁਰੂ ਰਾਮਾਨੰਦ ਜੀ ਦੇ ਚਰਸ਼ਨ ਕਰਨ ਆਏ। ਉਨ੍ਹਾਂ ਨੇ ਦੇਖਿਆ ਕਿ ਉਹ ਕਮਰੇ ਅੰਦਰ ਪੂਜਾ ਕਰ ਰਹੇ ਹਨ ਤਾਂ ਆਪ ਬਾਹਰ ਹੀ ਗੁਰੂ ਦੇ ਧਿਆਨ ਵਿਚ ਬੈਠ ਗਏ। ਕੀ ਦੇਖਿਆ ਕਿ ਰਾਮਾਨੰਦ ਜੀ ਨੇ ਇਸ਼ਟ ਦੇ ਮੁਕਟ ਤਾਂ ਲਾ ਦਿਤਾ ਪਰ ਮਾਲਾ ਪਾਉਣੀ ਭੁੱਲ ਗਏ। ਹੁਣ ਜੇ ਮਾਲਾ ਪਾਉਣ ਲਈ ਮੁਕਟ ਲਾਹੁੰਦੇ ਹਨ ਤਾਂ ਪੂਜਾ ਭੰਗ ਹੁੰਦੀ ਹੈ। ਜੇ ਮਾਲਾ ਨਹੀਂ ਪਾਉਂਦੇ ਤਾਂ ਪੂਜਾ ਅਧੂਰੀ ਰਹਿੰਦੀ ਹੈ। ਸੋ ਆਪ ਨੇ ਬਾਹਰੋਂ ਹੀ ਕਿਹਾ ਕਿ ਗੁਰੂਦੇਵ! ਆਪ ਪਰੇਸ਼ਾਨ ਨਾ ਹੋਵੋ, ਮਾਲਾ ਦੀ ਗੰਢ ਖੋਲ੍ਹ ਲਓ, ਗਲ ਵਿਚ ਪਾ ਕੇ ਫੇਰ ਗੰਢ ਦੇ ਦੇਵੋ, ਇਸ ਤਰ੍ਹਾਂ ਮੁਕਟ ਲਾਹੁਣ ਦੀ ਵੀ ਲੋੜ ਨਹੀਂ ਹੈ। ਸੋ ਪੂਜਾ ਅੰਤਰ ਆਤਮੇ ਗੁਰੂ ਦਾ ਧਿਆਨ ਕਰਕੇ ਕੀਤੀ ਜਾਂਦੀ ਹੈ। ਕਿਸੇ ਵਸਤੂ ਦੀ ਲੋੜ ਨਹੀਂ ਹੁੰਦੀ। ਮਾਨਸਿਕ ਤੌਰ ਤੇ ਕਲਪਤ ਕੀਤੀ ਜਾਂਦੀ ਹੈ। ਮਹਾਂਪੁਰਸ਼ ਲੋੜ ਅਨੁਸਾਰ ਇਸ ਦੀ ਜੁਗਤੀ ਦਸ ਦਿਆ ਕਰਦੇ ਹਨ।

6. ਛੇਵਾਂ ਨੇਮ ਹੈ 'ਨਿਤਨੇਮ'। ਗੁਰੂ ਉਪਰ ਪੂਰੀ ਸਰਧਾ ਰੱਖ ਕੇ ਉਨ੍ਹਾਂ ਦੀ ਦਿਤੀ ਹੋਈ ਬਾਣੀ ਦੀ ਵਿਚਾਰ ਕਰਨੀ ਅਤੇ ਹਰ ਰੋਜ਼ ਬਾਣੀ ਪੜ੍ਹਨੀ ਫਲੀਭੂਤ ਹੋਇਆ ਕਰਦੀ ਹੈ। ਇਸ ਵਿਚ ਬੜੀ ਸਾਵਧਾਨੀ ਦੀ ਲੋੜ ਹੈ। ਸਭ ਤੋਂ ਪਹਿਲਾਂ ਦੇਖਣਾ ਪੈਂਦਾ ਹੈ ਕਿ ਮੇਰਾ ਗੁਰੂ ਪੂਰਨ ਪੁਰਸ਼ ਹੈ ਜਾਂ ਪਾਖੰਡੀ ਹੈ, ਅੰਨ੍ਹਾਂ ਹੈ ਜਾਂ ਕੇਵਲ ਵਿਦਵਾਨ ਹੀ ਹੈ? ਜੇ ਪੂਰਾ ਸਤਿਗੁਰੂ ਪ੍ਰਾਪਤ ਹੋ ਜਾਵੇ ਤਾਂ ਉਸ ਉਪਰ ਪੂਰੀ ਸਰਧਾ ਧਾਰ ਕੇ ਗੁਰਮਤਿ ਅਨੁਸਾਰ ਸ਼ਬਦ ਦੇ ਪੁਜਾਰੀ ਹੋਈਏ। ਸ਼ਬਦ ਪੂਰੀ ਸਿਸ਼ਟੀ ਵਿਚ ਇਸ ਤਰ੍ਹਾਂ ਰੂਪਮਾਨ ਹੋਇਆ ਹੋਇਆ ਹੈ ਜਿਵੇਂ

ਗੁਰੂ ਮਹਾਰਾਜ ਨੇ ਸਮਸਤ ਰੂਪ ਧਾਰਨ ਕਰਕੇ ਆਪਣਾ ਪ੍ਰਗਟਾਵਾ ਖੰਡਾਂ ਬ੍ਰਹਮੰਡਾਂ ਵਿਚ ਕੀਤਾ ਹੋਇਆ ਹੈ। ਸੋ ਗੁਰੂ ਸ਼ਬਦ ਨੂੰ ਪਾਰਬ੍ਰਹਮ ਪ੍ਰਮੇਸ਼ਰ ਦਾ ਰੂਪ ਜਾਨਣਾ, ਉਸ ਦੇ ਸਿਧਾਂਤ ਉਪਰ ਪੂਰੀ ਤਰ੍ਹਾਂ ਨਿਸ਼ਚਾ ਲਿਆਉਣਾ ਜਗਿਆਸੂ ਲਈ ਜ਼ਰੂਰੀ ਹੋਇਆ ਕਰਦਾ ਹੈ। ਗੁਰੂ ਉਪਰ ਪੂਰਨ ਸਰਧਾ ਹੀ ਇਸ ਨੂੰ ਉਚੇ ਧੇਅ ਤੇ ਪਹੁੰਚਾਉਂਦੀ ਹੈ। ਗੁਰੂ ਸ਼ਬਦ ਨੂੰ ਪੜ੍ਹੇ ਅਤੇ ਵਿਚਾਰ ਕੇ ਉਸ ਉਪਰ ਆਪਣਾ ਧਿਆਨ ਕੇਂਦਰਤ ਕਰੋ। ਇਸ ਵਿਚ ਵੀ ਕਈ ਭੇਦ ਹਨ।

ਕਈ ਪ੍ਰੇਮੀ ਸ਼ਿਕਾਇਤ ਕਰਦੇ ਹਨ ਕਿ ਪਾਠ ਕਰਨ ਵੇਲੇ ਸਾਡਾ ਮਨ ਨਹੀਂ ਟਿਕਦਾ। ਇਸ ਸਬੰਧ ਵਿਚ ਇਕ ਕਥਾ ਹੈ ਕਿ ਗੁਰੂ ਦਸ਼ਮੇਸ਼ ਪਿਤਾ ਜੀ ਦਾ ਦਰਬਾਰ ਲੱਗਿਆ ਹੋਇਆ ਸੀ। ਬਹੁਤ ਸਾਰੇ ਪ੍ਰੇਮੀ ਦੂਰ ਦੇਸ਼ਾਂ ਤੋਂ ਆਏ ਹੋਏ ਸਨ। ਸਮਾਂ ਮਿਲਣ ਤੇ ਉਨ੍ਹਾਂ ਨੇ ਕਿਹਾ ਕਿ ਮਹਾਰਾਜ ਜੀ ਅਸੀਂ ਬਹੁਤ ਬਹੁਤ ਬਾਣੀਆਂ ਦਾ ਪਾਠ ਕਰਦੇ ਹਾਂ, ਕਈਆਂ ਨੇ ਅਜਿਹਾ ਵੀ ਕਿਹਾ ਕਿ ਅਸੀਂ 21-21 ਬਾਣੀਆਂ ਦਾ ਪਾਠ ਕਰਦੇ ਹਾਂ ਪਰ ਫੇਰ ਸਾਡਾ ਮਨ ਸ਼ਾਂਤ ਨਹੀਂ ਰਹਿੰਦਾ। ਮਹਾਰਾਜ ਜੀ ਨੇ ਫੁਰਮਾਨ ਕੀਤਾ ਕਿ ਬਾਣੀ ਦਾ ਪਾਠ ਅਜਿਹੀ ਚੀਜ਼ ਹੈ ਕਿ ਜੇ ਸਾਵਧਾਨ ਹੋ ਕੇ ਇਕ ਵਾਗੀ ਪੜ੍ਹੇ ਲਓ ਇਸ ਦਾ ਨਸ਼ਾ ਨਹੀਂ ਉਤਰਦਾ ਜਿਵੇਂ ਕਿ ਫੁਰਮਾਨ ਹੈ -

**ਇਹ ਬਾਣੀ ਜੋ ਜੀਅਹੁ ਜਾਣੈ**

**ਤਿਸੁ ਅੰਤਰਿ ਰਵੈ ਹਰਿ ਨਾਮ॥**

**ਪੰਨਾ - 797**

ਸੋ ਧਿਆਰਿਓ! ਤੁਸੀਂ ਪੂਰੇ ਤਰੀਕੇ ਨਾਲ ਬਾਣੀ ਨਹੀਂ ਪੜ੍ਹਦੇ। ਇਸ ਕਰਕੇ -

**ਪੈਸਤ ਮਦ ਅਛੀਮ ਭੰਗ ਉਤਰ ਜਾਇ ਪਰਭਾਤਿ।**

**ਨਾਮ ਖੁਮਾਰੀ ਨਾਨਕ ਚੜ੍ਹੀ ਰਹੇ ਦਿਨ ਰਾਤ।**

**ਜਨਮਸਾਖੀ**

ਉਹ ਅਵਸਥਾ ਤੁਹਾਨੂੰ ਪ੍ਰਾਪਤ ਨਹੀਂ ਹੁੰਦੀ। ਗੁਰਸਿੱਖਾਂ ਨੇ ਕਿਹਾ ਕਿ ਇਸੇ ਕਰਕੇ ਅਸੀਂ ਆਪ ਦੇ ਚਰਨਾਂ ਵਿਚ ਬੇਨਤੀ ਕਰਦੇ ਹਾਂ ਕਿ ਭਾਵੇਂ ਹਿਤ ਜਾਂ ਅਹਿਤ, ਮਾਨ ਅਪਮਾਨ ਦੀਆਂ ਗੱਲਾਂ ਹੋਣ, ਬਾਣੀ ਦਾ ਜੋ ਨਸ਼ਾ ਹੈ ਉਹ ਉਤਰਿਆ ਨਹੀਂ ਕਰਦਾ, ਪਰ ਸਾਡੇ ਨਾਲ ਇਸ ਤਰ੍ਹਾਂ ਨਹੀਂ ਹੁੰਦਾ। ਗੁਰੂ ਮਹਾਰਾਜ ਨੇ ਕਿਹਾ ਕਿ ਪ੍ਰੇਮੀਓ! ਤੁਸੀਂ ਵਿਧੀਪੂਰਵਕ ਬਾਣੀ ਨਹੀਂ ਪੜ੍ਹਦੇ। ਉਨ੍ਹਾਂ ਨੂੰ ਵਿਸਥਾਰਪੂਰਵਕ ਸਮਝਾਉਣ ਲਈ ਗੁਰੂ ਮਹਾਰਾਜ ਜੀ ਨੇ ਇਕ ਬਾਲਟੀ ਸੁਖਨਿਧਾਨ ਦੀ ਤੇ ਬਾਟੇ ਮੰਗਵਾ ਲਏ। ਛੋਟੇ ਬਾਟਿਆਂ ਵਿਚ ਦੋ ਦੋ ਘੁੱਟ ਪਾ ਦਿਤੇ ਅਤੇ ਵੱਡੇ ਬਾਟੇ ਭਰ ਦਿਤੇ ਅਤੇ ਵੱਡੇ ਬਾਟੇ ਵਾਲਿਆਂ ਨੂੰ ਕਿਹਾ ਕਿ ਇਹ ਦੋ ਦੋ ਘੁੱਟਾਂ ਪੀ ਲੈਣ ਅਤੇ ਵੱਡੇ ਬਾਟੇ ਵਾਲਿਆਂ ਨੂੰ ਕਿਹਾ ਕਿ ਤੁਸੀਂ ਦੂਰ ਜਾ ਕੇ ਇਸ ਦੀਆਂ ਕੁਰਲੀਆਂ ਕਰ ਆਓ ਪਰ ਇਹ ਧਿਆਨ ਰੱਖਿਓ ਕਿ ਇਕ ਬੂੰਦ ਵੀ ਅੰਦਰ ਨਾ ਜਾਵੇ। ਜਿਸ ਵਕਤ ਉਹ ਆਪਣਾ ਕੰਮ ਮੁਕਾ ਕੇ ਆਏ ਤਾਂ ਜਿਨ੍ਹਾਂ ਨੇ ਘੁੱਟਾਂ ਪੀਤੀਆਂ ਸਨ ਉਨ੍ਹਾਂ ਨੂੰ ਮਹਾਰਾਜ ਜੀ ਨੇ ਪੁਛਿਆ ਕਿ ਕੀ ਮਹਿਸੂਸ ਕੀਤਾ? ਉਨ੍ਹਾਂ ਨੇ ਕਿਹਾ ਕਿ ਮਹਾਰਾਜ ਸਾਡਾ ਤਾਂ ਸਿਰ ਘੁੰਮ ਰਿਹਾ ਹੈ। (ਇਸ ਕਰਕੇ ਗੁਰੂ ਘਰ ਵਿਚ ਨਸ਼ੇ ਵਰਜਿਤ ਹਨ।)

ਦੂਸਰਿਆਂ ਨੂੰ ਪੁਛਿਆ ਕਿ ਤੁਹਾਨੂੰ ਕੁਛ ਨਸ਼ਾ ਹੋਇਆ? ਉਹ ਸਾਰੇ ਕਹਿਣ ਲੱਗੇ ਕਿ ਮਹਾਰਾਜ ਜੀ, ਜਦ ਕੁਛ ਅੰਦਰ ਹੀ ਨਹੀਂ ਗਿਆ ਤਾਂ ਨਸ਼ਾ ਕੀ ਹੁੰਦਾ, ਨਸ਼ਾ ਹੋਇਆ ਹੀ ਨਹੀਂ। ਮਹਾਰਾਜ ਜੀ ਨੇ ਫੇਰ ਪੁਛਿਆ ਕਿ ਤੁਹਾਨੂੰ ਨਸ਼ਾ ਨਹੀਂ ਹੋਇਆ? ਸਾਰੇ ਹੈਰਾਨ ਹੋ ਰਹੇ ਹਨ। ਮਹਾਰਾਜ ਜੀ ਨੇ ਕਿਹਾ ਕਿ ਪਿਆਰਿਓ! ਇਸੇ ਤਰ੍ਹਾਂ ਬਾਣੀ ਦਾ ਅਸਰ ਜ਼ਰੂਰ ਹੋਇਆ ਕਰਦਾ ਹੈ। ਇਕ ਇਸ ਨੂੰ ਪਿਆਰ ਨਾਲ ਪੀਂਦੇ ਹਨ -

**ਸਾਚੀ ਬਾਣੀ ਮੀਠੀ ਅੰਮ੍ਰਿਤ ਧਾਰ॥**

**ਜਿਨਿ ਪੀਤੀ ਤਿਸੁ ਮੌਖ ਦੁਆਰ॥** ਪੰਨਾ - 1275

ਇਕ ਉਹ ਹਨ ਜੋ ਇਸ ਵਿਧੀ ਤੋਂ ਅਗਿਆਤ ਹਨ, ਉਹ ਮਨ ਦੇ ਕਿਰਦਾਰ ਨੂੰ ਨਹੀਂ ਪਛਾਣਦੇ, ਉਹ ਸ਼ਬਦ ਨਾਲੋਂ ਟੁੱਟੇ ਰਹਿੰਦੇ ਹਨ। ਉਨ੍ਹਾਂ ਨੂੰ ਨਾ ਤਾਂ ਇਹ ਪਿਆਨ ਰਹਿੰਦਾ ਹੈ ਕਿ ਮੈਂ ਹੁਣ ਆਪਣੇ ਸਤਿਗੁਰੂ ਦੀ ਬਾਣੀ ਪੜ੍ਹ ਰਿਹਾ ਹਾਂ ਅਤੇ ਨਾ ਹੀ ਉਨ੍ਹਾਂ ਨੂੰ ਬਾਣੀ ਦਾ ਕੋਈ ਸਤਿਕਾਰ ਹੁੰਦਾ ਹੈ। ਇਕ ਰਸਮ ਪੂਰੀ ਕਰਦੇ ਹਨ ਕਿਉਂਕਿ -

**ਜਪ ਜਪ ਪੜ੍ਹੇ ਬਿਨਾ ਜੋ ਲੇਵੇ ਪਰਸਾਇ॥**

**ਸੌ ਵਿਸ਼ਟਾ ਕਾ ਜੰਤ ਹੋਇ ਜਨਮ ਗਵਾਵੈ ਬਾਦਿ॥**

(ਗਹਿਤਨਾਮਾ)

ਉਹ ਇਨ੍ਹਾਂ ਕਾਰਨਾਂ ਵਸ ਬਾਣੀ ਪੜ੍ਹਦੇ ਹਨ, ਬਾਣੀ ਵਿਚਾਰਦੇ ਨਹੀਂ ਹਨ। ਇਸ ਕਰਕੇ ਜਦੋਂ ਵੀ ਨਿਤਨੇਮ ਕਰਨਾ ਹੈ ਚਾਹੇ ਲੰਮੇ ਸਮੇਂ ਲਈ ਕਰੋ, ਚਾਹੇ ਥੋੜ੍ਹੇ ਸਮੇਂ ਲਈ ਕਰੋ, ਜਿੰਨਾਂ ਵੀ ਕਰੋ ਪਿਆਰ, ਨਿਮਰਤਾ ਅਤੇ ਇਕਾਗਰਤਾ ਨਾਲ ਕਰੋ। ਬਾਣੀ ਦਾ ਨਸ਼ਾ ਕੁਦਰਤੀ ਤੌਰ ਤੇ ਅੰਦਰ vibration (ਝਰਨ੍ਹਾਟ) ਪੈਦਾ ਕਰ ਦਿੰਦਾ ਹੈ ਅਤੇ ਰੂਹਾਨੀ ਰਾਹ ਦੀਆਂ ਘੁੜੀਆਂ ਖੁਲ੍ਹਦੀਆਂ ਨਜ਼ਰ ਆਉਂਦੀਆਂ ਹਨ।

ਬਾਣੀ ਪੜ੍ਹਨ ਦੇ ਵੀ ਭੇਦ ਹਨ। ਪਹਿਲਾ ਭੇਦ ਹੈ ਕਿ ਜੋ ਬਾਣੀ ਨਹੀਂ ਆਉਂਦੀ ਤਾਂ ਗੁਰਕੇ ਤੋਂ ਬਾਣੀ ਪੜ੍ਹਨੀ ਚਾਹੀਦੀ ਹੈ, ਲਗਾਂ ਮਾਤਰਾਂ ਦੇਖ ਕੇ ਪੜ੍ਹੋ।

**ਦੂਸਰਾ ਦਰਜਾ** ਉਸ ਦਾ ਹੁੰਦਾ ਹੈ ਜੋ ਲਗਾਂ ਮਾਤਰਾਂ ਨਾਲ ਅਰਥ ਵੀ ਜਾਨਣਾ ਚਾਹੁੰਦੇ ਹਨ।

ਤੀਜਰੇ ਉਹ ਹਨ ਜੋ ਬਾਣੀ ਵਿਚ ਲੀਨ ਹੋ ਜਾਂਦੇ ਹਨ, ਬਾਣੀ ਦਾ ਅਸਰ ਉਨ੍ਹਾਂ ਦੇ ਮਨ ਤੇ, ਸਰੀਰ ਤੇ ਹੋ ਜਾਂਦਾ ਹੈ। ਜਿਸ ਤਰ੍ਹਾਂ ਤੁਹਾਨੂੰ ਕਿਸੇ ਪਿਆਰੇ ਦੀ ਚਿੱਠੀ ਆਈ ਹੋਵੇ, ਉਸ ਵਿਚ ਉਸ ਨੂੰ ਕੋਈ ਸੰਕਟ ਹੈ, ਉਲਿਖਿਆ ਹੋਇਆ ਹੈ; ਹਾਲੇ ਤੁਸੀਂ ਪੜ੍ਹਿਆ ਹੀ ਹੈ ਤੁਹਾਡੇ ਅੰਦਰ ਪਰੇਸ਼ਾਨੀ ਦਾ ਗੁਬਾਰ ਉਠ ਖੜ੍ਹੇਗਾ। ਜੇ ਕਿਸੇ ਮਾਤਾ ਦਾ ਪੁੱਤਰ ਪ੍ਰਦੇਸ਼ ਗਿਆ ਹੋਇਆ ਹੈ, ਉਸ ਨੇ ਲਿਖਿਆ ਕਿ ਮੈਂ ਭੁੱਖਾ ਹਾਂ, ਬਹੁਤ ਦੁਖੀ ਹਾਂ। ਉਸ ਨੇ ਹਾਲੇ ਪੜ੍ਹਿਆ ਨਹੀਂ, ਸੁਣਿਆ ਹੀ ਹੋਵੇਗਾ ਪਰ ਸੁਣ ਕੇ ਹੀ ਉਸ ਦਾ ਬੁਰਾ ਹਾਲ ਹੋ ਜਾਵੇਗਾ ਕਿਉਂਕਿ ਉਹ ਭਾਵਲੀਨ ਹੋ ਗਈ। ਸੋ ਪਿਆਰਿਓ! ਬਾਣੀ ਭਾਵਲੀਨ ਹੋ ਕੇ ਪੜ੍ਹਨ ਨਾਲ ਦੁਖਾਂ ਦਾ ਖਾਤਮਾ ਹੋ ਜਾਂਦਾ ਹੈ, ਵਿਘਨਾਂ ਦਾ

ਨਾਸ਼ ਹੋ ਜਾਂਦਾ ਹੈ। ਇਹ ਉਹ ਸ਼ਕਤੀ ਹੈ ਜਿਹੜੀ ਦੁਖਦਾਈ ਜੰਤੂਆਂ ਨੂੰ ਮਾਰ ਕੇ ਅੰਦਰ ਸ਼ਾਂਤੀ ਪੈਦਾ ਕਰ ਦਿੰਦੀ ਹੈ। ਇਸ ਨੂੰ ਪੜ੍ਹਨ ਨਾਲ ਪੰਜੇ ਵਿਸ਼ੇ - ਸ਼ਬਦ, ਸਪਰਸ਼, ਰੂਪ, ਰਸ, ਗੰਧ; ਪੰਜੇ ਠੱਗ - ਰਾਜ, ਮਾਲ, ਰੂਪ, ਜਾਤ, ਜੋਬਨ ਸਭ ਦਾ ਨਾਸ਼ ਹੋ ਜਾਂਦਾ ਹੈ। ਇਹ ਜੋ ਨੇਮ ਹੈ ਇਸ ਵਿਚ ਗੁਰੂ ਸ਼ਬਦ ਦਾ ਪਾਠ ਕੀਤਾ ਜਾਂਦਾ ਹੈ ਜਾਂ ਸਾਧਾਰਣ ਤੌਰ ਤੇ ਨਿਤਨੇਮ ਕਰਦੇ ਹਾਂ, ਪਾਠ ਕਰਦੇ ਹਾਂ, ਇਹ ਰੂਹਾਨੀ ਤਰੱਕੀ ਕਰਨ ਲਈ ਜ਼ਰੂਰੀ ਹੈ।

ਅਨੇਕਾਂ ਪੁਸਤਕਾਂ, ਅਨੇਕਾਂ ਪ੍ਰਚਾਰ ਸੰਸਾਰ ਵਿਚ ਪ੍ਰਚਲਤ ਹਨ - ਕੋਈ ਵਰਤ ਰਖਦਾ ਹੈ, ਕੋਈ ਮੂਰਤੀਆਂ ਦੀ ਪੂਜਾ ਕਰਦਾ ਹੈ, ਕੋਈ ਕਰਮਕਾਂਡ ਵਿਚ ਫਸਿਆ ਹੋਇਆ ਹੈ। ਉਨ੍ਹਾਂ ਦੇ ਆਪਣੇ ਆਪਣੇ ਵਿਚਾਰ ਹਨ, ਆਪਣੇ ਆਪਣੇ ਮਤ ਹਨ ਪਰ ਗੁਰਮਤਿ ਵਿਚ ਜੋ ਗੁਰੂ ਸਿਧਾਂਤ ਨਿਰੂਪਣ ਕੀਤਾ ਗਿਆ ਹੈ ਅਸੀਂ ਉਸ ਤੋਂ ਤਨਕ ਮਾਤਰ ਏਧਰ ਉਧਰ ਆਪਣੇ ਮਨ ਨੂੰ ਨਹੀਂ ਕਰ ਸਕਦੇ। ਅਸੀਂ ਸਿਧਾਂਤ ਨੂੰ ਹਿਰਦੇ ਵਿਚ ਪੂਰੀ ਤਰ੍ਹਾਂ ਧਾਰਨ ਕਰਨਾ ਹੈ। ਦੂਸਰਿਆਂ ਦੇ ਬਚਨ ਇਸ ਸਿਧਾਂਤ ਨਾਲੋਂ ਵਿਪਰੀਤ ਹੋਣ, ਉਨ੍ਹਾਂ ਤੋਂ ਦੂਰ ਰਹਿ ਕੇ ਦਿੜ੍ਹੇ ਹੋ ਕੇ ਅਸੀਂ ਆਪਣੇ ਗੁਰ ਸਿਧਾਂਤ ਦੀ ਪਾਲਣਾ ਕਰਨੀ ਹੈ। ਗੁਰ ਸਿਧਾਂਤ ਤੋਂ ਉਲਟ ਬਚਨ ਅਸੀਂ ਕੰਨ ਨਾਲ ਵੀ ਨਹੀਂ ਸੁਣਨੇ।

7. ਸੱਤਵਾਂ ਨੇਮ ‘ਦੰਭ’ ਹੋਇਆ ਕਰਦਾ ਹੈ। ਦਿਖਾਵੇ ਵਾਸਤੇ ਕੋਈ ਬਸਤਰ ਵਗੈਰਾ ਪਹਿਨ ਕੇ, ਲੋਕਾਂ ਨੂੰ ਭੇਖ ਰਾਹੀਂ ਖਿੱਚਣਾ ਇਹ ਵਰਜਿਤ ਹੈ। ਇਸ ਬਾਰੇ ਫੁਰਮਾਨ ਹੈ -

**ਭੇਖ ਦਿਖਾਇਓ ਜਗਤ ਕੋ ਲੋਗਨ ਕੋ ਵਸ ਕੀਨ।**

**ਅੰਤ ਕਾਲ ਕਾਤੀ ਕਟਿਓ ਬਸ ਨਰਕ ਮੋ ਲੀਨ।**

**ਲੋਕਾ ਵੇ ਹਉ ਸੂਹਵੀ ਸੂਹਾ ਵੇਸੁ ਕਰੀ॥**

**ਵੇਸੀ ਸਹੁ ਨ ਪਾਈਐ ਕਰਿ ਕਰਿ ਵੇਸ ਰਹੀ॥**

**ਨਾਨਕ ਤਿਨੀ ਸਹੁ ਪਾਇਆ ਜਿਨੀ ਗੁਰ ਕੀ ਸਿਖ ਸੁਣੀ॥**

**ਜੋ ਤਿਸੁ ਭਾਵੈ ਸੌ ਥੀਐ ਇਨ ਬਿਧ ਕੰਤ ਮਿਲੀ॥**

ਪੰਨਾ - 785

ਗੁਰੂ ਮਹਾਰਾਜ ਜੀ ਨੇ ਤਾਂ ਸਾਫ ਤੌਰ ਤੇ ਫੁਰਮਾਨ ਹੀ ਕਰ ਦਿਤਾ ਕਿ ਤੇਰਾ ਚੌਲਾ ਕਾਮ, ਕ੍ਰੋਧ, ਲੋਭ, ਮੌਹ, ਹੰਕਾਰ, ਈਰਥਾ, ਬਖੀਲੀ, ਨਿੰਦਿਆ, ਚੁਗਲੀ ਆਦਿ ਕੁਕਰਮਾਂ ਨਾਲ ਲਿਬੜਿਆ ਹੋਇਆ ਹੈ। ਭੇਖ ਕਰਕੇ ਤੂੰ ਕੁਝ ਵੀ ਪ੍ਰਾਪਤ ਨਹੀਂ ਕਰ ਸਕਦਾ, ਦੋਸ ਦਾ ਭਾਗੀ ਹੋਵੇਗਾ। ਮਹਾਰਾਜ ਕਹਿੰਦੇ ਹਨ ਕਿ ਪਹਿਲਾਂ ਸਰੀਰ ਰੂਪੀ ਚੌਲੇ ਨੂੰ ਪਵਿੱਤਰ ਕਰ, ਫੇਰ ਇਸ ਚੌਲੇ ਦਾ ਸਿੰਗਾਰ ਭੇਖ ਧਾਰ ਕੇ ਨਾ ਕਰੋ। ਨੈਣਾਂ ਵਿਚ ਭੈ ਦੀਆਂ ਸਲਾਈਆਂ ਅਤੇ ਅਦਬ ਦਾ ਸੁਰਮਾ ਪਾ ਅਤੇ ਫੇਰ ਦੇਖ ਸਾਰੇ ਪਾਸੇ ਵਾਹਿਗੁਰੂ ਜੀ ਹੀ ਨਜ਼ਰੀ ਆਉਂਦੇ ਹਨ। ਤੇਰੇ ਅੰਦਰ ਜੋ ਮੈਂ ਭਾਵੈ ਬਣਿਆ ਹੋਇਆ ਹੈ, ਆਪਾ ਭਾਵ ਬਣਿਆ ਹੋਇਆ ਹੈ, ਉਸ ਨੂੰ ਗਵਾਉਣ ਲਈ ਗੁਰੂ ਸਾਹਿਬ

ਦਾ ਆਸਰਾ ਲੈ। ਸੋ ਦੰਭ ਕੋਈ ਕੰਮ ਨਹੀਂ ਸਾਰਦਾ ਅਤੇ ਆਦਮੀ ਭੇਖ ਦੀ ਆੜ ਲੈ ਕੇ ਖੁਸ਼ਕ ਹੋਇਆ ਆਪਣਾ ਜੀਵਨ ਸੰਸਾਰ ਤੋਂ ਗਵਾ ਕੇ ਚਲਿਆ ਜਾਂਦਾ ਹੈ। ਇਸ ਦੇ ਬਾਰੇ ਕਿਹਾ ਹੈ -

**ਬਿਨਾ ਦੰਭ ਗੁਰੂ ਸ਼ਬਦ ਕਮਾਵਨਾ।  
ਕਰਹਿ ਸਦਾ ਹੈ ਤਨ ਮਨ ਪਾਵਨ।**

**ਸ੍ਰੀ ਗੁਰ ਨਾਨਕ ਪ੍ਰਕਾਸ਼, ਪੰਨਾ - 532**

ਸੋ ਦੰਭ ਗਹਿਤ ਹੋ ਕੇ ਇਸ ਮਾਰਗ ਤੇ ਚੱਲ ਕੇ ਛੇਤੀਂ ਸਫਲਤਾ ਮਿਲਦੀ ਹੈ।

ਜਿਹੜੇ ਪ੍ਰੇਮੀ ਦੰਭ ਕਰਦੇ ਹਨ, ਆਪਣੀ ਆਸਾ ਪੂਰਤੀ ਵਾਸਤੇ ਖੜਯੰਤਰ ਰਚਦੇ ਹਨ, ਲੋਕ ਪ੍ਰਿਯਤਾ ਵਾਸਤੇ ਵੱਡੇ ਵੱਡੇ ਸਾਧਨ ਕਰਦੇ ਹਨ, ਹੋਰ ਸਾਧਨ ਕਰਦੇ ਹਨ ਉਹ ਦੰਭ ਹੋਣ ਕਰਕੇ ਪ੍ਰਮੇਸ਼ਰ ਦੇ ਦਰ ਤੇ ਪ੍ਰਵਾਨ ਨਹੀਂ ਹੁੰਦੇ।

ਬਿਨਾਂ ਦੰਭ ਤੋਂ ਜਦੋਂ ਸ਼ਬਦ ਦੀ ਕਮਾਈ ਕੀਤੀ ਜਾਂਦੀ ਹੈ ਤਾਂ ਅੰਤਸ਼ਕਰਣ ਵਿਚ ਜਨਮਾਂ ਜਨਮਾਂਤਰਾਂ ਦੀ ਲੱਗੀ ਹੋਈ ਮੈਲ ਦੂਰ ਹੋ ਜਾਂਦੀ ਹੈ।

8. ਅੱਠਵਾਂ ਅੰਗ ਹੈ - ‘ਬਿਰਤੀ ਸ਼ਾਂਤਮਈ ਰੱਖਣੀ’ ਜਿਸ ਵਿਚ ਇਹ ਧਾਰਨਾ ਗੁਰ ਸਿਧਾਂਤ ਮੁਤਾਬਿਕ ਰੱਖਣੀ -

**ਕਬੀਰ ਸਭ ਤੇ ਹਮ ਬੁਰੇ ਹਮ ਤਜਿ ਭਲੋ ਸਭੁ ਕੋਇ॥  
ਜਿਨਿ ਐਸਾ ਕਰਿ ਬੁਝਿਆ ਮੀਤੁ ਹਮਾਰਾ ਸੋਇ॥**  
**ਪੰਨਾ - 1364**

**ਹਮ ਨਹੀਂ ਚੰਗੇ ਬੁਰਾ ਨਹੀਂ ਕੋਇ॥  
ਪ੍ਰਣਵਤਿ ਨਾਨਕੁ ਤਾਰੇ ਸੋਇ॥**  
**ਪੰਨਾ - 728**

ਅਭਿਮਾਨ ਨੂੰ ਕੋਈ ਥਾਂ ਨਹੀਂ। ਕੋਈ ਦੁਖ-ਸੁਖ, ਘਾਟਾ-ਵਾਧਾ ਹੋ ਜਾਵੇ ਤਾਂ ਵੀ ਬਿਰਤੀ ਨੂੰ ਸ਼ਾਂਤ ਰੱਖਣਾ। ਮੂੰਹ ਵਿਚੋਂ ਮਿੱਠੇ ਵਾਕ ਬੋਲਣੇ ਸਹਾਈ ਹੋਇਆ ਕਰਦੇ ਹਨ।

9. ਅਗਲਾ ਨੇਮ ‘ਅਬੋਲ’ ਹੋਇਆ ਕਰਦਾ ਹੈ। ਆਪਣੇ ਨਿਤ ਦੇ ਸਮੇਂ ਅਨੁਸਾਰ ਜਦੋਂ ਤੁਸੀਂ ਭਜਨ ਬੰਦਰੀ ਕਰਨ ਲੱਗੋਂ ਅਤੇ ਬਾਣੀ ਦਾ ਪਾਠ ਕਰਨ ਲੱਗੋਂ ਉਸ ਵੇਲੇ ਵਾਤਾਵਰਣ ਦੇ ਅਨੁਕੂਲ ਦੇਖ ਕੇ ਇਹ ਧਾਰਨ ਕਰੋ ਕਿ ਬਾਣੀ ਦਾ ਸਿਧਾਂਤ ਸਮਝਦਾ ਹੋਇਆ ਮੈਂ ਮੌਨ ਰਹਾਂ, ਵਿਚੇ ਸੰਸਾਰੀ ਗੱਲਾਂ ਜਾਂ ਹੋਰ ਗੱਲਾਂ ਨਾ ਕਰਾਂ। ਇਸ ਵਲ ਬਹੁਤ ਧਿਆਨ ਦੇਣ ਦੀ ਲੋੜ ਹੈ ਕਿਉਂਕਿ ਦੇਖਿਆ ਗਿਆ ਹੈ ਕਿ ਇਕ ਵਾਰੀ ਮੈਂ ਕਿਸੇ ਪ੍ਰੇਮੀ ਦੇ ਘਰ ਗਿਆ, ਉਹ ਸੁਖਮਨੀ ਸਾਹਿਬ ਦਾ ਪਾਠ ਕਰ ਰਿਹਾ ਸੀ। ਬਹੁਤ ਦੇਰ ਮੈਂ ਬੈਠਾ ਰਿਹਾ, ਮੈਂ ਸੋਚ ਰਿਹਾ ਸੀ ਕਿ ਮੈਂ ਗਲਤ ਸਮੇਂ ਆ ਗਿਆ - ਉਸ ਦੀ ਬਾਣੀ ਨਾਲ ਲਗੀ ਹੋਈ ਬਿਰਤੀ ਨੂੰ ਭੰਗ ਕਰਨ ਲਈ।

ਪਰ ਥੋੜ੍ਹੀ ਦੇਰ ਬਾਅਦ ਕੀ ਦੇਖਿਆ ਕਿ ਉਸ ਦੇ ਲੜਕੇ ਨੇ ਉਸ ਨੂੰ ਕਿਤੇ ਬਾਹਰ ਜਾਣ ਲਈ ਕਿਹਾ, ਤਾਂ ਉਸ ਨੇ ਪਹਿਲਾਂ ਤਾਂ ਬਹੁਤ ਗੰਦੀ ਗਾਲ ਕੱਢੀ ਅਤੇ ਫੇਰ ਚਾਹ ਪੀ

ਕੇ ਜੋ ਗਿਲਾਸ ਰੱਖਿਆ ਹੋਇਆ ਸੀ ਉਹ ਉਸ ਦੇ ਵਗਾਹ ਕੇ ਮਾਰਿਆ। ਸੋ ਐਸਾ ਜੋ ਪਾਠ ਹੈ ਇਹ ਫਲੀਭੂਤ ਨਹੀਂ ਹੋਇਆ ਕਰਦਾ। ਇਸ ਕਰਕੇ ਜਦੋਂ ਵੀ ਤੁਸੀਂ ਗੁਰਮਤਿ ਸਿਧਾਂਤ ਦੀ ਵਿਚਾਰ ਕਰੋ ਤਾਂ ਇਹ ਵਰਤ ਨਿਭਾਉਣਾ ਚਾਹੀਦਾ ਹੈ ਕਿ ਪਾਠ ਕਰਨ ਵੇਲੇ ਮੈਂ ਵਿਚਾਲੇ ਗੱਲਾਂ ਬਾਤਾਂ ਨਹੀਂ ਕਰਨੀਆਂ।

**ਨਵੈਂ ਨੇਮ ਪਾਠ ਜੋ ਕਰਨਾ।**

**ਤਿਹ ਮਹਿੰ ਅਪਰ ਨ ਬਚਨ ਉਚਰਨਾ।**

**ਸ੍ਰੀ ਗੁਰ ਨਾਨਕ ਪ੍ਰਕਾਸ਼, ਪੰਨਾ - 533**

10. ਦਸਵਾਂ ਨੇਮ ਹੈ ‘ਹੋਮ’ - ਇਕ ਤਾਂ ਹੋਮ ਉਹ ਹੋਇਆ ਕਰਦਾ ਹੈ ਜਿਸ ਵਿਚ ਅਸੀਂ ਅੱਗ ਵਗੈਰਾ ਵਿਚ, ਘਿਓ, ਸੁਗੰਧੀਆਂ ਪਾ ਕੇ ਜਲਾਂਦੇ ਹਾਂ, ਇਹ ਰੂਹਾਨੀਅਤ ਵਿਚ ਕੋਈ ਕੰਮ ਨਹੀਂ ਕਰਦੀਆਂ।

ਅਸੀਂ ਘਰ ਵਿਚ ਪ੍ਰਸ਼ਾਦ ਬਣਾਉਂਦੇ ਹਾਂ, ਗੁਰੂ ਘਰ ਵਿਚ ਇਹ ਮਰਿਆਦਾ ਕਿ ਜਦੋਂ ਪ੍ਰਸ਼ਾਦਾ ਤਿਆਰ ਕੀਤਾ ਜਾਂਦਾ ਹੈ ਤਾਂ ਗੁਰੂ ਮਹਾਰਾਜ ਅੱਗੇ ਅਰਦਾਸ ਕੀਤੀ ਜਾਂਦੀ ਹੈ ਕਿ ਭੋਗ ਲਾਓ। ਇਸ ਨਾਲ ਸਾਰੀਆਂ ਗੁਪਤ ਸ਼ਕਤੀਆਂ ਅਤੇ ਆਪਣੇ ਇਸ਼ਟ ਦੇਵ ਦੀ ਪ੍ਰਸੰਨਤਾ ਪ੍ਰਾਪਤ ਕੀਤੀ ਜਾਂਦੀ ਹੈ।

ਦੂਸਰਾ ਬ੍ਰਹਮ ਹੋਮ ਹੋਇਆ ਕਰਦਾ ਹੈ। ਇਹ ਇਸ ਤਰ੍ਹਾਂ ਕੀਤਾ ਜਾਂਦਾ ਹੈ ਬੰਦਰੀ ਕਰਨ ਵਾਲੇ ਦੀ ਭੁੱਖ ਦੀ ਨਵਿਰਤੀ ਵਾਸਤੇ ਜੋ ਕਝ ਭੇਟਾ ਕੀਤਾ ਜਾਂਦਾ ਹੈ ਉਹ ਵਾਹਿਗੁਰੂ ਆਖ ਕੇ ਜਦੋਂ ਪਹਿਲੀ ਗ੍ਰਾਹੀ ਆਪਣੇ ਮੁਖ ਵਿਚ ਪਾਉਂਦਾ ਹੈ, ਉਸ ਵੇਲੇ ਬ੍ਰਹਮ ਹੋਮ ਸੁਹਾਵਣਾ ਹੋ ਜਾਂਦਾ ਹੈ। ਵਾਹਿਗੁਰੂ ਜੀ ਸੰਤ ਦੀ ਰਸਨਾ ਤੇ ਨਿਵਾਸ ਰਖਦੇ ਹਨ। ਇਹ ਰਸਨਾ ਤੇ ਨਿਵਾਸ ਕਰਦਾ ਹੈ। ਸਾਰੇ ਦੇਵਤੇ ਬ੍ਰਹਮ ਸਮੇਤ ‘ਹਰਿਨਾਮ’ ਦਾ ਉਚਾਰਣ ਸੁਣ ਕੇ ਪ੍ਰਸੰਨ ਹੁੰਦੇ ਹਨ। ਨਾਮ ਜਪਣ ਵਾਲੇ ਛੁਧਾਤੁਰ ਦੇ ਮੂੰਹ ਵਿਚ ਅੰਨ ਪਾਉਣਾ ਇਹ ਬ੍ਰਹਮ ਹੋਮ ਹੈ। ਜਿਸ ਜਿਸ ਵਿਚ ਅੰਨ ਦੀ ਅਹੂਤੀ ਪੈਂਦੀ ਹੈ ਤੇ ਜੀਭ ਨਾਮ ਉਚਾਰਨ ਵਾਲੀ ਹੋਣ ਕਰਕੇ ਉਹ ਅਹੂਤੀ ਬ੍ਰਹਮ ਨੂੰ ਪਹੁੰਚਦੀ ਹੈ, ਬ੍ਰਹਮ ਦੇ ਪ੍ਰਸੰਨ ਹੋਣ ਨਾਲ ਸਾਰਾ ਬ੍ਰਹਮੰਡ ਪ੍ਰਸੰਨ ਹੁੰਦਾ ਹੈ।

ਤੀਸਰਾ ਹੋਮ ਜੋ ਸਭ ਤੋਂ ਸੇਸ਼ਟ ਹੈ, ਉਹ ਇਹ ਹੈ ਕਿ ਇੰਦ੍ਰੀਆਂ ਦੇ ਜੋ ਵਿਸ਼ੇ ਹਨ ਉਨ੍ਹਾਂ ਨੂੰ ਸਵੈ ਚਿੰਤਨ, ਆਤਮ ਚਿੰਤਨ ਨਾਲ ਦਗਧ ਕਰੇ, ਇਹ ਸਭ ਤੋਂ ਸੇਸ਼ਟ ਹੋਮ ਹੈ। ਕਾਮ, ਕ੍ਰੋਧ, ਲੋਭ, ਮੋਹ ਅਹੰਕਾਰ, ਈਰਖਾ, ਨਿੰਦਿਆ, ਚੁਗਲੀ, ਬਖੀਲੀ ਇਨ੍ਹਾਂ ਨੂੰ ਵਾਹਿਗੁਰੂ ਨਾਮ ਉਚਾਰ ਕੇ ਦਗਧ ਕਰੇ। ਇਹ ਹੋਮ ਸਭ ਤੋਂ ਸੇਸ਼ਟ ਹੋਮ ਹੈ ਇਸ ਕਰਕੇ ਭੁੱਖੇ ਨੂੰ ਪ੍ਰਸ਼ਾਦਾ ਛਕਾਉਣਾ, ਬੰਦਰੀ ਕਰਨ ਵਾਲੇ ਮਹਾਂਪੁਰਸ਼ਾਂ ਨੂੰ ਪ੍ਰਸ਼ਾਦਾ ਛਕਾਉਣਾ ਅਤੇ ਖੁਦ ਭੋਗ ਲਵਾਉਣਾ ਇਸ ਦਾ ਵਿਧਾਨ ਹੈ।

ਇਸ ਉਪਰ ਇਕ ਕਥਾ ਆਉਂਦੀ ਹੈ ਕਿ ਦੁਆਪਰ ਯੁੱਗ ਦੇ ਅੰਤ ਵਿਚ ਜਦੋਂ ਮਹਾਂਭਾਰਤ ਦਾ ਯੁਧ ਹੋ ਚੁਕਿਆ, ਉਸ ਵੇਲੇ ਪਾਂਡਵਾਂ ਨੇ ਕ੍ਰਿਸ਼ਨ ਮਹਾਰਾਜ ਜੀ ਪਾਸ ਸ਼ਿਕਾਇਤ

ਕੀਤੀ ਕਿ ਭਾਵੇਂ ਯੁੱਧ ਵਿਚ ਸਾਡੀ ਜਿੱਤ ਹੋਈ ਪਰ ਜੋ ਸਬੰਧੀ ਵਿਛੜ ਗਏ, ਉਹ ਮਨ ਵਿਚੋਂ ਨਹੀਂ ਨਿਕਲਦੇ, ਕ੍ਰਿਪਾ ਕਰੋ ਕੋਈ ਸਾਧਨ ਦੱਸੋ ਜਿਸ ਨਾਲ ਮਨ ਵਿਚ ਸ਼ਾਂਤੀ ਹੋ ਜਾਵੇ।

ਕ੍ਰਿਸ਼ਨ ਮਹਾਰਾਜ ਜੀ ਨੇ ਸਾਧਨ ਦੱਸਿਆ ਕਿ ਤੁਸੀਂ ਰਾਜਸੀ ਯੱਗ ਕਰੋ। ਸਾਰਿਆਂ ਰਾਜਿਆਂ ਨੇ ਵੱਖਰੀਆਂ-ਵੱਖਰੀਆਂ ਸੇਵਾਵਾਂ ਮੰਗੀਆਂ, ਵਿਧੀ ਅਨੁਸਾਰ ਯੱਗ ਸ਼ੁਰੂ ਹੋ ਗਿਆ। ਇਹ ਦੇਖਣ ਵਾਸਤੇ ਕਿ ਇਹ ਯੱਗ ਨਿਰਵਿਘਨ ਸਮਾਪਤ ਹੋਇਆ ਹੈ ਕਿ ਨਹੀਂ, ਇਸ ਵਾਸਤੇ ਵੱਡਾ ਸੰਖ ਉਚੇ ਬਾਂਸ ਨਾਲ ਬੰਨ੍ਹ ਦਿਤਾ ਗਿਆ ਅਤੇ ਧਾਰਨਾ ਇਹ ਕੀਤੀ ਕਿ ਜੇ ਇਹ ਸੰਖ ਵੱਜਿਆ ਤਾਂ ਸਮਝੋ ਕਿ ਯੱਗ ਸੰਪੂਰਨ ਹੋ ਗਿਆ।

ਸਾਰੇ ਭਾਰਤ ਵਰਸ ਦੇ ਗਿਸ਼ੀ, ਮੁਨੀ ਸਸ਼ੋਭਤ ਹੋਏ। ਕ੍ਰਿਸ਼ਨ ਮਹਾਰਾਜ ਜੀ ਨੇ ਚਰਨ ਧੋਣ, ਅਤਿਬੀਆਂ ਦੀਆਂ ਜੂਠੀਆਂ ਪਤਲਾਂ ਸਾਫ ਕਰਕੇ ਢੂਰ ਸੁੱਟਣ ਦੀ ਸੇਵਾ ਕੀਤੀ। ਯੱਗ ਦੀ ਸਮਾਪਤੀ ਤੋਂ ਪਿਛੋਂ ਸੰਖ ਦੀ ਆਵਾਜ਼ ਨਹੀਂ ਆਈ। ਉਸ ਵੇਲੇ ਪੰਜੇ ਭਰਾ ਦਰੋਪਤੀ ਸਮੇਤ ਕ੍ਰਿਸ਼ਨ ਮਹਾਰਾਜ ਜੀ ਦੇ ਕੋਲ ਆ ਕੇ ਬੈਠ ਗਏ ਕਿ ਸੰਖ ਤਾਂ ਵੱਜਿਆ ਨਹੀਂ। ਆਪ ਮੁਸਕਰਾਏ ਅਤੇ ਕਿਹਾ ਕਿ ਤੁਹਾਡੇ ਦਿਲ ਅੰਦਰ ਰਾਗ ਦੈਸ਼ ਹੈ। ਰਾਗ ਦੈਸ਼ ਹੋਣ ਕਰਕੇ ਤੁਸੀਂ ਕਿਸੇ ਮਹਾਂਪੁਰਸ਼ ਨੂੰ ਨਿਮੰਤਰਣ ਨਹੀਂ ਦਿਤਾ ਅਤੇ ਉਸ ਨੂੰ ਕਿਸੇ ਕਾਰਨ ਵਸ ਛੱਡ ਦਿਤਾ ਹੈ। ਕ੍ਰਿਸ਼ਨ ਮਹਾਰਾਜ ਨੇ ਦੱਸਿਆ ਕਿ ਦਿੱਲੀ ਦੇ ਦੱਖਣ ਵਿਚ ਬ੍ਰਹਮਗਿਆਨੀ ਮਹਾਂਪੁਰਸ਼ ਨਿਵਾਸ ਰਖਦਾ ਹੈ। ਉਸ ਦੀ ਜਾਤੀ ਚੰਡਾਲ ਹੈ, ਉਸ ਦਾ ਨਾਮ ਬਾਲਮੀਕੀ ਹੈ, ਉਹ ਤੁਹਾਡੇ ਯੱਗ ਵਿਚ ਸ਼ਾਮਲ ਨਹੀਂ ਹੋਇਆ; ਜਾਓ ਉਸ ਨੂੰ ਲੈ ਕੇ ਆਓ। ਜਦੋਂ ਉਹ ਪ੍ਰਸ਼ਾਦਾ ਛਕ ਲਵੇਗਾ, ਉਸ ਵੇਲੇ ਤੁਹਾਡਾ ਯੱਗ ਸੰਪੂਰਨ ਹੋ ਜਾਵੇਗਾ।

ਜਦੋਂ ਪੰਜੇ ਪਾਂਡਵ ਬਾਲਮੀਕੀ ਨੂੰ ਲੈਣ ਗਏ ਤਾਂ ਉਨ੍ਹਾਂ ਨੇ ਕਿਹਾ ਕਿ ਮੈਂ ਛੋਟੀ ਜਾਤੀ ਦਾ ਹਾਂ, ਤੁਹਾਡੇ ਯੱਗ ਦੇ ਵਿਚ ਆਉਣ ਲਈ ਤੁਹਾਨੂੰ ਇਕ ਯੱਗ ਦਾ ਫਲ ਮੈਨੂੰ ਦੇਣਾ ਪਵੇਗਾ ਤਾਂ ਮੈਂ ਤੁਹਾਡੇ ਯੱਗ ਵਿਚ ਆਵਾਂਗਾ। ਉਹ ਸਾਰੇ ਫੇਰ ਕ੍ਰਿਸ਼ਨ ਮਹਾਰਾਜ ਕੋਲ ਆ ਗਏ। ਕ੍ਰਿਸ਼ਨ ਮਹਾਰਾਜ ਨੇ ਦਰੋਪਤੀ ਨੂੰ ਕਿਹਾ ਕਿ ਜੇ ਕਿਸੇ ਮਹਾਂਪੁਰਸ਼ ਕੋਲ ਪੂਰਨ ਸ਼ਰਧਾ ਲੈ ਕੇ ਜਾਈਏ, ਉਸ ਨੂੰ ਪ੍ਰਮੇਸ਼ਵਰ ਰੂਪ ਮੰਨ ਕੇ ਜਾਈਏ ਤਾਂ ਹਰ ਕਦਮ ਦਾ ਫਲ ਇਕ ਅਸੂਮੇਧ ਯੱਗ ਦੇ ਫਲ ਦੇ ਬਰਾਬਰ ਹੁੰਦਾ ਹੈ। ਤੂੰ ਜਿੰਨੇ ਕਦਮ ਚਲ ਕੇ ਜਾਏਂਗੀ ਉਸ ਵਿਚੋਂ ਇਕ ਯੱਗ ਦਾ ਫਲ ਦੇ ਆਈਂ। ਦਰੋਪਤੀ ਨੇ ਇਸੇ ਤਰ੍ਹਾਂ ਕੀਤਾ। ਪੂਰੀ ਸ਼ਰਧਾ ਨਾਲ ਮਹਾਂਪੁਰਸ਼ਾਂ ਪਾਸ ਪਹੁੰਚੀ ਅਤੇ ਯੱਗ ਵਿਚ ਆਉਣ ਲਈ ਬੇਨਤੀ ਕੀਤੀ। ਜਦੋਂ ਉਨ੍ਹਾਂ ਨੇ ਓਹੀ ਸਵਾਲ ਕੀਤਾ ਤਾਂ ਇਸ ਨੇ ਕਿਹਾ ਕਿ ਮੈਂ ਇਕ ਯੱਗ ਦਾ ਫਲ ਤੁਹਾਨੂੰ ਦਿੰਦੀ ਹਾਂ, ਸਾਸ਼ਤਰ ਦੇ ਵਿਧਾਨ ਅਨੁਸਾਰ ਮੈਂ ਆਪ ਦੇ ਪਾਸ ਪੂਰਨ ਸ਼ਰਧਾ ਤੇ ਆਪ ਨੂੰ ਪ੍ਰਮੇਸ਼ਰ ਰੂਪ ਨਿਸ਼ਚੇ ਕਰਕੇ ਆਈ ਹਾਂ। ਇਸ ਕਰਕੇ ਜਿੰਨੇ ਕਦਮ ਮੈਂ ਆਪ ਪਾਸ ਆਈ ਹਾਂ ਉਸ ਵਿਚੋਂ ਇਕ ਯੱਗ ਦਾ ਫਲ ਕੱਟ ਕੇ ਕੇ ਬਾਕੀ ਯੱਗਾਂ ਦਾ ਫਲ ਮੇਰੀ ਝੋਲੀ ਵਿਚ ਪਾ ਦਿਓ।

ਸੋ ਬਾਲਮੀਕੀ ਜੀ ਯੱਗ ਵਿਚ ਆ ਗਏ। ਪ੍ਰਸ਼ਾਦਾ ਵਰਤਾ ਦਿਤਾ। ਜਦੋਂ ਬਾਲਮੀਕੀ ਜੀ ਨੇ ਸਾਰੇ ਭੋਜਨ ਇਕੱਠੇ ਕਰ ਲਏ, ਦਰੋਪਤੀ ਹੈਰਾਨ ਹੋ ਗਈ ਅਤੇ ਮਨ ਵਿਚ ਤਰਕ ਆ ਗਈ ਕਿ ਛੋਟੀ ਜਾਤੀ ਦਾ ਹੈ ਨਾ, ਇਸ ਕਰਕੇ ਇਸ ਨੇ ਸਾਰੇ ਸਲੁਣੇ, ਚਟਪਟੇ ਪਦਾਰਥ ਇਕੱਠੇ ਕਰ ਲਏ। ਸੰਖ ਫੇਰ ਨਾ ਵੱਜਿਆ।

ਕ੍ਰਿਸ਼ਨ ਮਹਾਰਾਜ ਜੀ ਦੇ ਚਰਨਾਂ ਵਿਚ ਬੇਨਤੀ ਕੀਤੀ ਕਿ ਮਹਾਰਾਜ। ਬਾਲਮੀਕੀ ਜੀ ਨੇ ਭੀ ਪ੍ਰਸ਼ਾਦਾ ਛਕ ਲਿਆ, ਪਰ ਸੰਖ ਜੋਰ ਨਾਲ ਨਹੀਂ ਵੱਜਿਆ ਤਾਂ ਕ੍ਰਿਸ਼ਨ ਜੀ ਨੇ ਕਿਹਾ ਕਿ ਕਿਸੇ ਪ੍ਰੇਮੀ ਨੇ ਬਾਲਮੀਕੀ ਜੀ ਦੇ ਖਾਣ ਵਿਧੀ ਉਪਰ ਤਰਕ ਕੀਤੀ ਹੈ। ਦਰੋਪਤੀ ਨੇ ਕਿਹਾ ਕਿ ਮੇਰੇ ਤੋਂ ਗਲਤੀ ਹੋ ਗਈ। ਜਦੋਂ ਤਰਕ ਰਹਿਤ ਹੋ ਕੇ ਫੇਰ ਬਾਲਮੀਕੀ ਜੀ ਦੀ ਸੇਵਾ ਕੀਤੀ ਤਾਂ ਉਸ ਵੇਲੇ ਸੰਖ ਬਹੁਤ ਜੋਰ ਨਾਲ ਵੱਜਿਆ ਅਤੇ ਢੂਰ-ਢੂਰ ਤਕ ਵਜਦਾ ਸੁਣਿਆ।

ਦਰੋਪਤੀ ਦੇ ਮਨ ਵਿਚ ਸ਼ੀਂਕਾ ਸੀ ਕਿ ਸੰਖ ਪਹਿਲਾਂ ਕਿਉਂ ਨਾ ਵੱਜਿਆ ਅਤੇ ਇਨ੍ਹਾਂ ਨੇ ਸਾਰੇ ਖਾਣੇ ਇਕੱਠੇ ਕਿਉਂ ਕੀਤੇ? ਕ੍ਰਿਸ਼ਨ ਮਹਾਰਾਜ ਜੀ ਨੇ ਕਿਹਾ ਕਿ ਦਰੋਪਤੀ! ਭਲਾ ਤਾਂ ਹੀ ਹੈ ਜੇ ਇਸ ਪ੍ਰਸ਼ਨ ਦਾ ਜਵਾਬ ਤੂੰ ਉਨ੍ਹਾਂ ਤੋਂ ਹੀ ਪੁੱਛੋ।

ਬਾਲਮੀਕੀ ਜੀ ਨੇ ਦੱਸਿਆ ਕਿ ਬੇਟਾ! ਤੁਹਾਨੀ ਮਾਰਗ ਵਿਚ ਹੋਮ ਦਾ ਵਿਧਾਨ ਹੈ ਜਿਸ ਦੀ ਪਾਲਨਾ ਸਭ ਨੂੰ ਕਰਨੀ ਪੈਂਦੀ ਹੈ। ਇਸ ਤਰ੍ਹਾਂ ਆਹਾਰ ਦੀ ਮਰਿਆਦਾ ਵੱਖੋਂ ਵਖਰੀ ਰੱਖੀ ਹੋਈ ਹੈ। ਜਿਸ ਨੇ ਬ੍ਰਹਮਚਰੀਆ ਧਾਰਨ ਕੀਤਾ ਹੋਇਆ ਹੈ, ਉਹ 32 ਗ੍ਰਾਹੀਆਂ ਖਾਂਦਾ ਹੈ, ਜੋ ਕਾਰੋਬਾਰੀ ਹੈ ਉਹ 24 ਗ੍ਰਾਹੀਆਂ, ਜੋ ਸੰਸਾਰ ਛੱਡ ਕੇ ਜੰਗਲਾਂ ਵਿਚ ਤਪ ਕਰਦੇ ਹਨ ਉਨ੍ਹਾਂ ਨੂੰ 16 ਗ੍ਰਾਹੀਆਂ, ਜੋ ਬੀਤਰਾਗ ਅਵਸਥਾ ਵਿਚ ਵਿਚਰ ਰਹੇ ਹਨ ਉਨ੍ਹਾਂ ਵਾਸਤੇ ਅੱਠ ਗਰਾਹੀਆਂ ਦਾ ਵਿਧਾਨ ਹੈ। ਸੋ ਅੱਠ ਗਰਾਹੀਆਂ ਵਾਸਤੇ ਮੈਂ ਬ੍ਰਹਮ ਹੋਮ ਦੀ ਪਾਲਣਾ ਕਰਨ ਲਈ ਭੋਗ ਲਵਾਉਣਾ ਸੀ। ਉਸ ਵਿਚੋਂ ਕੀ ਪਤਾ ਕਿਹੜਾ ਰਸ ਪ੍ਰਭੂ ਨੂੰ ਭਾਵੇਂ। ਇਸ ਕਰਕੇ ਮੈਂ ਛੱਤੀ ਪ੍ਰਕਾਰ ਦੇ ਭੋਜਨ ਇਕੱਠੇ ਕਰਕੇ ਆਪਣੀ ਰਸਨਾ ਤੇ ਭੋਗ ਲਵਾਇਆ। ਸੋ ਸਰਬਤ੍ਰ ਰਮੇ ਹੋਏ ਬ੍ਰਹਮ ਦਾ ਧਿਆਨ ਧਰ ਕੇ ਮੈਂ ਜਦੋਂ ਗਰਾਹੀ ਮੁੱਖ ਵਿਚ ਪਾਈ, ਉਸ ਵੇਲੇ ਯੱਗ ਸੰਪੂਰਨ ਹੋ ਗਿਆ ਕਿਉਂਕਿ ਇਸ ਦਾ ਭੋਗ ਸਭ ਦੇਵਤਿਆਂ, ਬ੍ਰਹਮ ਨੂੰ ਲਗ ਚੁਕਿਆ ਸੀ। ਇਸ ਕਰਕੇ ਹੋਮ ਜੋ ਹੈ ਇਹ ਨੇਮ ਵਿਚ ਆਉਂਦਾ ਹੈ। ਜਿਸ ਤਰ੍ਹਾਂ ਦੋ ਚਪੂਆਂ ਦੇ ਨਾਲ ਕਿਸ਼ਤੀ ਚਲਦੀ ਹੈ ਇਸੇ ਤਰ੍ਹਾਂ ਤੁਹਾਨੀ ਮਾਰਗ ਲਈ ਯਮ ਤੇ ਨੇਮ ਜ਼ੂਰੀ ਸਾਧਨ ਹਨ।

**‘ਚਲਦਾ’**

LLLLLLL

## ਇਕ ਅਭੁੱਲ ਘੜੀ

ਡਾ. ਭੀ. ਕੇ. ਪਾਂਡੇ

ਮਹਾਂਭਾਰਤ ਦੇ ਵਿਨਾਸ਼ਕਾਰੀ ਯੁੱਧ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਹੋ ਗਈਆਂ ਹਨ। ਲੜਾਈ ਦੇ ਮੈਦਾਨ ਵਿਚ ਕੌਰਵਾਂ ਅਤੇ ਪਾਂਡਵਾਂ ਦੀਆਂ ਫੌਜਾਂ ਆਮ੍ਰਣੇ-ਸਾਮ੍ਰਣੇ ਕੁਰਬਾਨੇਤਰ ਦੇ ਮੈਦਾਨ ਵਿਚ ਆ ਖਲੋਤੀਆਂ ਹਨ। ਉਸ ਵੇਲੇ ਅਰਜੁਨ, ਸ੍ਰੀ ਕ੍ਰਿਸ਼ਨ ਜੀ ਨੂੰ ਬੇਨਤੀ ਕਰਕੇ ਕੌਰਵਾਂ ਦੀ ਫੌਜ ਵਿਚ ਖੜ੍ਹੇ ਸੈਨਿਕਾਂ ਤੇ ਇਕ ਨਿਗ੍ਰਾ ਮਾਰ ਕੇ ਵੇਖਣਾ ਚਾਹੁੰਦਾ ਹੈ ਅਤੇ ਕ੍ਰਿਸ਼ਨ ਜੀ ਇਕ ਪਲ ਵਿਚ ਹੀ ਉਸ ਦੇ ਰੱਬ ਨੂੰ ਕੌਰਵਾਂ ਦੀ ਸੈਨਾ ਦੇ ਵਿਚਕਾਰ ਲਿਆ ਕੇ ਖੜ੍ਹਾ ਕਰ ਦਿੰਦੇ ਹਨ। ਅਰਜੁਨ ਆਪਣੇ ਸਾਮ੍ਰਣੇ ਗੁਰੂ ਦ੍ਰਾਣਾਚਾਰੀਆ, ਕ੍ਰਿਪਾਚਾਰੀਆ, ਦਾਦਾ ਭੀਸਮ ਨੂੰ ਵੇਖ ਕੇ ਰੈਗਾਨ ਰਹਿ ਜਾਂਦਾ ਹੈ ਅਤੇ ਗੁਰੂ-ਹੱਤਿਆ ਆਦਿ ਦਾ ਵਿਚਾਰ ਮਨ ਵਿਚ ਆਉਂਦਿਆਂ ਹੀ ਸ਼ੋਕ ਸਾਗਰ ਵਿਚ ਢੁੱਬ ਜਾਂਦਾ ਹੈ। ਲੜਾਈ ਦੇ ਮੈਦਾਨ ਵਿਚ ਉਸ ਵੇਲੇ ਇਕ ਘੜੀ ਅਜਿਹੀ ਆਈ ਕਿ ਸ੍ਰੀ ਕ੍ਰਿਸ਼ਨ ਨੇ ਆਪਣਾ ਵਿਗਾਟ ਰੂਪ, ਅਰਜੁਨ ਨੂੰ ਦਿਬਜ ਨੰਤਰ ਦੇ ਕੇ ਵਿਖਾਇਆ ਜਿਸ ਨੂੰ ਵੇਖ ਕੇ ਅਰਜੁਨ ਨੂੰ ਗਿਆਨ ਪ੍ਰਾਪਤ ਹੋਇਆ, ਬੋਧ ਹੋਇਆ ਜਿਸਨੂੰ ਗੀਤਾ ਗਿਆਨ ਕਿਹਾ ਜਾਂਦਾ ਹੈ। ਕੋਈ ਲੱਖਾਂ ਕਰੋੜਾਂ ਵਿਚੋਂ ਇਕ ਵਿਰਲਾ ਅਰਜੁਨ (ਜਗਿਆਸੂ) ਹੁੰਦਾ ਹੈ ਜਿਹੜਾ ਉਸ ਦੇ ਵਿਗਾਟ ਰੂਪ ਨੂੰ ਵੇਖ ਸਕਦਾ ਹੈ ਵਰਨਾਂ ਬਾਕੀਆਂ ਦੇ ਤਾਂ ਉਸ ਦੇ ਇਕ ਲਿਸ਼ਕਾਰੇ ਵਿਚ ਹੀ ਅੱਖਾਂ ਚੁੰਧਿਆਂ ਜਾਂਦੀਆਂ ਹਨ। ਜੀਵਨ ਵਿਚ ਪ੍ਰਭੂ ਪਿਆਰੇ ਦੇ ਦੀਦਾਰੇ ਤਾਂ ਇਕ ਪਲ ਵਿਚ ਹੀ ਕੀਤੇ ਜਾ ਸਕਦੇ ਹਨ ਕਿਉਂਕਿ ਉਸ ਦੇ ਵਿਗਾਟ ਰੂਪ ਨੂੰ ਵੇਖਣਾ ਬਹੁਤ ਅੱਖਾਂ ਹੈ ਅਤੇ ਕਠਿਨ ਕੰਮ ਹੈ।

ਹਰ ਇਕ ਮਨੁੱਖ ਦੇ ਜੀਵਨ ਵਿਚ ਕਦੇ-ਕਦੇ ਕੋਈ ਇਕ ਘੜੀ ਅਜਿਹੀ ਆਉਂਦੀ ਹੈ ਜਿਹੜੀ ਉਸ ਦੇ ਜੀਵਨ ਨੂੰ ਇਕ ਨਵਾਂ ਮਾਰਗ ਦਿਸ਼ਟਾ ਕੇ, ਇਕ ਨਵੇਂ ਮੌਜੂਦ ਤੇ ਲਿਆ ਕੇ ਖੜ੍ਹਾ ਕਰ ਦਿੰਦੀ ਹੈ, ਜਿਸ ਕਰਕੇ ਉਹ ਘੜੀ ਉਸ ਦੇ ਲਈ ਇਕ ਅਭੁੱਲ ਯਾਦ ਬਣ ਜਾਂਦੀ ਹੈ। ਜਦ ਤਕ ਉਹ ਇਸ ਸਰੀਰ ਵਿਚ ਰਹਿੰਦਾ ਹੈ, ਤਦ ਤਕ ਉਹ ਉਸ ਨੂੰ ਭੁੱਲ ਨਹੀਂ ਸਕਦਾ। ਮਹਾਂਪੁਰਖਾਂ, ਪੀਗਾਂ, ਸੰਤਾਂ, ਸਾਧੂਆਂ ਦੀ ਸੰਗਤ ਵਿਚ ਰਹਿਣ ਵਾਲੇ ਅਰਜੁਨ ਦੀ ਤਰ੍ਹਾਂ ਜਗਿਆਸੂ, ਜਿਨ੍ਹਾਂ ਨੂੰ ਦਿਨ ਰਾਤ ਆਪਣੇ ਮੰਤਵ 'ਗੋਬਿੰਦ ਮਿਲਣ ਕੀ' ਇਹ ਤੇਰੀ 'ਬਰੀਆ' ਨੂੰ ਪ੍ਰਾਪਤ ਕਰਨਾ ਹੁੰਦਾ ਹੈ, ਉਨ੍ਹਾਂ ਲਈ ਉਹ ਘੜੀ ਇਕ ਪਲ ਜਿਸ ਵਿਚ ਉਹ ਰੱਬ ਦਾ ਵਿਗਾਟ ਰੂਪ ਦਾ ਦਰਸ਼ਨ ਤਾਂ ਦੂਰ ਦੀ ਗੱਲ ਹੁੰਦੀ ਹੈ, ਇਕ ਲਿਸ਼ਕਾਰਾ ਵੀ ਉਨ੍ਹਾਂ ਨੂੰ ਵੇਖਣ ਲਈ ਮਿਲ ਜਾਵੇ ਤਾਂ ਇਕ ਅਜਿਹੀ ਯਾਦ ਉਨ੍ਹਾਂ ਦੀ ਮਨ, ਬੁੱਧੀ, ਚਿਤ ਵਿਚੋਂ ਪਾਰ ਹੋ ਕੇ ਅੰਤਸ਼ਕਰਣ ਵਿਚ ਜਾ ਕੇ ਸਥਿਰ ਹੋ ਜਾਂਦੀ ਹੈ, ਜਿਸ ਨੂੰ ਉਹ ਭੁਲਾਉਣ ਤੇ ਵੀ ਨਹੀਂ ਭੁਲਦੇ। ਉਸ ਵੇਲੇ ਜਿਹੜੀ ਅਵਸਥਾ ਜਗਿਆਸੂ ਦੀ ਹੋ ਜਾਇਆ ਕਰਦੀ ਹੈ ਉਸ ਦਾ ਬਿਆਨ ਨਹੀਂ ਕੀਤਾ ਜਾ ਸਕਦਾ।

ਰੋਮ ਰੋਮ ਰੋਮਾਂਚਿਤ ਹੋ ਜਾਂਦਾ ਹੈ। ਸੁਧ-ਬੁੱਧ ਭੁਲ ਜਾਂਦੀ ਹੈ, ਦੇਹ ਦਾ ਅਧਿਆਸ ਮੁਕ ਜਾਂਦਾ ਹੈ, ਉਸ ਸਰੂਪ ਨੂੰ ਵੇਖ

ਕੇ ਪ੍ਰੇਮ ਵਿਚ ਲੀਨ ਹੋਇਆ ਪ੍ਰੇਮ ਦੇ ਹੰਡੂ ਛਲਕਾਂਦਾ ਰਹਿੰਦਾ ਹੈ। ਦਿਲ ਫੜਕ ਕੇ ਰੌਂਦਾ ਹੈ, ਕੁਝ ਭੀ ਉਸ ਨੂੰ ਯਾਦ ਨਹੀਂ ਰਹਿੰਦਾ। ਉਸ ਘੜੀ ਦਾ ਅੰਨੰਦ ਜਿਨ੍ਹਾਂ ਨੇ ਮਾਣਿਆ ਹੁੰਦਾ ਹੈ, ਜਦ ਕਦੇ, ਨਵੇਕਲੇ ਥਾਂ ਤੇ ਬੈਠ ਕੇ ਆਪਣੇ ਪਿਆਰੇ ਨੂੰ ਯਾਦ ਕਰਦੇ ਹਨ ਤਾਂ ਫਿਰ ਪ੍ਰੇਮ ਹੰਡੂਆਂ ਦੀ ਝੜੀ ਲਗ ਜਾਂਦੀ ਹੈ ਜਿਵੇਂ ਵਰਖਾ ਰੁੱਤ ਵਿਚ ਛਮ ਛਮ ਵਰਖਾ ਹੁੰਦੀ ਹੈ। ਰੂਹਾਨੀ ਜਗਤ ਵਿਚ ਅਜਿਹੀਆਂ ਕਿਨੀਆਂ ਸਿਸਾਲਾਂ ਹਨ ਜਿਸ ਵਿਚ ਪੇਮੀਆਂ ਦੀ ਪ੍ਰੇਮ ਦਸ਼ਾ ਦਾ ਵਰਣਨ ਪੜ੍ਹਨ ਨੂੰ ਮਿਲ ਜਾਂਦਾ ਹੈ। ਦੋਵੇਂ, ਉਹ ਇਕ ਪਲ ਕਿਹੋ ਜਿਹਾ ਹੋਵੇਗਾ ਜਿਸ ਵਿਚ ਬਿਦੁਰ ਦੀ ਪਤਨੀ ਆਪਣੀ ਸੁਧ ਬੁੱਧ ਗਵਾ ਕੇ ਪਿਆਰ ਵਿਚ ਰਤੀ ਹੋਈ ਆਪਣੇ ਪਿਆਰੇ ਕ੍ਰਿਸ਼ਨ ਜੀ ਨੂੰ ਕੋਲੇ ਦੇ ਛਲਕੇ ਹੀ ਖੁਆਈ ਜਾ ਰਹੀ ਹੈ ਅਤੇ ਕ੍ਰਿਸ਼ਨ ਜੀ ਵੀ ਪਿਆਰ ਵਿਚ ਬਿਜਿਆ ਹੋਇਆ ਛਲਕੇ ਖਾਈ ਜਾ ਰਿਹਾ ਹੈ ਤੇ ਨਾਲੇ ਕਰੀ ਜਾਂਦਾ ਹੈ, 'ਮਾਤਾ! ਅਜਿਹਾ, ਮਿੱਠਾ ਸੁਆਦੀ ਭੋਜਨ ਮੈਂ ਪਹਿਲਾਂ ਕਦੇ ਨਹੀਂ ਖਾਧਾ।' ਇਹ ਤਾਂ ਬਿਦੁਰ ਪਤਨੀ ਦੀ ਗੱਲ ਸੀ ਅਤੇ ਬਿਦੁਰ ਜੀ ਇਸ ਤੋਂ ਵੀ ਅੱਗੇ ਚਲੇ ਗਏ, ਆਪਣੀ ਹੱਥੀ ਅਲੂਣਾ ਸਾਗ ਹੀ ਕ੍ਰਿਸ਼ਨ ਜੀ ਨੂੰ ਖਿਲਾ ਦਿਤਾ। ਉਹ ਪਿਆਰਾ ਵੀ, ਪਿਆਰ ਵਿਚ ਇਸ ਤਰ੍ਹਾਂ ਘੁਲ ਮਿਲ ਜਾਂਦਾ ਹੈ ਕਿ ਪਿਆਰ ਤੋਂ ਇਲਾਵਾ ਉਸ ਨੂੰ ਵੀ ਹੋਰ ਕੁਝ ਨਜ਼ਰ ਨਹੀਂ ਆਉਂਦਾ।

ਜਿਸ ਅਭੁੱਲ ਘੜੀ ਦੀ ਅਸੀਂ ਆਪ ਜੀ ਨੂੰ ਯਾਦ ਦਿਲਾਉਂਦੇ ਹਾਂ, ਉਹ ਪਲ, ਘੜੀ, ਬੜੀ ਹੀ ਵਿਲੱਖਣ ਅਤੇ ਅਲੌਕਿਕ ਸੀ। ਅਜੇ ਤਕ ਤਾਂ ਪ੍ਰੇਮ ਕਹਾਣੀਆਂ ਹੀ ਸੁਣੀਆਂ ਸਨ, ਪਰ ਪ੍ਰਤੱਖ ਦਰਸ਼ਨ ਦੀਦਾਰੇ ਨਹੀਂ ਹੋਏ ਸਨ। ਅਜਿਹੇ ਇਕ ਪਲ ਦਾ ਦ੍ਰਿਸ਼ 2 ਅਕਤੂਬਰ 2000 ਸ਼ਾਮ ਦੇ 5 ਵਜੇ ਰਤਵਾੜਾ ਸਾਹਿਬ ਦੀ ਪਵਿੱਤਰ ਧਰਤੀ ਤੇ ਵੇਖਿਆ ਸੀ। ਬਾਬਾ ਜੀ (ਸੰਤ ਵਰਿਆਮ ਸਿੰਘ ਜੀ) ਦੇ ਪਿਆਰ ਵਿਚ ਰੱਤੀ ਹੋਈ, ਪਿਆਰ ਦੀ ਮੂਰਤ ਬਣੀ ਹੋਈ, ਸੰਗਤ ਤਿਨ੍ਹਾਂ ਦੇ ਪ੍ਰਵਚਨਾਂ ਦਾ ਅੰਨੰਦ ਮਾਣ ਰਹੀ ਸੀ। ਸਮਾਗਮ ਦੀ ਸਮਾਪਤੀ ਦਾ ਆਖਰੀ ਵੇਲਾ ਨੇੜੇ ਆਉਂਦਾ ਜਾ ਰਿਹਾ ਸੀ, ਅਚਾਨਕ ਪ੍ਰਵਚਨ ਰੂਕ ਗਿਆ। ਭਾਈ ਮੰਝ ਤੇ ਗੁਰੂ ਪ੍ਰੇਮ ਦੀ ਅੰਤਿਮ ਝਾਕੀ, ਨੈਣਾਂ ਦੇ ਸਾਮ੍ਰਣੇ ਪ੍ਰਤੱਖ ਆ ਕੈ ਵਿਖਾਈ ਦਿਤੀ। ਜਗਿਆਸੂਆਂ ਨੂੰ ਅਜਿਹਾ ਮਹਿਸੂਸ ਹੋਇਆ ਕਿ ਗੁਰੂ ਮਹਾਰਾਜ ਸਾਡੇ ਸਾਮ੍ਰਣੇ ਖੜ੍ਹੇ ਹਨ ਅਤੇ ਭਾਈ ਮੰਝ ਗੁਰੂ ਜੀ ਨੂੰ ਨੰਗੇ ਪੈਰੀਂ ਵੇਖ ਕੇ, ਉਨ੍ਹਾਂ ਦੇ ਚਰਨਾਂ ਤੇ ਢਹਿ ਪਿਆ ਅਤੇ ਵਿਲੁਕ-ਵਿਲੁਕ ਕੇ ਰੈ ਰੈ ਰਿਹਾ ਹੈ। ਬਾਰ-ਬਾਰ ਕਹਿ ਰਿਹਾ ਹੈ, ਮਹਾਰਾਜ, ਨੰਗੇ ਪੈਰੀਂ ਤੁਰ ਕੇ ਚਲੇ ਆਏ। ਕਿੰਨੇ ਰੋੜੇ, ਕਿੰਨੇ ਕੰਡੇ ਚਰਨਾਂ ਵਿਚ ਚੁਭੇ ਹੋਣੇ ਹਨ। ਮੇਰੇ ਗਰੀਬ ਲਈ ਐਨਾ ਕਸ਼ਟ? ਬਸ ਫਿਰ ਕੀ ਸੀ? ਹੰਡੂਆਂ ਦੇ ਫਹਾਰੇ ਫੁਟ ਪਏ। ਉਸ ਵੇਲੇ ਉਸ ਅਲੌਕਿਕ ਇਸ ਪਲ ਦਾ ਲਿਸ਼ਕਾਰਾ ਜਗਿਆਸੂਆਂ ਦੇ ਦਿਲਾਂ ਨੂੰ ਵਿੰਨਦਾ ਹੋਇਆ ਚਲਾ ਗਿਆ। ਅੱਖਾਂ ਚੁੰਧਿਆ ਗਈਆਂ। ਲੱਖਾਂ ਦੀ ਸੰਗਤ ਦੇ ਨੇਤਰ ਸਜਲ ਹੋ ਉਠੇ, ਇਥੋਂ

(ਬਾਕੀ ਪੰਨਾ 34 ਤੋਂ)

## ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥

ਗੁਰਮਤਿ ਅਨੁਸਾਰ ਪ੍ਰੇਮਾ-ਭਗਤੀ ਨੂੰ ਸਰਵੋਤਮ ਸਥਾਨ  
ਦਿੱਤਾ ਗਿਆ ਹੈ ਕਿਉਂਕਿ ਪ੍ਰੇਮਾ ਭਗਤੀ ਹੀ ਇਕ ਅਜਿਹਾ  
ਸੰਕਲਪ ਹੈ ਜਿਸ ਨਾਲ ਸਾਧਕ

**ਕਬੀਰ ਤੂੰ ਤੂੰ ਕਰਤਾ ਤੂੰ ਹੁਆ ਮੁਝ ਮਹਿ ਰਹਾ ਨ ਹੈ ॥**  
(ਪੰਨਾ - 1375) ਵਾਲੀ ਅਵਸਥਾ ਨੂੰ ਪੁਜ ਸਕਦਾ ਹੈ।  
ਅਸਲ ਵਿਚ ਐਸੇ ਸਾਧਕ ਦੀ ਕੇਵਲ ਇਕੋ ਹੀ ਮੰਗ ਹੋਇਆ  
ਕਰਦੀ ਹੈ-

**ਗੁਜੁ ਨ ਚਾਹਉ ਮੁਕਤਿ ਨ ਚਾਹਉ  
ਮਨਿ ਪ੍ਰੀਤਿ ਚਰਨ ਕਮਲਰੇ ॥** ਪੰਨਾ - 534

ਤੇ ਇਹੋ ਜਿਹੀ ਪ੍ਰੀਤ ਪ੍ਰੰਤੀ ਤੀਬਰਤਾ ਦਾ ਸਿਖਰ ਵੀ  
ਇਹੋ ਜਿਹਾ ਹੋਇਆ ਕਰਦਾ ਹੈ।

**ਬਿਲਪ ਕਰੇ ਚਾਡਿਕ ਕੀ ਨਿਆਈ ॥  
ਦ੍ਰਿਖਾ ਨ ਉਤਰੈ ਸਾਂਤਿ ਨ ਆਵੈ  
ਬਿਨੁ ਦਰਸਨ ਸੰਤ ਪਿਆਰੇ ਜੀਉ ॥** ਪੰਨਾ - 96

ਐਸੇ ਸੱਚੇ ਤੇ ਸੁੱਚੇ ਪ੍ਰੇਮੀਆਂ ਦੇ ਹਿਰਦੇ ਵੀ ਸਾਡ ਸ਼ਫ਼ਾਦ  
ਹੁੰਦੇ ਹਨ ਅਤੇ ਉਨ੍ਹਾਂ ਅੰਦਰ ਕਿਸੇ ਕਿਸਮ ਦੀ ਦੂਈ-ਦੈਸ਼,  
ਨਫਰਤ ਅਤੇ ਮੰਦ ਭਾਵਨਾ ਆ ਹੀ ਨਹੀਂ ਸਕਦੀ ਸਰਗੋਂ ਬਿ੍ਹੋਂ  
ਦੀ ਭਾਵਨਾ ਨਾਲ ਤੱਤਪਨਾ ਲਗੀ ਹੁੰਦੀ ਹੈ-

**ਇਕ ਘੜੀ ਨ ਮਿਲਤੇ ਤਾ ਕਲਿਜੁਗੁ ਹੋਤਾ ॥  
ਗੁਣਿ ਕਦਿ ਮਿਲੀਐ ਪ੍ਰਿਆ ਤ੍ਰਯੁ ਭਗਵੰਤਾ ॥  
ਮੋਹਿ ਰੈਣਿ ਨ ਵਿਹਾਵੈ ਨੀਦ ਨ ਆਵੈ  
ਬਿਨੁ ਦੇਖੇ ਗੁਰ ਦਰਬਾਰੇ ਜੀਉ ॥** ਪੰਨਾ - 96

ਇਹੋ ਜਿਹੀ ਅਵਸਥਾ ਵਾਲੇ ਭਗਤਾਂ ਬਾਰੇ ਗੁਰਬਾਣੀ  
ਵਿਚ ਭਗਤਿ ਨਵੈ ਪਰਕਾਰਾ ॥ (ਪੰਨਾ - 71) ਦਾ ਵਰਣਨ  
ਆਉਂਦਾ ਹੈ। ਗੁਰੂ ਅੰਗਦ ਦੇਵ ਜੀ ਨੇ ਇਕ ਸਮੇਂ ਸਿੱਖਾਂ ਦੀ  
ਪੁੱਛ ਦਾ ਉਤਰ ਦਿੰਦਿਆਂ ਫੁਰਮਾਇਆ ਸੀ ਕਿ ਪ੍ਰਿਥਮੇਂ ਨੌਧਾ  
ਭਗਤ, ਦੂਜੇ ਪ੍ਰੇਮ ਭਗਤ, ਤੀਜੇ ਪਰਾ ਭਗਤ। ਇਸੇ ਤਰ੍ਹਾਂ  
ਨੌਧਾ ਭਗਤੀ ਨੌਂ ਪ੍ਰਕਾਰ ਦੀ ਹੈ, ਸਰਵਣ, ਕੀਰਤਨ,  
ਸਿਮਰਨ, ਚਰਨ ਸੇਵਾ, ਅਰਚਨ, ਬੰਦਨ, ਸਖਾ, ਦਾਸਤਾ ਅਤੇ  
ਆਤਮਿਕ ਵੇਦਨ। ਸਰਵਣ ਭਗਤੀ ਦੀ ਮਿਸਾਲ ਰਾਜਾ ਪ੍ਰੀਛਤ  
ਦੀ ਆਰਾਧਨਾ ਹੈ, ਕੀਰਤਨ ਭਗਤੀ ਸੁਖਦੇਵ ਦੀ, ਸਿਮਰਨ  
ਭਗਤੀ ਦੀ ਉਦਾਹਰਨ ਭਗਤ ਪ੍ਰਾਹਿਲਾਦ, ਭਗਤ  
ਰਵਿਦਾਸ ਆਦਿ, ਚਰਨ ਸੇਵ ਭਗਤੀ ਲਛੀ ਜੀ ਨੇ ਕੀਤੀ,  
ਅਰਚਨ ਭਗਤੀ ਲਈ ਪ੍ਰਿਥੁ ਭਗਤ ਹੋਏ ਹਨ। ਬੰਦਨ ਭਗਤੀ  
ਲਈ ਅਕਰੂਰ ਜੀ ਅਤੇ ਸਖਾ ਭਗਤੀ ਲਈ ਅਰਜੁਨ ਤੇ  
ਕ੍ਰਿਸ਼ਨ ਜੀ ਜਾਂ ਸੁਦਾਮਾ ਤੇ ਕ੍ਰਿਸ਼ਨ ਜੀ ਦੀ ਮਿਸਾਲ ਸਾਡੇ  
ਸਾਹਮਣੇ ਹੈ। ਦਾਸ ਭਗਤੀ ਹਨੂਮਾਨ ਜੀ ਤੇ ਏਸੇ ਤਰ੍ਹਾਂ ਆਤਮ  
ਨਿਵੇਦਨ ਬਲਿ ਰਾਜੇ ਦੇ ਹਿੱਸੇ ਆਈ ਲਿਖੀ ਗਈ ਹੈ।

ਪਰ ਗੁਰਮਤਿ ਅਨੁਸਾਰ ਗੁਰੂ ਦੇ ਦਰ ਤੇ ਪਰਵਾਨ ਹੋਣ  
ਲਈ ਪ੍ਰੇਮਾ ਭਗਤੀ ਨੂੰ ਹੀ ਸਭ ਤੋਂ ਸੌਖਾ ਤੇ ਵਧੀਆ ਰਸਤਾ  
ਦਸਿਆ ਗਿਆ ਹੈ। ਜਿਸ ਦੇ ਲਈ ਸਿੱਖ ਨੂੰ ਸਭ ਤੋਂ ਪਹਿਲਾਂ

**ਸੰਤ ਦਲੀਪ ਸਿੰਘ ਨਾਮਧਾਰੀ**

ਸੱਚੇ ਤੇ ਸੁੱਚੇ ਗੁਰੂ ਦੀ ਸ਼ਰਨ ਆ ਕੇ ਉਸ ਦੇ ਉਪਦੇਸ਼ ਨੂੰ  
ਧਾਰਨ ਕਰਨਾ, ਫਿਰ ਉਸ ਪਾਸੋਂ ਪ੍ਰਾਪਤ ਹੋਏ ਗੁਰਮੰਤਰ ਦਾ  
ਜਾਪ ਕਰਨਾ ਹੁੰਦਾ ਹੈ। ਗੁਰ ਮੰਤਰ ਤੋਂ ਬਿਨਾਂ -

**ਗੁਰ ਮੰਦ੍ਰ ਹੈਣਸ ਜੋ ਪ੍ਰਾਣੀ ਧਿੰਗਤ ਜਨਮ ਬ੍ਰਾਟਣਹ ॥**

**ਕੁਕਰਹ ਸੂਕਰਹ ਗਰਪਭਹ ਕਾਕਹ ਸਰਪਨਹ ਤੁਲਿ ਖਲਹ ॥**

ਪੰਨਾ - 1357

ਮਨੁੱਖ ਪਸੂ ਸਮਾਨ ਹੋ ਜਾਇਆ ਕਰਦਾ ਹੈ। ਇਸੇ ਤਰ੍ਹਾਂ  
ਸਤਿਗੁਰੂ ਦਾ ਭਉ ਮਨ ਵਿਚ ਵਸਾਉਣਾ, ਸੰਤਾਂ-ਮਹਾਂਪੁਰਖਾਂ  
ਦੀ ਸੰਗਤ ਕਰਨਾ, ਕੀਰਤਨ ਕਰਨਾ ਤੇ ਸੁਣਨਾ, ਸਾਧ ਸੰਗਤ  
ਦੀ ਹਥੀ ਟਹਿਲ ਸੇਵਾ ਕਰਨੀ ਜ਼ਰੂਰੀ ਹੈ। ਆਪਣੇ ਸਤਿਗੁਰੂ  
ਲਈ ਤਾਂਧ ਅਤੇ ਰੂਹਾਨੀ ਮੰਡਲ, ਨਾਮ ਜਪ ਕੇ, ਸਿਮਰਨ  
ਕਰਕੇ, ਉਸ ਨੂੰ ਯਾਦ ਕਰਦਿਆਂ ਬਿ੍ਹੁ ਦੀ ਅਵਸਥਾ ਵਿਚ  
ਪੁੱਜ ਕੇ, ਸੁਰਤਿ ਨਾਲ ਉਸ ਅਕਾਲ ਪੁਰਖ ਗੁਰੂ ਦੀ ਮੂਰਤਿ  
ਨੂੰ ਧਿਆਨ ਧਰ ਕੇ ਅਤੇ ਆਪਣੇ ਧਿਆਰੇ ਸਤਿਗੁਰੂ ਦੇ  
ਚਰਨਾਂ ਦਾ ਧਿਆਨ ਆਦਿ ਰੂਪਾਂ ਨੂੰ ਗ੍ਰਹਿਣ ਕਰਨ ਵਾਲੇ  
ਗੁਰਸਿੱਖ ਦੀ ਹਾਲਤ ਨੂੰ ਭਾਈ ਨੰਦ ਲਾਲ ਜੀ ਇਸ ਤਰ੍ਹਾਂ  
ਬਿਆਨ ਕਰਦੇ ਹਨ -

**ਨਾਮ ਬੇ ਮੁਰਸ਼ਦ ਮਿਆ ਵਰ ਬਰ ਜੁਬਾਂ।**

**ਮੁਰਸ਼ਦਿ ਕਾਮਲ ਦਿਹਦ ਅਜ਼ ਹਕ ਨਿਸ਼ਾਂ।**

ਐਸੀ ਪ੍ਰੀਤ ਭਾਵਨਾ ਵਾਲੇ ਗੁਰਸਿੱਖ ਵਿਰਲੇ ਹੀ ਹੋਇਆ  
ਕਰਦੇ ਹਨ, ਕਿਉਂ ਜੇ ਪ੍ਰੇਮ ਦਾ ਮਾਰਗ ਖੰਡੇ ਦੀ ਧਾਰ ਵਾਂਗ  
ਤਿੱਖਾ ਹੈ ਅਤੇ ਇਸ ਉਤੇ ਇਕ ਮਨ ਇਕ ਚਿਤ ਹੋ ਕੇ ਹੀ  
ਚਲਿਆ ਜਾ ਸਕਦਾ ਹੈ -

**ਪ੍ਰੇਮ ਗਲੀ ਅਤਿ ਸਾਂਕੁਰੀ ਤਾਂ ਮਹਿ ਦੋ ਨ ਸਮਾਹਿ ॥**

ਤੇਥਾ

**ਜਉ ਤਉ ਪ੍ਰੇਮ ਖੇਲਣ ਕਾ ਚਾਉ ॥**

**ਸਿਰੁ ਧਰਿ ਤਲੀ ਗਲੀ ਮੇਰੀ ਆਉ ॥** ਪੰਨਾ - 1412

ਜੁਬਾਨ ਅਤੇ ਬਿਆਨ ਵਿਚ ਇਨ੍ਹੀ ਸ਼ਕਤੀ ਨਹੀਂ ਕਿ  
ਉਹ ਇਸ ਪ੍ਰੇਮਾ ਭਗਤੀ ਬਾਰੇ ਕੁਝ ਕਹਿ ਸਕੇ ਕਿਉਂਕਿ ਇਸ  
ਦਾ ਜੱਸ ਇਕ ਪਹਾੜ ਜੈਸਾ ਹੈ, ਮੈਂ ਚੀਟੀ ਕਿਸ ਤਰ੍ਹਾਂ ਇਸਦਾ  
ਅੰਤ ਪਾ ਸਕਦੀ ਹਾਂ ਅਤੇ ਇਸ ਜੱਸ ਰੂਪੀ ਸਮੁੰਦਰ ਦਾ ਇਕ  
ਮਛਲੀ ਕਿਵੇਂ ਪਾਰਾਵਾਰ ਪਾ ਸਕਦੀ ਹੈ। ਕਿਸੇ ਨੇ ਠੀਕ ਹੀ  
ਲਿਖਿਆ ਹੈ -

**ਅਲਾਹ ਅਗਰ ਤੌਫੀਕ ਨਾ ਦੇ,**

**ਇਨਸਾਨ ਕੇ ਬਸ ਕਾ ਕਮ ਨਹੀਂ,**

**ਛੈਜਾਨੇ ਮੁਹੱਬਤ ਆਮ ਸਹੀ,**

**ਇਰਣਾਨਿ ਮੁਹੱਬਤ ਆਮ ਨਹੀਂ।**

ਕਵੀਂ 'ਬੈਧ' ਦੇ ਅਨੁਸਾਰ ਪ੍ਰੇਮ ਦਾ ਰਸਤਾ -

**ਅਤਿ ਛੀਨ ਮ੍ਰਿਨਾਲ ਕੀ ਤਾਰੂੰ ਤੇ,**

**ਤਿਹ ਉਪਰਿ ਪਾਯ ਦੈ ਆਵਨੈ ਹੈ,**

**ਸੁਈ ਬੈਧ ਕੇ ਬੈਧ ਸੋ ਕੀਨ ਤਹਾਂ,**

ਪਰਤੀਤ ਕੋ ਟਾਂਡੋ ਲਦਾਵਨੋ ਹੈ,  
ਕਵਿ 'ਬੋਧ' ਅਨੀ ਘਨੀ ਨੇਜਉਂ ਕੀ,  
ਚਢ ਤਾਂਧੇ ਨ ਚਿੱਤ ਚਲਾਵਨੋ ਹੈ।  
ਯਹ ਪ੍ਰੇਮ ਕੋ ਪੰਥ ਕਰਾਰ ਹੈ ਰੇ,  
ਤਲਵਾਰ ਕੀ ਧਾਰ ਹੈ ਧਾਵਨੋ ਹੈ।

### ਮਹਾਨ ਕੋਸ਼ 806

ਸੌ ਇਕ ਗੁਰਸਿੱਖ ਦਾ ਆਪਣੇ ਇਸ਼ਟ ਦੇਵ, ਆਪਣੇ  
ਪ੍ਰੀਤਮ ਪਿਆਰੇ ਜਿਸ ਨੂੰ ਵੀ ਉਹ ਮੰਨਦਾ ਹੈ, ਉਸ ਨਾਲ  
ਪ੍ਰੇਮ ਉਸ ਕਮਲ ਦੇ ਛੁੱਲ ਵਾਂਗ ਹੋਣਾ ਚਾਹੀਦਾ ਹੈ ਜੋ ਲਹਿਰਾਂ  
ਦੇ ਥਪੇੜੇ ਖਾ ਕੇ ਵੀ ਜਲ ਦੀ ਪ੍ਰੀਤਿ ਵਿਚ ਖਿੜਿਆ ਰਹਿੰਦਾ  
ਹੈ। ਗੁਰੂ ਸਾਹਿਬਾਂ ਦਾ ਫੁਰਮਾਨ ਹੈ -

ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਜਲ ਕਮਲੇਹਿ॥  
ਲਹਗੀ ਨਗਲ ਪਛਾੜੀਐ ਭੀ ਵਿਗਸੈ ਅਸਨੇਹਿ॥

ਪੰਨਾ - 59

ਗੁਰੂ ਜੀ ਨੇ ਇਸੇ ਸ਼ਬਦ ਵਿਚ ਹੋਰ ਵਿਸਥਾਰ ਨਾਲ  
ਦਸਿਆ ਹੈ ਕਿ ਜਿਵੇਂ ਮਛਲੀ ਜਲ ਤੋਂ ਬਿਨਾਂ ਇਕ ਪਲ ਵੀ  
ਜਿੰਦਾ ਨਹੀਂ ਰਹਿ ਸਕਦੀ, ਜਿਵੇਂ ਜਲ, ਦੁੱਧ ਨਾਲ ਦੋਸਤੀ  
ਨਿਭਾਉਂਦਾ ਹੋਇਆ ਅੱਗ ਦੇ ਸੇਕ ਨਾਲ ਆਪ ਤਾਂ ਸੜਦਾ  
ਰਹਿੰਦਾ ਹੈ ਪਰ ਦੁੱਧ ਨੂੰ ਅੰਚ ਤਕ ਨਹੀਂ ਆਉਣ ਦਿੰਦਾ,  
ਜਿਵੇਂ ਭੁੱਵਰੇ ਤੇ ਛੁੱਲਾਂ ਦਾ, ਚਾਡ੍ਰਿਕ ਤੇ ਮੀਂਹ ਦਾ, ਚਕਵੀ  
ਤੇ ਸੁਰਜ ਦਾ, ਸ਼ਮਾ ਤੇ ਪਰਵਾਨੇ ਦਾ ਅਦੁਤੀ ਪ੍ਰੇਮ ਦੇਖਣ  
ਨੂੰ ਸੀਲਦਾ ਹੈ, ਇਹੋ ਜਿਹਾ ਪ੍ਰੇਮ ਗੁਰਸਿੱਖ ਵਿਚ ਹੋਇਆ  
ਕਰਦਾ ਹੈ ਜੋ ਆਪਣੇ ਪ੍ਰੀਤਮ ਦੇ ਪਿਆਰ ਵਿਚ ਇਸ ਤਰ੍ਹਾਂ  
ਲੀਨ ਹੋ ਜਾਇਆ ਕਰਦਾ ਹੈ ਜਿਵੇਂ ਛੁੱਲਾਂ ਵਿਚ ਖੁਸ਼ਬੋਂ। ਹਰੀ  
ਦਾ ਪ੍ਰੇਮ ਫਿਰ ਉਸ ਨੂੰ ਹਰੀ ਰੂਪ ਹੀ ਕਰ ਦਿਆ ਕਰਦਾ ਹੈ  
ਅਤੇ ਜੋ ਦੁਖਾਂ-ਕਲੇਸ਼ਾਂ ਤੋਂ ਮੁਕਤ ਕਰ ਦੇਵਤਾ ਸਰੂਪ ਬਣਾ  
ਦਿਆ ਕਰਦਾ ਹੈ। ਭਾਈ ਨੰਦ ਲਾਲ ਜੀ ਜਿੰਦਗੀਨਾਮਾ 'ਚ  
ਲਿਖਦੇ ਹਨ -

ਇਸ਼ਕਿ ਮੌਲਾ ਮਰ ਤੁਰਾ ਮੈਲਾ ਕੁਨਦਾ।  
ਦਰਦਿ ਗਮਹਾ ਬਿਹਤਰੋ ਔਲਾ ਕੁਨਦਾ।

ਇਕ ਰੁਬਾਈ ਹੈ -

ਜਿਸ ਕਿਸੇ ਨੇ ਤੇਰੇ ਪ੍ਰੇਮ ਵਿਚ ਸਿਰ ਨੂੰ ਪੈਰ ਬਣਾਇਆ।  
ਉਹਨੇ ਨੌ ਖੰਡਾਂ ਵਿਚ ਆਪਣਾ ਝੰਡਾ ਕੁਲਾਇਆ।

ਉਹਦਾ ਸੰਸਾਰ ਵਿਚ ਆਉਣਾ ਸਫਲਾ ਹੈ ਅਤੇ ਜਾਣਾ  
ਵੀ ਧੰਨ ਹੈ, ਜਿਸ ਨੇ ਹਰੀ ਦਾ ਰਾਹ ਪਛਾਣ ਲਿਆ ਹੈ।  
ਉਨ੍ਹਾਂ ਦੇ ਅਨੁਸਾਰ -

ਜਿਸੁ ਪਿਆਰੇ ਸਿਉ ਨੇਹੁ ਤਿਸੁ ਆਗੈ ਮਰਿ ਚਲੀਐ॥  
ਧ੍ਰਿਗੁ ਜੀਵਣੁ ਸੰਸਾਰਿ ਤਾ ਕੈ ਪਾਛੈ ਜੀਵਣਾ॥

ਪੰਨਾ - 83

ਬਾਬਾ ਫਰੀਦ ਨੇ ਤਾਂ ਇਥੋਂ ਤੱਕ ਲਿਖ ਦਿਤਾ ਹੈ -

ਫਰੀਦਾ ਗਲੀਏ ਚਿਕੜ੍ਹ ਦਰਿ ਘਰੂ ਨਾਲਿ ਪਿਆਰੇ ਨੇਹੁ॥  
ਚਲਾ ਤ ਭਿਜੈ ਕੰਬਲੀ ਰਹਾਂ ਤ ਤੁਟੈ ਨੇਹੁ॥

ਪੰਨਾ - 1379

ਜੋਬਨ ਜਾਂਦੇ ਨਾ ਭਰਾਂ ਜੇ ਸਹ ਪ੍ਰੀਤਿ ਨ ਜਾਇ॥  
ਫਰੀਦਾ ਕਿਤੀ ਜੋਬਨ ਪ੍ਰੀਤਿ ਬਿਨੁ ਸੁਕਿ ਗਏ ਕੁਮਲਾਇ॥  
ਪੰਨਾ - 1379

ਅਸਲ ਵਿਚ ਇਹ ਢਾਈ ਅੱਖਰ ਪ੍ਰੇਮ ਦੇ ਹਨ ਜਿਨ੍ਹਾਂ  
ਨੂੰ ਪੜ੍ਹ ਕੇ ਮਨੁੱਖ ਪਹਿਲਾਂ ਬਾਹਰੀ ਸੰਸਾਰ ਨੂੰ ਭੁਲ ਜਾਂਦਾ  
ਹੈ ਅਤੇ ਫਿਰ ਆਪਣਾ ਆਪ ਹੀ ਭੁਲਾ ਦਿੰਦਾ ਹੈ। ਪ੍ਰੇਮ ਵਿਚ  
ਨੇਮ ਨਹੀਂ ਰਿਹਾ ਕਰਦਾ ਤੇ ਇਸ ਅਧਿਕਤਾ ਵਿਚ ਤਾਂ ਸਾਰੇ  
ਨਿਯਮ ਵੈਸੇ ਹੀ ਭੁਲ ਜਾਇਆ ਕਰਦੇ ਹਨ। ਕਵੀ ਸੁੰਦਰ  
ਅਨੁਸਾਰ -

ਨੀਰ ਬਿਨ ਮੀਨ ਦੁਖੀ ਕੀਰ ਬਿਨਾ ਸਿਸੁ ਜੈਸੇ  
ਪੀਰ ਜਾਂ ਕੇ ਦਾਰੁ ਬਿਨ ਕੈਸੇ ਕਹਯੈ ਜਾਤ ਹੈ।  
ਚਾਤਕ ਜਯੋ ਸੁਤਿਬੁੰਦ ਚੰਦ ਕੋ ਚਕੋਰ ਜੈਸੇ  
ਚੰਦਨ ਕੀ ਚਾਹ ਕਰ ਫਵੀ ਅਕਲਾਤ ਹੈ।  
ਅਧਨ ਜਯੋ ਧਨ ਚਾਹੈ ਕਾਮਿਨੀ ਕੋ ਕਾਮੀ ਚਾਹੈ  
ਏਸੀ ਜਾਂ ਕੇ ਚਾਹ ਤਾਂ ਕੋ ਕਛ ਨ ਸੁਹਾਤ ਹੈ।  
ਪ੍ਰੇਮ ਕੋ ਪ੍ਰਭਾਵ ਏਸੇ ਪ੍ਰੇਮ ਤਹਾਂ ਨੇਮ ਕੈਸੇ?  
'ਸੁੰਦਰ' ਕਹਿਤ ਯਹਿ ਪ੍ਰੇਮ ਹੀ ਕੀ ਬਾਤ ਹੈ।

### ਮਹਾਨ ਕੋਸ਼

ਹਰ ਵਕਤ ਉਸ ਪਿਆਰੇ ਦੀ ਯਾਦ ਸਤਾਉਂਦੀ ਰਹਿੰਦੀ  
ਹੈ, ਇਹੋ ਜਿਹਾ ਪਿਆਰ ਕਿ ਉਸ ਨੂੰ ਵੇਖੋ ਬਿਨਾਂ ਨੈਣਾਂ ਚੰ ਨੀਂਦ  
ਨਹੀਂ ਅਤੇ ਭੁੱਖ-ਤੇਰ ਵਿਚ ਅੰਨ-ਪਾਣੀ ਨਹੀਂ ਭਾਉਂਦਾ -

ਮਿਲੁ ਮੇਰੇ ਪ੍ਰੀਤਮਾ ਜੀਉ ਭਧੁ ਬਿਨੁ ਖਰੀ ਨਿਮਾਣੀ॥  
ਮੇ ਨੈਣੀ ਨੀਂਦ ਨ ਆਵੈ ਜੀਉ ਭਾਵੈ ਅੰਨੁ ਨ ਪਾਣੀ॥

ਪੰਨਾ - 244

ਇਹੋ ਜਿਹੇ ਰੱਬ ਦੇ ਬੰਦਿਆਂ ਵਿਚ ਕਿਸੇ ਪ੍ਰਕਾਰ ਦੀ  
ਲਾਲਸਾ ਜਾਂ ਦੁਈ-ਦੂਸ਼ ਦੀ ਭਾਵਨਾ ਨਹੀਂ ਹੋਇਆ ਕਰਦੀ  
ਬਲਕਿ ਪ੍ਰੇਮ ਦੀ ਤਾਰ ਵਿਚ ਉਸਦਾ ਮਨ, ਉਸਦਾ ਸਾਰਾ ਬੱਲ  
ਜਿਵੇਂ ਇਕ ਹੀ ਨਿਸ਼ਾਨੇ ਤੇ ਕੇਂਦਰਿਤ ਹੋਇਆ ਕਰਦਾ ਹੈ।  
ਅਰਜਨ ਨੇ ਦੋਪਤੀ ਸਵੰਧਰ ਸਮੇਂ ਇਸੇ ਬਲ ਦੇ ਸਹਾਰੇ ਹੀ  
ਮੱਛੀ ਦੀ ਅੱਖ ਨੂੰ ਕੇਂਦਰਿਤ ਕੀਤਾ ਹੋਇਆ ਸੀ।

ਸੱਚੇ ਤੇ ਸੁੱਚੇ ਪ੍ਰੇਮ ਵਿਚ ਮੇਰ ਤੇਰ ਨਹੀਂ ਹੋਇਆ ਕਰਦੀ।  
ਇਹੋ ਜਿਹੇ ਪ੍ਰੇਮਾ ਭਗਤ ਲਈ ਪ੍ਰਮਾਤਮਾ ਹੀ ਸਭ ਕੁਝ ਹੁੰਦਾ  
ਹੈ। ਜਿਵੇਂ ਗੁਰੂ ਸਾਹਿਬ ਫੁਰਮਾਉਂਦੇ ਹਨ -

ਤੋਹੀ ਮੋਹੀ ਮੋਹੀ ਤੋਹੀ ਅੰਤਰੁ ਕੈਸਾ॥

ਕਨਕ ਕਠਿਕ ਜਲ ਤਰੰਗ ਜੈਸਾ॥

ਪੰਨਾ - 93

ਹਾਫਿਜ਼ ਵੀ ਕਹਿੰਦਾ ਹੈ -

ਮਨ ਤੋਂ ਸੁਦਮ ਤੋਂ ਮਨ ਸੁਦੀ,  
ਮਨ ਤਨ ਸੁਦਮ ਤੂ ਜਾ ਸੁਦੀ।  
ਤਾ ਦਸ ਨਾ ਗੋਈਦ, ਬਾਦ ਅਜੀਂ,  
ਮਨ ਦੀਘਰਮ ਤੇ ਦੀਘਰੀ।

ਭਾਵ ਮੈਂ ਤੂੰ ਬਣ ਗਿਆ, ਤੂੰ ਮੈਂ ਬਣ ਗਿਆ, ਮੈਂ ਤਨ  
ਬਣ ਗਿਆ ਤੇ ਤੂੰ ਮੇਰੀ ਜਾਨ ਬਣ ਗਿਆ।

ਸੋ ਐਸੇ ਪ੍ਰੇਮੀ ਜਨ, ਮਹਾਂਪੁਰਖ ਇਕ ਚਿਣ, ਅਲੋਕਿਕ,

ਮਾਨਵ ਅਤੀਤ ਸ਼ਕਤੀਪੁੰਜ ਤੇ ਵਿਲਖਣ ਰੂਪੀ ਜੋਤਿ ਦੇ ਮਾਲਕ ਹੋਇਆ ਕਰਦੇ ਹਨ, ਉਹ ਰਸਨਾ ਦੁਆਰਾ ਉਪਦੇਸ਼ ਦਿਆ ਕਰਦੇ ਹਨ ਤੇ ਹੱਥਾਂ ਨਾਲ ਸੇਵਾ ਕਰਨ ਦਾ ਚਾਅ ਪੈਦਾ ਕਰ ਦਿਆ ਕਰਦੇ ਹਨ, ਉਨ੍ਹਾਂ ਦਾ ਸਾਦਾ ਪਰ ਸਦਾਚਾਰਮਯ ਆਦਰਸ਼ਕ ਜੀਵਨ ਸਭ ਲਈ ਸਿਖਿਆਦਾਇਕ ਅਰ ਸੁਖਦਾਇਕ ਹੋਇਆ ਕਰਦਾ ਹੈ। ਉਹ ਜਿਥੇ ਜਾਂਦੇ ਹਨ, ਜਾ ਕੇ ਨਿਵਾਸ ਕਰਦੇ ਹਨ, ਉਥੇ ਹੀ ਸ਼ਾਂਤ ਵਾਯੂ ਮੰਡਲ ਪੈਦਾ ਕਰਕੇ ਸਭ ਨੂੰ ਸ਼ਾਂਤੀ ਤੇ ਸੁਖ ਪ੍ਰਦਾਨ ਕਰਿਆ ਕਰਦੇ ਹਨ। ਕਵੀ 'ਰਜਬ' ਲਿਖਦੇ ਹਨ -

**ਨਦੀ ਮੇਘ ਅਰ ਹੰਸਲਾ ਚਲੈ ਭੁੰਗਮ ਚਾਲ।**

**ਰਜਬ ਜਹਿ ਜਹਿ ਪਗ ਧਰੈ ਤਹਿ ਤਹਿ ਕਰਤ ਨਿਹਾਲ।**

ਅਤੇ ਇਕ ਹੋਰ ਕਵੀ 'ਦੇਵੀਦਤ' ਹੋਏ ਹਨ, ਉਨ੍ਹਾਂ ਅਨੁਸਾਰ-

ਦਯਾ ਦਿਲ ਰਖੇ ਸਬਹੀ ਸੋ ਮ੍ਰਿਦ ਭਾਖੇ ਨਿਤ,  
ਕਾਮ ਕ੍ਰੋਧ ਲੱਭ ਮੌਹ ਹੌਮੈ ਕੋ ਦਬਾਵੈ ਜੂ।  
ਕਾਹੂੰ ਮੰ ਨ ਤੇਖੇ, ਸਭ ਹੀ ਮੈਂ ਏਕ ਬ੍ਰਹਮ ਦੇਖੇ।  
ਲਘੁ ਲੇਖੇ ਆਪੁ, ਕਰ ਨੇਮ ਤਨ ਤਾਵੈ ਜੂ।  
'ਦੇਵੀ ਦਤ' ਜਾਨੈ ਏਕ ਹਰਿ ਹੀ ਕੋ ਮੀਤ, ਅੌਰ  
ਜਗਤ ਕੀ ਗੀਤਿ ਮੰ ਨ ਪ੍ਰੀਤਿ ਸਰਸਾਵੈ ਜੂ।  
ਦੁਖਿਤ ਹੈ ਆਪ, ਦੁਖ ਅੰਰ ਕੋ ਮਿਟਾਵੈ, ਏਸੇ  
ਸ਼ਾਂਤਪਦ ਪਾਵੈ, ਤਬ ਭਗਤ ਕਹਾਵੈ ਜੂ।

**ਮਹਾਨ ਕੋਸ਼ ਚੌ**

ਇਸ ਤਰ੍ਹਾਂ ਦੇ ਭਗਤ ਹੀ ਭਗਵਾਨ ਨੂੰ ਪ੍ਰੇਮ ਵਸ ਕਰ ਲਿਆ ਕਰਦੇ ਹਨ, ਕਿਉਂ ਜੋ ਉਹ ਹੈ ਹੀ ਹੀ 'ਭਾਉ ਭਗਤਿ ਦਾ ਭੁਖਾ'। ਦੁਆਪਰ ਵਿਚ ਭਗਵਾਨ ਉਤੇ ਜਦੋਂ ਇਹ ਸਵਾਲ, ਹਉਮੈ ਤੋਂ ਹੰਕਾਰ ਭਰੇ ਰਾਜ ਮਹਿਲਾਂ ਵਿਚ ਰਹਿਣ ਵਾਲਿਆਂ ਨੇ ਕੀਤਾ ਸੀ ਕਿ ਉਹ ਰਾਜ ਮਹਿਲਾਂ ਨੂੰ ਛੱਡ ਕੇ ਰਾਤ ਦਾਸੀ ਸੁਤ ਬਿਦਰ ਦੇ ਘਰ ਕਿਉਂ ਰਹੇ? ਤਾਂ ਭਗਵਾਨ ਦਾ ਕਹਿਣਾ ਸੀ ਕਿ ਬਿਦਰ ਦੀ ਝੁੱਗੀ ਪਵਿੱਤਰ ਹੈ। ਬਿਦਰ ਦਾ ਘਰ ਚਾਉ, ਸ਼ਰਧਾ ਤੇ ਪਿਆਰ ਭਾਵਨਾ ਨਾਲ ਲਬੋ-ਲਬ ਹੈ। ਬਿਦਰ ਰਾਜਿਆਂ ਦਾ ਰਾਜਾ ਹੈ ਕਿਉਂਕਿ ਉਸਦੀ ਅੰਤਰ ਆਤਮਾ ਪ੍ਰੇਮਾ ਭਗਤੀ ਵਿਚ ਢੁੱਬੀ ਹੋਈ ਹੈ। ਤੁਹਾਡੇ ਰਾਜ ਦਰਬਾਰ ਦਾ ਦੁੱਧ ਤੇ ਉਸ ਬਿਦਰ ਦਾ ਪਾਣੀ ਮੈਂ ਇਕ ਬਰਾਬਰ ਸਮਝਿਆ ਹੈ। ਜੋ ਮੈਂ ਸਾਗ ਖਾਧਾ ਹੈ, ਉਸ ਦਾ ਸੁਆਦ ਖੀਰ ਨਾਲੋਂ ਵੀ ਉਤਮ ਸੀ ਅਤੇ ਜੋ ਪ੍ਰਭੂ ਪਿਆਰੇ ਦੀ ਯਾਦ ਵਿਚ ਰਾਤ ਗੁਜ਼ਰੀ ਹੈ, ਉਸਦਾ ਅਨੰਦ ਹੀ ਹੋਰ ਹੈ। ਕਬੀਰ ਜੀ ਲਿਖਦੇ ਹਨ -

**ਰਾਜਨ ਕਉਨੁ ਤੁਮਾਰੇ ਆਵੈ॥**

**ਐਸੋ ਭਾਉ ਬਿਦਰ ਕੋ ਦੇਖਿਓ ਓਹੁ ਗਰੀਬੁ ਮੌਹਿ ਭਾਵੈ॥**

**ਹਸਤੀ ਦੇਖਿ ਭਰਮ ਤੇ ਭੁਲਾ ਸ੍ਰੀ ਭਗਵਾਨੁ ਨ ਜਾਨਿਆ॥**

**ਤੁਮਰੋ ਢੁਧੁ ਬਿਦਰ ਕੋ ਪਾਨੋ ਅੰਮ੍ਰਿਤੁ ਕਰਿ ਮੈ ਮਾਨਿਆ॥**

**ਖੀਰ ਸਮਾਨਿ ਸਾਗੁ ਮੈ ਪਾਇਆ ਗੁਨ ਗਾਵਤ ਰੈਨਿ ਬਿਹਾਨੀ॥**

**ਕਬੀਰ ਕੋ ਠਾਕੁਰੁ ਅਨਦ ਬਿਨੋਦੀ ਜਾਤਿ ਨ ਕਾਹੂੰ ਕੀ ਮਾਨੀ॥**

**ਪੰਨਾ - 1105**

ਇਸੇ ਦੁਆਪਰ ਕਾਲ ਵਿਚ ਗਰੀਬ ਸੁਦਾਮਾ ਜੀ ਜੋ ਪ੍ਰੇਮ ਰਸ ਅਤੇ ਮਸਤੀ ਦੇ ਭੰਡਾਰ ਸਨ। ਜਦੋਂ ਭਗਵਾਨ ਨੂੰ ਮਿਲਣ

ਉਨ੍ਹਾਂ ਦੇ ਦਰਬਾਰ ਵਿਚ ਅਏ ਤਾਂ ਉਨ੍ਹਾਂ ਨੂੰ ਵੇਖ ਕੇ ਹਰਿ ਜੀ ਮਿਲਣ ਦਾ ਚਾਓ ਕਰਕੇ ਸਿੰਘਾਸਨ ਛੱਡ ਕੇ ਹੇਠਾਂ ਆ ਗਏ। ਪਹਿਲਾਂ ਉਨ੍ਹਾਂ ਦੀ ਪ੍ਰਦਖਨਾ ਕੀਤੀ ਫਿਰ ਪੈਰ ਧੋਤੇ ਅਤੇ ਸਿੰਘਾਸਨ ਤੇ ਬਿਠਾਲ ਕੇ ਉਨ੍ਹਾਂ ਕੋਲੋਂ ਤੰਦੁਲ ਲੈ ਕੇ ਚੱਬੇ। ਭਾਈ ਗੁਰਦਾਸ ਜੀ ਅਨੁਸਾਰ -

**ਦੁਰਹੁ ਦੇਖਿ ਢੱਡਉਤ ਕਰਿ ਛਾਡਿ ਸਿੰਘਾਸਣੁ ਹਰਿ ਜੀ ਆਏ।**

**ਪਹਿਲੇ ਦੇ ਪਰਦਖਣਾ ਪੈਰੀ ਪੀ ਕੇ ਲੈ ਗਲਿ ਲਾਏ।**

**ਚਰਣਦੁਕੁ ਲੈ ਪੈਰ ਧੋਇ ਸਿੰਘਾਸਣੁ ਉਤੇ ਬੈਠਾਏ।**

**ਪਛੇ ਕੁਸਲੁ ਪਿਆਰੁ ਕਰਿ ਗੁਰ ਸੇਵਾ ਦੀ ਕਥਾ ਸੁਣਾਏ।**

**ਲੈ ਕੇ ਤੰਦੁਲ ਚਬਿਓਨੁ ਵਿਦਾ ਕਰੇ ਅਗੀ ਪਹੁਚਾਏ।**

**ਚਾਰਿ ਪਦਾਰਥ ਸਕੁਚਿ ਪਠਾਏ॥**

**ਭਾਈ ਗੁਰਦਾਸ ਜੀ, ਵਾਰ 10/9**

ਨਾਮਦੇਵ ਛੀਬਾ ਜੋ ਨੀਵਿੰਦੀ ਜਾਤ ਦਾ ਗਿਣਿਆ ਜਾਣ ਕਰਕੇ ਦੇਹੁਰੇ ਅੱਗੇ ਬੈਠੇ ਨੂੰ ਉਠਾਲ ਦਿੱਤਾ ਗਿਆ ਪਰ ਜਦੋਂ ਦੇਹੁਰੇ ਪਿਛੇ ਬੈਠ ਕੇ ਹਰੀ ਗੁਣ ਉਚਾਰਦਾ ਹੈ ਤਾਂ ਦੇਹੁਰਾ ਉਧਰ ਨੂੰ ਫਿਰ ਜਾਂਦਾ ਹੈ। ਕਪਿਲ ਗਊ ਦਾ ਦੁੱਧ ਚੋ ਕੇ, ਪਿਤਾ ਦੇ ਆਖੇ ਭਗਤੀ ਭਾਵ ਵਾਲੇ ਸ਼ਬਦਾਂ ਅਨੁਸਾਰ ਕਟੋਰੀ ਭਰ ਕੇ ਠਾਕੁਰ ਅੱਗੇ ਲਿਆ ਰਖੀ ਜੋ ਪੇਮਾ ਭਗਤੀ ਵਸ ਹੋ ਗੋਬਿੰਦ ਨੇ ਪ੍ਰਗਟ ਹੋ ਦੁੱਧ ਪੀਤਾ। ਮੋਈ ਹੋਈ ਗਊ ਨੂੰ ਜੀਵਾਲਿਆ। ਨਾਮਦੇਵ ਦੀ ਛੰਨ ਬਣਾਈ। ਭਾਈ ਗੁਰਦਾਸ ਜੀ ਲਿਖਦੇ ਹਨ -

**ਭਰੀ ਕਟੋਰੀ ਨਾਮਦੇਵਿ ਲੈ ਠਾਕਰ ਨੋ ਦੁਧ ਪੀਆਇਆ।**

**ਗਾਇ ਮੁਈ ਜੀਵਾਲੀਓਨੁ ਨਾਮਦੇਉ ਦਾ ਛਪਰ ਛਾਇਆ॥**

**ਛੋਰਿ ਦੇਹੁਰਾ ਰਖਿਓਨੁ ਚਾਰਿ ਵਰਨ ਲੈ ਪੈਰੀ ਪਾਇਆ॥**

**ਭਗਤ ਜਨਾ ਦਾ ਕਰੇ ਕਰਾਇਆ॥**

**ਭਾਈ ਗੁਰਦਾਸ ਜੀ ਵਾਰ 10/11**

ਤਰਲੋਚਨ ਬਾਹਮਣ ਨੂੰ ਠਾਕੁਰ ਦੀ ਪੂਜਾ ਕਰਦਿਆਂ ਵੇਖ ਕੇ ਧੰਨਾ ਜੱਟ ਜੋ ਗਊਆਂ ਚਰਾਉਣ ਲਈ ਜਾ ਰਿਹਾ ਸੀ, ਪੁੱਛ ਬੈਠਾ ਕਿ ਇਹ ਰੋਜ਼ ਰੋਜ਼ ਕੀ ਕਰਦਾ ਹੈ? ਤਰਲੋਚਨ ਨੇ ਕਿਹਾ, ਕਿ ਇਸ ਦੀ ਪੂਜਾ ਕਰਨ ਨਾਲ "ਜੋ ਇਛੈ ਸੋਈ ਫਲ ਪਾਵੈ"। ਇਹ ਸੁਣ ਕੇ ਧੰਨੇ ਨੇ ਵੀ ਇਕ ਚੰਗੇ ਤਗੜੇ ਠਾਕੁਰ ਦੀ ਮੰਗ ਕਰ ਦਿਤੀ। ਜਦੋਂ ਬਹੁਤ ਹੀ ਜਿੱਦ ਕੀਤੀ ਤਾਂ ਤਰਲੋਚਨ ਨੇ ਧੰਨੇ ਨੂੰ ਇਕ ਵੱਡਾ ਸਾਰਾ ਪੱਥਰ ਕੱਪੜੇ ਵਿਚ ਵਲੋਟ ਕੇ ਦੇ ਦਿਤਾ -

ਧੰਨਾ ਵਿਚਾਰਾ ਸਿੱਧਾ ਸਾਦਾ, ਘਰ ਚ ਜਾ ਕੇ ਪੱਥਰ ਨੂੰ ਚੰਗੀ ਤਰ੍ਹਾਂ ਨੁਾਵਾਲ ਕੇ ਅਤੇ ਉਸ ਠਾਕੁਰ ਨੂੰ ਸਜਾ ਕੇ ਰਖ ਕੇ ਛਾਹ ਵੇਲਾ ਅਗੇ ਲਿਆ ਧਰਿਆ ਤੇ ਹੱਥ ਜੱਤ ਬੈਨਤੀ ਕੀਤੀ ਕਿ ਭੋਗ ਲਾਵੈ। ਫਿਰ ਮਿੰਨਤਾਂ ਕੀਤੀਆਂ ਅਤੇ ਅੰਤ ਵਿਚ ਗੁੱਸੇ ਹੋ ਗਏ ਕਿ ਜੇ ਤੂੰ ਵੀ ਨਹੀਂ ਖਾਏਂਗਾ ਤਾਂ ਮੈਂ ਵੀ ਨਹੀਂ ਮੂੰਹ ਜੂਠਾ ਕਰਾਂਗਾ। ਬਸ ਫਿਰ ਕੀ ਸੀ ਪ੍ਰਭੂ ਨੇ ਇਸ ਪ੍ਰੇਮਾ ਭਗਤੀ ਵਸ ਹੋ ਕੇ ਉਸਦਾ ਭੋਜਨ ਛਕਿਆ। ਭਾਈ ਗੁਰਦਾਸ ਜੀ ਲਿਖਦੇ ਹਨ -

**ਪਬੁ ਇਕ ਲਪੇਟ ਕਰਿ ਦੇ ਧੰਨੈ ਨੋ ਗੈਲ ਛਡਾਵੈ।**

**ਠਾਕੁਰ ਨੋ ਨੁਾਵਾਲਕੈ ਛਾਹਿ ਰੋਟੀ ਲੈ ਭੋਗ ਚੜ੍ਹਾਵੈ।**

**ਗਬਿ ਜੋੜਿ ਮਿੰਨਤਾਂ ਕਰੈ ਪੈਰੀ ਪੀ ਧੇ ਬਹੁਤ ਮਨਾਵੈ।**

**ਹਉਂ ਭੀ ਮੁਹੁ ਨ ਜੁਠਾਲਸਾਂ ਤੂ ਰੁਠਾ ਮੈ ਕਿਹੁ ਨ ਸੁਖਾਵੈ।**

**ਗੋਸਾਈ ਪਰਤਖਿ ਹੋਇ ਰੋਟੀ ਖਾਇ ਛਾਹਿ ਮੁਹਿ ਲਾਵੈ।  
ਭੋਲਾ ਭਾਉ ਗੋਬਿੰਦੁ ਮਿਲਾਵੈ॥**

**ਭਾਈ ਗੁਰਦਾਸ ਜੀ, ਵਾਰ 10/13**

ਇਕ ਗਰੀਬ ਪਰ ਪ੍ਰੇਮਾ ਭਗਤੀ ਦਾ ਭੰਡਾਰ ਸਿੱਖ ਗੁਰ ਗੋਬਿੰਦ ਸਿੱਖ ਜੀ ਦੇ ਦਰਸ਼ਨ ਕਰਨ ਲਈ ਪਹਿਰੇਦਾਰ ਅੱਗੋਂ ਤਰਲੇ ਕੱਢਦਾ ਹੈ ਪਰ ਗੁਰੂ ਆਗਿਆ ਅਨੁਸਾਰ ਉਹ ਅੰਦਰ ਨਹੀਂ ਜਾਣ ਦਿੰਦਾ। ਬਹੁਤ ਜਿੱਦੇ ਪਿਆ ਸਿੱਖ ਜਦੋਂ ਹੀ ਜੋਰ ਜ਼ਬਰਦਸਤੀ ਅੰਦਰ ਲੰਘਣ ਲਈ ਕਦਮ ਪੁੱਟਦਾ ਹੈ ਤਾਂ ਉਹ ਪਹਿਰੇਦਾਰ ਜੋ ਹੁਕਮ ਬੱਧਾ ਸੀ, ਗੁੱਸੇ ਵਿਚ ਆ ਕੇ ਤਲਵਾਰ ਸਿੱਖ ਦੀ ਗਰਦਨ ਤੇ ਮਾਰਦਾ ਹੈ ਉਸ ਦਾ ਗਲਾ ਕਟਿਆ ਜਾਂਦਾ ਹੈ ਪਰ ਅਗਲੀ ਘੰਡੀ ਅੜੀ ਰਹਿ ਜਾਂਦੀ ਹੈ, ਉਹ ਮਸਤਾਨਾ ਸਿਰ ਤੇ ਹੱਥ ਰਖ ਕੇ ਫਿਰ ਕਹਿੰਦਾ ਹੈ ਕਿ ਹੁਣ ਤੂੰ ਆਪਣਾ ਕੰਮ ਕਰ ਲਿਆ ਹੈ, ਸੈਨੂੰ ਮੇਰੇ ਪ੍ਰੇਤਮ ਪਿਆਰੇ ਦੀ ਦੀਦਾਰੇ ਤਾਂ ਕਰਵਾ ਦੇ। ਦਸਮ ਪਾਤਸ਼ਾਹ ਇਹ ਸਾਰਾ ਕੌਤਕ ਵੇਖ ਰਹੇ ਸਨ, ਕੌਤਕ ਦੇ ਰਚੇਤ ਬਾਹਰ ਆਏ ਅਤੇ ਉਸ ਸਿੱਖ ਨੂੰ ਪੁਛਦੇ ਹਨ ਕਿ ਦਸ ਹੁਣ ਤੇਰਾ ਸਰੀਰ ਰਖ ਲਈਏ। ਮਸਤਾਨਾ, ਪ੍ਰੇਮ ਰੰਗੀਲਾ ਆਖਣ ਲੱਗਾ, ਜੀ! ਸੱਚੇ ਪਾਤਸ਼ਾਹ, ਕੋਈ ਲੱਡ ਨਹੀਂ, ਤੇਰਾ ਦਰਸ਼ਨ ਕਰਨਾ ਸੀ, ਸੋ ਕਰ ਲਿਆ। ਹੁਣ ਦੇਹ ਦੀ ਕੋਈ ਲੋੜ ਨਹੀਂ।

ਫੇਰ ਸਾਹਿਬ ਆਖਣ ਲੱਗੇ ਕਿ ਇਸ ਨੂੰ ਕੋਈ ਸਜ਼ਾ ਦੇਈਏ, ਜਿਹਨੇ ਤੈਨੂੰ ਮਾਰਿਆ ਹੈ।” ਤੋਹੀ ਮੌਹੀ ਮੌਹੀ ਤੋਹੀ ਵਾਲਾ ਸਿੱਖ ਆਖਣ ਲਗਾ ਕਿ ‘ਜੇ ਪਾਤਸ਼ਾਹ ਤੁਰਠਿਆਂ ਹੈਂ ਤਾਂ ਇਸ ਨੂੰ ਅੱਖਾਂ ਬਖਸ਼ ਦੇ।” ਇਨ੍ਹਾਂ ਕਹਿ ਪ੍ਰਾਣ ਤਿਆਗ ਦਿੱਤੇ।

ਇਹੋ ਜਿਹੇ ਪ੍ਰੇਮ ਰੱਤੇ ਭਗਤ ਜਨ ਹੀ ਇਸ ਸੰਸਾਰ ਸਾਗਰ ਤੋਂ ਪਾਰ ਹੋਣ ਦਾ ਨੁਕਤਾ ਦਸ ਕੇ ਸਾਨੂੰ ਜੀਵਨ ਜਾਚ ਸਿਖਾ ਜਾਇਆ ਕਰਦੇ ਹਨ। ਪਰ ਇਹ ਅਵਸਥਾ ਉਦੋਂ ਆਉਂਦੀ ਹੈ ਜਦੋਂ ਕੋਈ ਪ੍ਰੇਮ ਖਿਚਾਂ ਪਾਉਣ ਹਾਰਾ ਹੱਥਾਂ-ਪੈਰਾਂ ਨਾਲ ਸੇਵਾ ਕਰਨ ਵਾਲਾ, ਮਿਠ ਬੋਲੜਾ ਅਤੇ ਨਾਮ ਸਰੂਪ ਸੱਜਣ ਸੁਆਮੀ ਮਿਲ ਜਾਂਦਾ ਹੈ। ਜਿਸ ਨੂੰ ਦੇਖਦਿਆਂ ਹੀ ਉਸ ਸਾਹਿਬ ਨਾਲ ਚਿੱਤ ਜੁੜ ਜਾਂਦਾ ਹੈ, ਮਨ ਦੀ ਮੈਲ ਕੱਟੀ ਜਾਂਦੀ ਹੈ, ਜਨਮ ਮਰਨ ਦਾ ਭਉ ਨਹੀਂ ਰਹਿੰਦਾ -

**ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਛਿਠਿਆ॥  
ਮਨ ਕੀ ਕਟੀਐ ਮੈਲੁ ਸਾਧਸੰਗਿ ਛਿਠਿਆ॥  
ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ॥  
ਬੰਧਨ ਖੋਲਨਿ ਸੰਤ ਦੂਤ ਸਭਿ ਜਾਹਿ ਛਪਿ॥**

**ਪੰਨਾ - 520**

ਇਸੇ ਤਰ੍ਹਾਂ ਬਹਿਲੋਲ ਬਾਦਸ਼ਾਹ ਅਲਮਸਤ ਫਕੀਰ ਹੋਇਆ ਹੈ ਜੋ ਨਮਾਜ ਪੜ੍ਹਿਆਂ, “ਮਨ ਖੁਦਾਇਮ, ਮਨ ਖੁਦਾਇਮ, ਮਨ ਖੁਦਾ” ਕਹਿ ਦਿਆ ਕਰਦਾ ਸੀ ਜੋ ਕੱਟੜਵਾਦੀ ਮੁਲਾਇਆਂ ਨੂੰ ਜਚਦਾ ਨਹੀਂ ਸੀ। ਇਕ ਦਿਨ ਆਖਣ ਲੱਗੇ ਕਿ ਇਹ ਕੀ ਕੁਫਰ ਤੋਲਣ ਲੱਗ ਪਏ ਹੋ। ਬਾਦਸ਼ਾਹ ਆਖਣ ਲੱਗਾ ਕਿ ਹੁਣ ਜਦੋਂ ਮੈਂ ਆਖਾਂ, ਮੇਰਾ ਸਿਰ ਧੜ ਨਾਲੋਂ ਜੁਦਾ ਕਰ ਦਿਓ-ਜੋ ਇਸ ਜੁਰਮ ਦੀ ਸਜ਼ਾ ਹੈ।

ਸਮਾਂ ਆਇਆ ਤੇ ਬਾਦਸ਼ਾਹ ਨੇ ਆਖਣਾ ਸ਼ੁਰੂ ਕਰ ਦਿੱਤਾ। ‘ਮਨ ਖੁਦਾਇਮ’ ਆਖਿਆ ਹੀ ਸੀ ਕਿ ਕੱਟੜਵਾਦੀਆਂ ਨੇ ਤਲਵਾਰ ਚਲਾ ਦਿੱਤੀ ਪਰ ਉਹ ਗਲਾ ਕੱਟੇ ਬਗੈਰ ਹੀ ਲੰਘ ਗਈ। ਫੇਰ ਮਾਰੀ ਤਲਵਾਰ, ਫੇਰ ਲੰਘ ਗਈ। ਜਦੋਂ ਬਾਦਸ਼ਾਹ ਮਸਤੀ ਵਿਚੋਂ ਬਾਹਰ ਆਏ ਤਾਂ ਆਖਣ ਲੱਗੇ ਕਿ ਸੁਣਾਓ ਭਾਈ ਅੱਜ ਤਾਂ ਨਹੀਂ ਆਖਿਆ। “ਹਾਂ ਆਖਿਆ ਸੀ।” “ਫੇਰ ਮਾਰੀ ਸੀ ਤਲਵਾਰ?” ਮਾਰੀ ਤਲਵਾਰ ਪਰ ਵਿਚੋਂ ਦੀ ਲੰਘ ਗਈ, ਸਿਰ ਨਹੀਂ ਲਹਿਆ। ਬਾਦਸ਼ਾਹ ਆਖਣ ਲੱਗਾ ਕਿ ਫੇਰ ਮੈਂ ਨਹੀਂ ਸੀ ਉਸ ਵਕਤ, ਉਸ ਵੇਲੇ ਖੁਦਾ ਹੀ ਸੀ।

**ਆਦਮੀ ਕੀ ਕਿਆ ਜ਼ੁਗਅਤ, ਦਾਵਾ ਖੁਦਾਈ ਕਾ ਕਰੇ।  
ਬੋਲਤੇ ਥੇ ਆਪ ਹਜ਼ਰਤ ਨਾਮ ਬਾ ਮਨਸੂਰ ਕਾ।**

ਹਜ਼ਰਤ ਮਨਸੂਰ ਨੂੰ ਵੀ ‘ਅਨਲਹੱਕ, ਅਨਲਹੱਕ’ ਕਹਿੰਦੇ ਨੂੰ ਕੱਟੜਵਾਦੀਆਂ ਨੇ ਸੂਲੀ ਤੇ ਚਾੜ੍ਹ ਦਿੱਤਾ ਸੀ।

ਪ੍ਰੇਮ ਵੱਸ ਹੋਏ ਅਨੇਕ ਗੁਰੂ ਕੇ ਸਿੱਖਾਂ ਨੇ ਸ਼ਹੀਦੀਆਂ ਪਾਪਤ ਕੀਤੀਆਂ। ਭਾਈ ਮਤੀ ਦਾਸ, ਸਤੀ ਦਾਸ, ਭਾਈ ਦਿਆਲਾ, ਭਾਈ ਤਾਰੂ ਸਿੰਘ, 66 ਨਾਮਧਾਰੀ ਸਿੰਘ ਤੋਪਾਂ ਅੱਗੇ ਉਡ ਗਏ, ਅਨੇਕਾਂ ਹੀ ਫਾਂਸੀਆਂ ਤੇ ਝੂਲ ਗਏ, ਕਾਲੇ ਪਾਣੀਆਂ ਦੀਆਂ ਸਜਾਵਾਂ ਭੁਗਤਦੇ ਸ਼ਹੀਦ ਹੈ ਗਏ।

ਮੌਲਾਨਾ ਗੁਰੂ ਦੇ ਕਹਿਣ ਅਨੁਸਾਰ ਪ੍ਰੇਮ ਦੇ ਮਾਮਲੇ ਵਿਚ ਬੁੱਧੀ ਦੀ ਪਹੁੰਚ ਨਹੀਂ ਹੋਇਆ ਕਰਦੀ। ਪ੍ਰੇਮਾ ਭਗਤੀ ਜਾਂ ਬਿਰਹੁ ਭਗਤੀ ਹਰ ਉਸ ਸਖਸ਼ ਵਿਚ ਮੌਜੂਦ ਹੈ ਜੋ ਭਗਤੀ ਪ੍ਰਧਾਨ ਤੇ ਪ੍ਰੇਮ ਸਤਾ ਦੇ ਕਾਇਲ ਹੈ। ਭਗਤ ਸੂਰਦਾਸ ਜੀ ਦੇ ਲਿਖਣ ਅਨੁਸਾਰ -

**ਨ ਲਾਜ ਤੀਨ ਲੋਕ ਕੀ ਨ ਵੇਦ ਕੇ ਕਹਿਓ ਕਰੈ।  
ਨ ਸੰਕ ਭੂਤ ਪ੍ਰੇਤ ਕੀ ਨ ਦੇਵ ਜੱਛ ਤੇ ਡਰੈ।  
ਸੁਨੈ ਨ ਕਾਨ ਅੱਗ ਕੀ, ਦ੍ਰਸੈ ਨ ਅੱਗ ਇੱਛਨਾ।  
ਕਰੈ ਨ ਬਾਦ ਅੱਗ ਕੀ, ਸੁ ਭਕਤਿ ਪ੍ਰੇਮ ਲੱਛਨਾ।**

ਭਗਤ ਸੁੰਦਰਦਾਸ ਜੀ ਪ੍ਰੇਮਾ ਭਗਤੀ ਦੀ ਇਸ ਬਿਰਹੁ ਭਗਤੀ ਬਾਰੇ ਲਿਖਦੇ ਹਨ -

**ਕਬਹੂੰਕ ਹੰਸ ਉਠ ਕਰੈ ਰੋਵਨ ਫਿਰ ਲਾਗੈ।  
ਕਬਹੂੰਕ ਗਦ ਕੰਠ ਸ਼ਬਦ ਨਿਕਸੈ ਨਹਿ ਆਗੈ।  
ਕਬਹੂੰਕ ਹਿਰਦੇ ਉਮੰਗ ਬਹੁਤ ਉੱਚੇ ਸੁਰ ਗਾਵੈ।  
ਕਬਹੂੰਕ ਹੈ ਮੁਖ ਮੌਨ ਗਗਨ ਜੈਸੇ ਰਹਿ ਜਾਵੈ।  
ਚਿੱਤ ਬਿੱਤ ਹਰਿ ਮੌਂ ਲਾਗਿਓ, ਸਾਵਧਾਨ ਕੈਸੇ ਰਹੈ।  
ਯਹ ਪ੍ਰੇਮ ਲੱਛਨਾਂ ਭਗਤਿ ਹੈ ਸ਼ਿਸ਼ ਸੁਨੋ ਸੁੰਦਰ ਕਰੈ।**

**ਗਰ ਕੀ ਮੁਰਤਿ ਮਨ ਮਹਿ ਧਿਆਨੁ॥ ਪੰਨਾ - 864**

ਕਾਬਲ ’ਚ ਰਹਿ ਰਹੇ ਗੋਂਦਾ ਨਾਮੀ ਸਿੱਖ ਜੋ ਅਹੁਰ ਅਵਸਥਾ ਪਾਰ ਕਰ ਚੁਕੇ ਹੋਏ ਸਨ। ਇਕ ਦਿਨ ਅੰਮ੍ਰਿਤ ਵੇਲੇ ਤੋਂ ਨਾਮ-ਰਸ ਵਿਚ ਬੈਠਿਆਂ ਗੁਰੂ ਹਰਿ ਰਾਏ ਜੀ ਦੇ ਚਰਨਾਂ ਦਾ ਧਿਆਨ ਧਰ ਕੇ ਐਸੇ ਸਮਾਪੀ ਸਥਿਤ ਹੋਏ ਕਿ ਸਮੇਂ ਦੇ ਵੇਗ ਨੇ ਸ਼ਾਮ ਦੇ ਚਾਰ ਵਜਾ ਦਿੱਤੇ ਪਰ ਦੂਜੀ ਤਰਫ ਕੀਰਤਪੁਰ ਵਿਖੇ ਗੁਰੂ ਹਰਿ ਰਾਏ ਜੀ ਅੰਮ੍ਰਿਤ ਵੇਲੇ ਤੋਂ ਦੀਵਾਨ ਵਿਚ ਬੈਠਿਆਂ ਸਮਾਪੀ ਸਥਿਤ ਹੋਏ, ਸੰਗਤਾਂ ਵੀ ਇਸ ਪ੍ਰਕਾਰ ਸਤਿਗੁਰੂ ਜੀ ਦੇ ਨਾਲ ਹੀ ਬੈਠੀਆਂ ਉਡੀਕ ਕਰ ਰਹੀਆਂ ਸਨ

ਕਿ ਕਦੋਂ ਸਤਿਗੁਰੂ ਜੀ ਸਮਾਧੀ ਤੋਂ ਉਠਦੇ ਹਨ ਤੇ ਕਦੋਂ ਪ੍ਰਸ਼ਾਦ ਪਾਣੀ ਛਕਦੇ ਹਨ। ਸ਼ਾਮ ਦੇ ਚਾਰ ਵਜੇ ਤੋਂ ਬਾਅਦ ਹੀ ਨੇਤਰ ਖੋਲ੍ਹੇ ਅਤੇ ਪ੍ਰਸ਼ਾਦ ਛਕਿਆ।

### ਗੁਰ ਕੇ ਚਰਨ ਰਿਦੈ ਵਸਾਏ ॥ ਪੰਨਾ - 1270

ਇਸੇ ਤਰ੍ਹਾਂ ਇਕ ਸਮੇਂ ਗੁਰੂ ਗੋਬਿੰਦ ਸਿੰਘ ਜੀ ਸਮੇਂ ਬਾਈਪਾਰ ਦੇ ਪਹਾੜੀ ਰਾਜੇ ਜੋ ਗੁਰੂ ਜੀ ਦਾ ਵਿਰੋਧ ਕਰ ਰਹੇ ਸੀ ਸਭ ਨੇ ਇਕੱਠਿਆਂ ਹੋ ਇਕ ਮਤਾ ਪਕਾਇਆ ਕਿ ਕਿਉਂ ਨ ਸਾਰੇ ਇਕੱਠੇ ਹੋ ਕੇ ਇਕ ਦਿਨ ਅਚਾਨਕ ਹੀ ਗੁਰੂ ਗੋਬਿੰਦ ਸਿੰਘ ਜੀ ਤੇ ਹੱਲਾ ਬੋਲਿਆ ਜਾਵੇ, ਇਸ ਤਰ੍ਹਾਂ ਗੁਰੂ ਜੀ ਤੋਂ ਅੰਨੰਦਪੁਰ ਖਾਲੀ ਕਰਵਾ ਲਵਾਂਗੇ। ਪਰ ਦੇਵੀਦਾਸ ਜੋ ਇਨ੍ਹਾਂ ਦਾ ਮੁੱਖ ਮੰਤਰੀ ਵੀ ਸੀ ਤੇ ਮੁੱਖ ਸਲਾਹਕਾਰ ਵੀ ਸੀ ਨੇ ਇਸ ਮਤੇ ਦੀ ਵਿਰੋਧਤਾ ਕੀਤੀ ਅਤੇ ਉਨ੍ਹਾਂ ਨੂੰ ਇਉਂ ਕਰਨ ਤੋਂ ਮਨ੍ਨਾ ਕੀਤਾ। ਰਾਜਿਆਂ ਨੇ ਸੌਚਿਆਂ ਕਿ ਅੰਦਰੋਂ ਗੁਰੂ ਜੀ ਦਾ ਸੁਹੀਆ ਹੋਣਾ ਹੈ, ਜਿਸ ਕਰਕੇ ਇਹ ਸਾਨੂੰ ਰੋਕ ਰਿਹਾ ਹੈ। ਉਨ੍ਹਾਂ ਨੇ ਇਸ ਨੂੰ ਬਾਰੀ ਕਰਾਰ ਦੇ ਕੇ ਮੌਤ ਦੀ ਸਜ਼ਾ ਸੁਣਾ ਦਿੱਤੀ। ਇਹ ਆਖਿਆ ਗਿਆ ਕਿ ਫਲਾਣੀ ਪਹਾੜੀ ਤੇ ਲਿਜਾ ਕੇ ਇਸ ਦੀਆਂ ਅੱਖਾਂ ਵਿਚ ਗਰਮ ਸਲਾਈਆਂ ਫੇਰ ਕੇ ਉਸ ਪਹਾੜੀ ਤੋਂ ਹੇਠਾਂ ਰੇੜ ਦਿੱਤਾ ਜਾਵੇ।

ਜਦੋਂ ਸਮਾਂ ਆਇਆ ਤਾਂ ਦੇਵੀਦਾਸ ਜੀ ਨੇ ਜਲਾਦਾਂ ਨੂੰ ਕਿਹਾ ਕਿ ਜਿਸ ਵੇਲੇ ਮੈਂ ਸਮਾਧੀ ਸਥਿਤ ਹੋ ਜਾਵਾਂ ਤਾਂ ਤੁਸਾਂ ਇਹ ਕੰਮ ਕਰ ਦੇਣਾ।

### ਗੁਰ ਕੇ ਚਰਨ ਰਿਦੈ ਲੈ ਧਾਰਓ ॥ ਪੰਨਾ - 864

ਦੇ ਵਾਕ ਅਨੁਸਾਰ ਉਸਨੇ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਦਾ ਧਿਆਨ ਧਰ ਕੇ ਸਮਾਧੀ ਸਥਿਤ ਹੋ ਗਏ। ਜਲਾਦਾਂ ਨੇ ਉਨ੍ਹਾਂ ਦੀਆਂ ਅੱਖਾਂ ਵਿਚ ਸੁਰਮਤੂ ਵਾਂਗ ਗਰਮ ਗਰਮ ਸਲਾਈਆਂ ਫੇਰ ਦਿੱਤੀਆਂ ਤੇ ਇਹ ਸੌਚਕੇ ਕੱਕ ਇਹ ਹੁਣ ਆਪੇ ਹੀ ਰਿੜ ਕੇ ਖਤਮ ਹੋ ਜਾਵੇਗਾ ਉਸ ਨੂੰ ਉਥੇ ਹੀ ਡੱਡ ਵਾਪਸ ਆ ਗਏ। ਪਰ ਗੁਰੂ ਦੇ ਪਿਆਰੇ ਸਿੱਖ ਦੇਵੀ ਦਾਸ ਜੀ ਜਦੋਂ ਸੁਰਤ ਵਿਚ ਆਏ ਤਾਂ ਆਪਣੇ ਆਪ ਨੂੰ ਠੀਕ ਠਾਕ ਵੇਖ ਕੇ ਹੈਰਾਨ ਵੀ ਹੋਏ ਤੇ ਸ੍ਰੀ ਸਤਿਗੁਰੂ ਜੀ ਦੇ ਸੂਕਰਗੁਜ਼ਾਰ ਵੀ ਹੋਏ। ਸਿੱਧੇ ਹੀ ਗੁਰਧਾਮ ਅਨੰਦਪੁਰ ਸਾਹਿਬ ਪੁੱਜ ਕੇ ਜਦੋਂ ਗੁਰੂ ਜੀ ਦੇ ਦਰਸ਼ਨ ਕੀਤੇ ਤਾਂ ਚਰਨਾਂ ਤੇ ਪੱਟੀਆਂ ਬੱਝੀਆਂ ਵੇਖ ਕੇ ਪੁਛਿਆ ਤਾਂ ਜਦੋਂ ਪਤਾ ਲੱਗਾ ਕਿ ਸਲਾਈਆਂ ਮੇਰੀਆਂ ਅੱਖਾਂ ਵਿਚ ਫਿਰੀਆਂ ਸਨ ਅਰ ਗੁਰੂ ਚਰਨਾਂ ਦਾ ਧਿਆਨ ਧਰਕੇ ਉਨ੍ਹਾਂ ਗਰਮ ਸਲਾਈਆਂ ਦਾ ਅਸਰ ਗੁਰੂ ਜੀ ਦੇ ਚਰਨਾਂ ਤੇ ਹੋਇਆ ਹੈ। ਵੈਰਾਗੀ ਹੋ ਗਿਆ, ਮੁਆਫ਼ੀਆਂ ਮੰਗਣ ਲਗ ਪਿਆ। ਗੁਰਬਾਣੀ ਵਿਚ ਇਸ ਗੱਲ ਦਾ ਫੈਸਲਾ ਕਰ ਦਿੱਤਾ ਹੈ ਕਿ -

### ਗੁਰ ਕੇ ਚਰਣ ਕਮਲ ਮਨ ਧਿਆਇ ॥

### ਦੁਖ ਦਰਦੁ ਇਸੁ ਤਨ ਤੇ ਜਾਇ ॥ ਪੰਨਾ - 741

ਗੁਰੂ ਹਰਿ ਗੋਬਿੰਦ ਸਾਹਿਬ ਜੀ ਲਈ ਇਕ ਸਿੱਖ ਨੇ ਬਹੁਤ ਵਧੀਆ ਦੁਸ਼ਾਲੇ ਭੇਟਾ ਕਰਨ ਲਈ ਲਿਆਂਦੇ ਜੋ ਰਸਤੇ ਵਿਚ ਪੱਟੀ ਦੇ ਨਵਾਬ ਨੇ ਖੋ ਲਏ। ਪਤਾ ਲੱਗਣ ਤੇ ਗੁਰੂ ਜੀ ਨੇ ਭਾਈ ਬਿਧੀ ਚੰਦ ਜੀ ਨੂੰ ਭੇਜਿਆ। ਉਨ੍ਹਾਂ ਉਥੇ ਜਾ ਕੇ ਬੜੀ ਹੀ ਵਿਉਂਤ ਨਾਲ ਉਹ ਦੁਸ਼ਾਲੇ ਪ੍ਰਾਪਤ ਕਰ ਵਾਪਸ

ਮੁੜਿਆ ਤਾਂ ਪਿੱਛੇ ਨਵਾਬ ਦੀ ਪੁਲੀਸ ਮਗਰ ਲੱਗ ਗਈ। ਭਾਈ ਜੀ ਉਨ੍ਹਾਂ ਤੋਂ ਦੁਸ਼ਾਲਿਆਂ ਦਾ ਬਚਾਅ ਕਰਨ ਲਈ ਕੋਈ ਲੁਕਵੀਂ ਥਾਂ ਦੀ ਭਾਲ ਕਰ ਰਿਹਾ ਸੀ ਕਿ ਰਸਤੇ ਵਿਚ ਇਕ ਭੀਠਿਆਰਨ ਨੂੰ ਜਦੋਂ ਪੁਛਿਆ ਤਾਂ ਉਸ ਨੇ ਆਪਣੀ ਭੱਠੀ ਵੱਲ ਇਸ਼ਾਰਾ ਕਰ ਦਿੱਤਾ। ਭਾਈ ਜੀ ਨੇ ਸਤਿਗੁਰੂ ਜੀ ਦੀ ਮੂਰਤ ਨੂੰ ਮਨ ਵਿਚ ਵਸਾ ਕੇ ਉਸ ਬਲਦੀ ਭੱਠ ਵਿਚ ਹੀ ਵੜ ਗਏ। ਓਧਰ ਸਤਿਗੁਰੂ ਜੀ ਦੀਵਾਨ ਵਿਚ ਬੈਠਿਆਂ ਸੰਗਤਾਂ, ਸਿੱਖਾਂ, ਸੇਵਕਾਂ ਨੂੰ ਕਿਹਾ ਕਿ ਜਲ ਦੀਆਂ ਗਾਗਰਾਂ ਲਈ ਆਓ ਤੇ ਮੇਰੇ ਸੀਰੀ ਤੇ ਪਾਈ ਜਾਓ। ਉਸ ਭੱਠੀ ਦੀ ਅੱਗ ਦੀ ਤਪਸ਼ ਨੂੰ ਆਪ ਜੀ ਨੇ ਇਸ ਤਰ੍ਹਾਂ ਠੰਡਿਆ ਕਰ, ਆਪਣੇ ਭਗਤ ਦੀ ਰਾਖੀ ਕੀਤੀ, ਰੱਤੀ ਭਰ ਵੀ ਸੇਕ ਨਹੀਂ ਲੱਗਣ ਦਿੱਤਾ। ਸੋ ਇਹੋ ਜਿਹੇ ਗੁਰਸਿੱਖ ਆਪਣੇ ਗੁਰੂ ਦੇ ਨਾਲ ‘ਪ੍ਰੇਮ ਭਗਤੀ’ ਵਿਚ ਲੀਨ ਹੋਏ ਕਿਹੋ ਜਿਹੇ ਕਾਰਨਾਮੇ ਕਰ ਦਿੰਦੇ ਹਨ ਅਤੇ ਗੁਰੂ ਵੀ ਆਪਣੇ ਭਗਤਾਂ ਦੀ ਪੈਜ ਰਖਦਾ ਆਇਆ ਹੈ। ਇਸ ਤਰ੍ਹਾਂ ਸਭ ਪਾਸੇ ਬ੍ਰਹਮ ਹੈ ਬ੍ਰਹਮ ਦਾ ਪਸਾਰਾ ਹੋ ਜਾਇਆ ਕਰਦਾ ਹੈ।

**ਬ੍ਰਹਮ ਦੀਸੇ ਬ੍ਰਹਮੁ ਸੁਣੀਐ ਏਕੁ ਏਕੁ ਵਖਾਣੀਐ ॥**

**ਆਤਮ ਪਸਾਰਾ ਕਰਣਹਾਰਾ ਪ੍ਰਭ ਬਿਨਾ ਨਹੀਂ ਜਾਣੀਐ ॥**

### ਪੰਨਾ - 846

LLLLLLL

(ਪੰਨਾ 29 ਦੀ ਬਾਕੀ)

ਤਕ ਕਿ ਸੰਗਤ ਵਿਚੋਂ ਜਿਹੜੇ ਇਸ ਇਕ ਪਲ ਦੇ ਲਿਸ਼ਕਾਰੇ ਨੂੰ ਸਹਾਰ ਨਾ ਸਕੇ, ਉਨ੍ਹਾਂ ਦੀਆਂ ਚੀਕਾਂ ਨਿਕਲ ਪਈਆਂ। ਸਾਗਰ ਵਾਤਾਵਰਣ ਅਨੁਰਾਗ ਵੈਰਾਗ ਵਿਚ ਬਦਲ ਗਿਆ। ਨੇਤਰਾਂ ਵਿਚੋਂ ਪ੍ਰੇਮ ਦੇ ਹੰਝੂਆਂ ਦੀ ਪ੍ਰੇਮ ਪੀੜਾ ਸਹਿੰਦੀਆਂ ਹੋਈਆਂ ਸੰਗਤਾਂ ਵਿਦਾ ਹੋ ਗਈਆਂ।

ਖਾਸ ਗੱਲ ਇਸ ਘੜੀ ਦੀ, ਇਸ ਅਲੋਕਿਕ ਪਲ ਦੀ ਜਿਸ ਕਰਕੇ ਮਨ ਵਿਚ ਇਹ ਸਵਾਲ ਉਠਿਆ ਕਿ ਹੁਣ ਤਕ ਰੂਹਾਨੀ ਸੰਸਾਰ ਵਿਚ ਪ੍ਰਮੇਸ਼ਰ ਨੇ ਇਕੱਲੇ ਇਕੱਲੇ ਨੂੰ ਹੀ ਦਰਸ਼ਨ ਦੀਦਾਰੇ ਦਿੱਤੇ ਜਾਂ ਉਨ੍ਹਾਂ ਨੂੰ ਆਪਣਾ ਲਿਸ਼ਕਾਰਾ ਵਿਖਾਇਆ ਜਿਵੇਂ ਮੈਦਾਨੇ ਜੰਗ ਵਿਚ ਸ੍ਰੀ ਕ੍ਰਿਸ਼ਨ ਨੇ ਅਰਜਨ ਅਤੇ ਸੰਜੈ ਨੂੰ ਹੀ ਇਹ ਦਿਬਾਜ ਨੇਤਰ ਦਿੱਤੇ ਸਨ, ਜਿਸ ਨਾਲ ਉਹ ਉਸ ਦੇ ਵਿਗਾਟ ਰੂਪ ਨੂੰ ਵੇਖ ਸਕੇ ਪਰ ਇਸ ਪ੍ਰੇਮ ਦੀ ਅਲੋਕਿਕਤਾ ਦਾ ਲੱਖਾਂ ਵਿਚ ਮੌਜੂਦ ਸੰਗਤ ਨੇ ‘ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭੂ ਪਾਇਓ’ ਦਾ ਪੂਰਾ ਪੂਰਾ ਅਨੰਦ ਮਾਣਿਆ ਅਤੇ ਉਸ ਲਿਸ਼ਕਾਰੇ ਦੀ ਲੱਗੇ ਤੋਂ ਕੋਈ ਭੀ ਨਾ ਬਚ ਸਕਿਆ। ਲੱਖਾਂ ਪ੍ਰੇਮੀਆਂ ਦਾ ਸੁਧ ਬੁਧ ਭੁੱਲ ਜਾਣਾ, ਕੇਵਲ ਹੰਝੂਆਂ ਦਾ ਹੀ ਨੈਣਾਂ ਤੋਂ ਛਮ ਛਮ ਕਰਦਾ ਵਿਖਾਈ ਦੇਣਾ, ਇਹੋ ਹੀ ਪ੍ਰੇਮ ਦਾ ਅਲੋਕਿਕ ਅਤੇ ਵਿਲੱਖਣ ਲਿਸ਼ਕਾਰਾ ਸੀ ਜਿਹੜਾ ਜਾਗਿਆਸਾਨਾਂ ਦੇ ਦਿਲਾਂ ਤੇ ਅਮਿੱਟ ਛਾਪ ਛੱਡ ਗਿਆ। ਅਜਿਹਾ ਅਲੋਕਿਕ ਨਜ਼ਾਰਾ ਪਤਾ ਨਹੀਂ ਜੀਵਨ ਵਿਚ ਫੇਰ ਕਦੇ ਵੇਖਣ ਨੂੰ ਮਿਲੇ ਜਾਂ ਨਾ ਮਿਲੇ ਪਰ ਇਹ ਘੜੀ, ਇਹ ਪਲ ਇਕ ਅਭੁੱਲ ਯਾਦ ਵਾਂਗੂੰ ਸਾਡੇ ਦਿਲਾਂ ਵਿਚ ਵਾਸ ਕਰਦੀ ਰਹੇਗੀ।

LLLLLLL

# ਭਗਵਤ ਗੀਤਾ ਦੀ ਚਿਰ ਸਥਾਈ ਆਤਮ ਵਿਦਿਆ

## PERENNIAL PSYCHOLOGY OF THE BHAGVAD GITA

(ਲੜੀ ਜੋੜਨ ਲਈ ਦੇਖੋ ਨਵੰਬਰ ਅੰਕ, ਪੰਨਾ - 33)

### ਅਧਿਆਏ 12

#### ਅਰਜਨ ਉਪਵਾਚ -

1. ਇਸ ਪ੍ਰਕਾਰ ਭਗਵਾਨ ਦੇ ਬਚਨਾਂ ਨੂੰ ਸੁਣ ਕੇ ਅਰਜਨ ਬੋਲਿਆ, ਹੋ ਮਨਮੋਹਨ! ਜੋ ਅਨਿੱਨ ਪ੍ਰੇਮੀ ਭਗਤ ਜਨ ਇਸ ਪੂਰਬ ਯੁਕਤ ਪ੍ਰਕਾਰ ਨਾਲ ਨਿਰੰਤਰ ਆਪ ਦੇ ਭਜਨ ਧਿਆਨ ਵਿਚ ਲਗੇ ਹੋਏ, ਆਪ ਸਰਗੁਨ ਰੂਪ ਪ੍ਰਮੇਸ਼ਰ ਨੂੰ ਅਤਿ ਸੋਸ਼ਟ ਭਾਵ ਨਾਲ ਉਪਾਸਦੇ ਹਨ ਅਤੇ ਜੋ ਅਧਿਨਾਸੀ, ਸਚਿਦਾਨੰਦ, ਨਿਰਾਕਾਰ ਨੂੰ ਹੀ ਉਪਾਸਦੇ ਹਨ ਇਹਨਾਂ ਦੋਹਾਂ ਪ੍ਰਕਾਰ ਦੇ ਭਗਤਾਂ ਵਿਚੋਂ ਉਤਮ ਯੋਗ ਵੇਤਾ ਕੌਣ ਹੈ?

ਅਰਜਨ ਜੋ ਇਹ ਦਿਸ਼ਾ ਦੇਖਦਾ ਹੈ, ਉਹ ਬਹੁਤ ਥੋੜ੍ਹੀ ਦੇਰ ਲਈ ਸੀ। ਉਸ ਨੂੰ ਛੇਤੀ ਹੀ ਸੰਸਾਰ ਵਿਚ ਵਾਪਸ ਆਉਣਾ ਧਿਆਨ ਤੇ ਸੰਸਾਰਕ ਕਰਮ ਕਰਨੇ ਪਏ। ਪਰ ਇਕ ਅਲੋਕਿਕ ਘਟਨਾ ਜ਼ਰੂਰ ਅਰਜਨ ਦੇ ਜੀਵਨ ਵਿਚ ਵਰਤ ਗਈ ਤੇ ਉਸ ਨੂੰ ਕ੍ਰਿਸ਼ਨ ਤੇ, ਤੇ ਉਨ੍ਹਾਂ ਦੀ ਸਿਖਿਆ ਤੇ ਬਹੁਤ ਵਿਸ਼ਵਾਸ਼ ਹੋ ਗਿਆ। ਜੋ ਵੀ ਘਟਨਾਵਾਂ ਤੇ ਦਿਸ਼ਾ ਇਛਕ ਦੇ ਜੀਵਨ ਵਿਚ ਵਾਪਰਦੇ ਹਨ ਇਹ ਆਤਮ ਮਾਰਗ ਤੇ ਚੱਲਣ ਦੇ ਇਕ ਮਾਤ੍ਰ ਚਿੰਨ ਹੁੰਦੇ ਹਨ ਪਰ ਇਹ ਕੋਈ ਪ੍ਰਾਪਤੀ ਨਹੀਂ, ਪੂਰਤੀ ਤਾਂ ਆਤਮ ਸਿੱਧੀ ਹੈ।

ਬਾਰ੍ਹਵੇਂ ਅਧਿਆਇ ਦਾ ਪਹਿਲਾ ਸ਼ਲੋਕ ਅਰਜਨ ਵਲੋਂ ਇਕ ਪ੍ਰਸ਼ਨ ਹੈ, ਇਹ ਪ੍ਰਸ਼ਨ ਕ੍ਰਿਸ਼ਨ ਦਾ ਵਿਸ਼ਾਲ ਰੂਪ ਦੇਖਣ ਤੋਂ ਬਾਅਦ ਉਠਿਆ। ਅਰਜਨ ਇਹ ਜਾਨਣਾ ਚਾਹੁੰਦਾ ਹੈ ਕਿ ਉਹ ਨਿਰਗੁਣ ਤੇ ਸਮਾਪੀ ਲਗਾਏ ਕਿ ਸਰਗੁਣ ਸਰੂਪ ਤੇ ਲਗਾਏ। ਸਤਿ ਤਾਂ ਸਾਰੀਆਂ ਇੰਦ੍ਰੀਆਂ ਤੋਂ ਪਰੋ ਹੈ, ਮਨ ਤੋਂ ਪਰੋ ਹੈ, ਬੁੱਧੀ ਤੋਂ ਪਰੋ ਹੈ, ਜਦੋਂ ਤਕ ਤੁਸੀਂ ਸਤਿ ਦੀ ਪ੍ਰਾਪਤੀ ਨਹੀਂ ਕਰ ਲੈਂਦੇ, ਉਦੋਂ ਤਕ ਮੁਕਤੀ ਸੰਭਵ ਨਹੀਂ। ਜੇ ਆਤਮ ਸਿੱਧੀ ਪ੍ਰਾਪਤ ਹੋ ਵੀ ਜਾਵੇ ਤਾਂ ਵੀ ਪ੍ਰਸ਼ਨ ਉਠਦਾ ਹੈ, ਮਨੁੱਖ ਨੂੰ ਸੰਸਾਰ ਵਿਚ ਕਿਵੇਂ ਵਿਚਰਨਾ ਚਾਹੀਦਾ ਹੈ? ਉਹ ਕਿਵੇਂ ਰਹੇ, ਕਿਵੇਂ ਕਰਮ ਕਰੇ? ਸਮਝਣ ਵਾਲੀ ਗੱਲ ਤਾਂ ਇਹ ਹੈ ਕਿ ਉਹ ਸੰਸਾਰ ਵਿਚ ਕਿਵੇਂ ਵਿਚਰੇ।

2. ਇਸ ਪ੍ਰਕਾਰ ਅਰਜਨ ਦੇ ਪੁਛਣ ਤੇ ਸ੍ਰੀ ਕ੍ਰਿਸ਼ਨ ਭਗਵਾਨ ਬੋਲੇ, ਹੋ ਅਰਜਨ! ਮੇਰੇ ਵਿਚ ਮਨ ਨੂੰ ਇਕਾਗਰ ਕਰਕੇ ਨਿਰੰਤਰ ਮੇਰੇ ਭਜਨ, ਧਿਆਨ ਵਿਚ ਲਗੇ ਹੋਏ ਜੋ ਭਗਤ ਜਨ ਅਤੀ ਸੋਸ਼ਟ ਸ਼ਰਧਾ ਨਾਲ ਜੁੜੇ ਹੋਏ ਸਰਗੁਨ ਰੂਪ ਪਰਮੇਸ਼ਰ ਨੂੰ ਭਜਦੇ ਹਨ ਉਹ ਮੈਨੂੰ ਯੋਗੀਆਂ ਤੋਂ ਵੀ ਅਤੀ ਉਤਮ ਯੋਗੀ ਮਾਨਯ ਹਨ ਅਰਥਾਤ ਉਹਨਾਂ ਨੂੰ ਮੈਂ ਅਤੀ ਸੋਸ਼ਟ ਮੰਨਦਾ ਹਾਂ।

ਬਹੁਤ ਸਾਰੇ ਲੋਕੀ ਨਿਰਾਕਾਰ ਤੇ ਧਿਆਨ ਲਗਾਉਣਾ ਸੋਚ ਵੀ ਨਹੀਂ ਸਕਦੇ। ਘਟ ਹੀ ਇਹੋ ਜਿਹੇ ਵਡਭਾਗੇ ਹਨ ਜਿਹੜੇ ਉਹ ਅਨੰਤ ਦੀ ਅਵਸਥਾ ਨੂੰ ਪ੍ਰਾਪਤ ਹੁੰਦੇ ਹਨ।

**ਮੁਲ ਲੇਖਕ ਡਾ. ਸਵਾਮੀ ਰਾਮ ਜੀ  
ਅਨੁਵਾਦਕ - ਡਾ. ਬੀਬੀ ਤੇਜਿੰਦਰ ਮਲਹੋਤਰਾ**

ਭਗਤੀ ਦਾ ਮਾਰਗ ਉਨ੍ਹਾਂ ਲਈ ਉਤਮ ਹੈ ਜਿਹੜੇ ਨਿਰੋਲ ਆਤਮ ਸਿੱਧੀ ਪ੍ਰਾਪਤ ਨਹੀਂ ਕਰ ਸਕਦੇ। ਕਿਸੇ ਵੀ ਆਕਾਰ ਤੋਂ ਬਿਨਾਂ ਧਿਆਨ ਲਗਾਉਣਾ ਤੇ ਸੋਚਣਾ ਬਹੁਤ ਅੰਖਾ ਲਗਦਾ ਹੈ। ਇਹ ਮਹਿਸੂਸ ਹੁੰਦਾ ਹੈ ਕਿ ਮਨ ਕਿਸ ਤੇ ਇਕਾਗਰ ਕੀਤਾ ਜਾਵੇ। ਕ੍ਰਿਸ਼ਨ ਜੀ ਅਰਜਨ ਨੂੰ ਕਹਿੰਦੇ ਹਨ ਕਿ ਉਹ ਦਿਸ਼ਟ ਰੂਪ ਤੇ ਹੀ ਆਪਣਾ ਮਨ ਇਕਾਗਰ ਕਰੇ ਤੇ ਪੂਰੇ ਭਰੋਸੇ ਤੇ ਨਿਸ਼ਠਾ ਨਾਲ ਧਿਆਨ ਲਗਾਵੇ। ਇਛਕ ਸਿਸ਼ ਆਪਣਾ ਮਨ ਇਕਾਗਰ ਨਹੀਂ ਕਰ ਸਕਦਾ ਜੇ ਉਸ ਦਾ ਭਰੋਸਾ ਨਾ ਹੋਵੇ, ਉਸ ਦੀ ਨਿਸ਼ਠਾ ਨਾ ਹੋਵੇ। ਧਿਆਨ ਕੇਵਲ ਇਕ ਆਦਤ ਨਹੀਂ ਹੋ ਸਕਦੀ, ਬਿਨਾਂ ਭਰੋਸੇ ਤੇ ਨਿਸ਼ਠਾ ਤੋਂ ਧਿਆਨ ਨਹੀਂ ਲਗਾਇਆ ਜਾ ਸਕਦਾ। ਭਾਵੇਂ ਤੁਸੀਂ ਭਗਤੀ ਮਾਰਗ ਤੇ ਚੱਲੋ ਭਾਵੇਂ ਗਿਆਨ ਮਾਰਗ ਤੇ ਚੱਲੋ। ਇਕਾਗਰ ਮਨ ਦਾ ਹੋਣਾ ਅਤਿ ਅਵੱਸ਼ਕ ਹੈ। ਬਿਨਾਂ ਧਿਆਨ ਦੇ ਇਕਾਗਰ ਮਨ ਦੀ ਪਾਪਤੀ ਨਹੀਂ ਹੋ ਸਕਦੀ। ਆਤਮ ਮਾਰਗ ਤੇ ਚੱਲਣ ਲਈ ਇਕਾਗਰ ਮਨ ਤੇ ਧਿਆਨ ਦੋਨੋਂ ਹੀ ਬਹੁਤ ਲੋੜੀਂਦੇ ਹਨ। ਇਕ ਆਮ ਸਾਧਕ ਜਾਂ ਇਛਕ ਕੋਲ ਠੋਸ ਇਕਾਗਰਤਾ ਤੇ ਧਿਆਨ ਹੋਣਾ ਲੋੜੀਂਦਾ ਹੈ, ਇਸ ਤੋਂ ਪਹਿਲਾਂ ਕਿ ਉਸ ਦਾ ਮਨ ਕਿਸੇ ਦੀ ਉਚੀ ਪ੍ਰਾਪਤੀ ਦੀ ਚੇਸ਼ਟਾ ਕਰੇ।

ਕ੍ਰਿਸ਼ਨ ਜੀ ਕਹਿੰਦੇ ਹਨ ਜਿਹੜੇ ਕੇਵਲ ਉਨ੍ਹਾਂ ਨੂੰ ਹੀ ਸਮਰਪਣ ਕਰ ਦਿੰਦੇ ਹਨ, ਕੇਵਲ ਉਨ੍ਹਾਂ ਦੀ ਹੀ ਉਪਾਸਨਾ ਕਰਦੇ ਹਨ, ਉਹ ਉਤਮ ਭਗਤ ਹੁੰਦੇ ਹਨ। ਇਹੋ ਜਿਹੇ ਭਗਤਾਂ ਦੇ ਤਿੰਨ ਵੱਡੇ ਗੁਣ ਹੁੰਦੇ ਹਨ, ਮਨ ਨਾਲ ਪੂਰਨ ਸਮਰਪਣ, ਜੀਵਨ ਦਾ ਪੂਰਾ ਸਮਰਪਣ ਤੇ ਪੂਰੇ ਭਰੋਸੇ ਨਾਲ ਭਗਤੀ। ਕੇਵਲ ਇਸ ਤਰ੍ਹਾਂ ਕਰਨ ਨਾਲ ਹੀ ਭਗਤੀ ਦਾ ਪੂਰਾ ਫਲ ਪ੍ਰਾਪਤ ਹੁੰਦਾ ਹੈ, ਇਸ ਤਰ੍ਹਾਂ ਕਰਨ ਤੋਂ ਬਾਅਦ ਹੀ ਕਿਸੇ ਨੂੰ ਪੂਰਨ ਭਗਤ ਕਿਹਾ ਜਾ ਸਕਦਾ ਹੈ। ਕ੍ਰਿਸ਼ਨ ਜੀ ਅਰਜਨ ਨੂੰ ਸਲਾਹ ਦਿੰਦੇ ਹਨ, ਉਸ ਸਾਕਾਰ ਰੂਪ ਦੀ ਭਗਤੀ ਕਰ ਜਿਸ ਵਿਚ ਇਹੋ ਜਿਹੇ ਗੁਣ ਹੋਣ ਜਿਸ ਨਾਲ ਉਸ ਵਿਚ ਭਗਤੀ ਭਾਵ ਤੇ ਸਤਿਕਾਰ ਪੈਦਾ ਹੋਵੇ। ਜੇ ਧਿਆਨ ਲਗਾਉਣ ਲਈ ਇਸ਼ਟ ਦੀ ਚੌਣ ਕਰ ਲਈ ਜਾਵੇ ਪਰ ਉਸ ਦੇ ਗੁਣ ਮਨ ਨੂੰ ਨਾ ਲਗਦੇ ਹੋਣ, ਮਨ ਇਕਾਗਰ ਨਹੀਂ ਹੋ ਸਕਦਾ, ਧਿਆਨ ਨਹੀਂ ਲਗ ਸਕਦਾ। ਉਸ ਇਸ਼ਟ ਦੇ ਗੁਣ ਮਨ ਨੂੰ ਬਿਚਣ ਵਾਲੇ ਹੋਣੇ ਚਾਹੀਦੇ ਹਨ, ਪ੍ਰਮਾਤਮਾ ਦਾ ਕੋਈ ਵੀ ਰੂਪ ਧਿਆਨ ਲਗਾਉਣ ਲਈ ਚੁਣਿਆ ਜਾ ਸਕਦਾ ਹੈ ਜਿਹੜਾ ਰੂਪ ਜਗਿਆਸੁ ਨੂੰ ਟਿਕਾ ਸਕੇ, ਭਰੋਸਾ ਕਰਾ ਸਕੇ, ਪ੍ਰਗ੍ਰਾਮ ਸ਼ਰਧਾ ਰੱਖ ਸਕੇ। ਜਿਹੜਾ ਆਪਣਾ ਪੂਰਾ ਜੀਵਨ ਭਗਤੀ ਤੇ ਧਿਆਨ ਵਿਚ ਲਗਾ ਦਿੰਦਾ ਹੈ, ਕਿਸੇ ਵੀ ਸਰੂਪ ਤੇ ਲਗਾ ਦਿੰਦਾ ਹੈ, ਉਹ ਪੂਰਨਤਾ ਨੂੰ ਪ੍ਰਾਪਤ ਹੋ ਜਾਂਦਾ ਹੈ।

3-4 ਅਤੇ ਜੋ ਪੁਰਸ਼ ਇੰਦ੍ਰੀਆਂ ਦੇ ਸਮੁਦਾਇ ਨੂੰ ਅੱਛੀ ਪ੍ਰਕਾਰ ਤੋਂ ਵਸ ਵਿਚ ਕਰਕੇ ਮਨ ਬੁੱਧੀ ਤੋਂ ਪਰੋ ਸਰਬ ਵਿਆਪੀ ਅਕਥਨੀਜ ਸਰੂਪ ਅਤੇ ਸਦਾ ਇਕ ਰਸ ਰਹਿਣ ਵਾਲੇ

ਨਿਤ, ਅਚਲ, ਨਿਰਾਕਾਰ, ਅਬਿਨਾਸੀ, ਸਚਿਦਾਨੰਦ ਬ੍ਰਹਮ ਨੂੰ ਨਿਰੰਤਰ ਏਕੀ ਭਾਵ ਨਾਲ ਧਿਆਨ ਕਰਦੇ ਹੋਏ ਉਪਾਸਦੇ ਹਨ ਉਹ ਸੰਪੂਰਨ ਭੂਤਾਂ ਹਿਤ ਵਿਚ ਰਤੇ ਹੋਏ ਅਤੇ ਸਭ ਵਿਚ ਸਮਾਨ ਭਾਵ ਵਾਲੇ ਯੋਗੀ ਮੈਨੂੰ ਹੀ ਪ੍ਰਾਪਤ ਹੁੰਦੇ ਹਨ।

5. ਕਿੰਤੂ ਉਸ ਸਚਿਦਾਨੰਦ ਨਿਰਾਕਾਰ ਬ੍ਰਹਮ ਵਿਚ ਆਸਕਤ ਹੋਏ ਚਿਤ ਵਾਲੇ ਪੁਸ਼ਟਾਂ ਨੂੰ ਸਾਧਨ ਵਿਚ ਕਲੇਸ਼ ਅਰਥਾਤ ਪੀਸ਼ਗਮ ਵਿਸ਼ੇਸ਼ ਹੈ ਕਿਉਂਕਿ ਦੇਹ ਅਭਿਮਾਨੀਆਂ ਵਿਚ ਅਵਿਅਕਤ ਵਿਸ਼ਿਅਕ ਗਤੀ ਦੁਖ ਪੂਰਬਕ ਕੀਤੀ ਜਾਂਦੀ ਹੈ ਅਰਥਾਤ ਜਦੋਂ ਤੀਕਰ ਸਗੀਰ ਵਿਚ ਅਭਿਮਾਨ ਰਹਿੰਦਾ ਹੈ ਤਦੋਂ ਤਕ ਸ਼ੁਧ ਸਚਿਦਾਨੰਦ ਨਿਰਾਕਾਰ ਬ੍ਰਹਮ ਵਿਚ ਸਥਿਤੀ ਹੋਣੀ ਕਠਿਨ ਹੈ।

ਜਿਹੜੇ ਨਿਰਗੁਣ ਦੇ ਉਪਾਸਕ ਹਨ, ਨਿਰਗੁਣ ਨੂੰ ਧਿਆਉਂਦੇ ਹਨ, ਉਹ ਸੋਚਦੇ ਹਨ ਕਿ ਸਰਗੁਣ ਉਪਾਸਨਾ ਹੇਠਲੇ ਦਰਜੇ ਦੀ ਉਪਾਸਨਾ ਹੈ, ਨਿਰਗੁਣ ਉਪਾਸਨਾ ਕੇਵਲ ਸਤਿ ਤੇ ਹੀ ਧਿਆਨ ਲਗਾਉਂਦੇ ਹਨ, ਸਤ ਦੀ ਨਾ ਤਾਂ ਕੋਈ ਸ਼ਕਲ ਹੈ, ਨਾ ਕੋਈ ਬਨਾਵਟ ਹੈ, ਨਾ ਨਾਮ ਹੈ - 'ਚੜ੍ਹ, ਚਿਹਨ, ਅਰੁ ਬਰਨ ਜਾਤਿ ਅਰ ਪਾਤਿ ਨਹਿਨ ਜਿਹਾ....। ਭਾਵੇਂ ਕੋਈ ਵੀ ਆਕਾਰ ਤੋਂ ਬਿਨਾਂ ਪੂਜਾ ਨਹੀਂ ਕਰ ਸਕਦਾ, ਧਿਆਨ ਕਰ ਸਕਦਾ ਹੈ। ਜਿਹੜੇ ਪ੍ਰਮਾਤਮਾ ਨੂੰ ਉਸ ਦੇ ਸਰੂਪ ਨੂੰ ਛੱਡ ਕੇ ਧਿਆਨ ਲਗਾਉਣ ਜਾਂ ਧਿਆਉਣ ਵਿਚ ਰੁਚੀ ਰਖਦੇ ਹਨ ਉਹ ਸਰਗੁਣ ਉਪਾਸਨਾ ਨੂੰ ਨੀਵਾਂ ਹੀ ਸਮਝਦੇ ਹਨ। ਨਿਰਗੁਣ ਉਪਾਸਨਾ ਦਾ ਮਾਰਗ ਔੱਖਾ ਮਾਰਗ ਹੈ, ਤੇ ਹੋ ਸਕਦਾ ਹੈ ਕਿ ਜਗਿਆਸੂ ਰਾਹ ਵਿਚ ਹੀ ਨਿਰਾਸ ਹੋ ਜਾਵੇ, ਬਿੜਕ ਜਾਵੇ। ਆਮ ਤੌਰ ਤੇ ਮਨ ਨੂੰ ਇਕਾਗਰ ਕਰਨ ਲਈ ਕੋਈ ਆਕਾਰ ਦੀ ਲੋੜ ਹੁੰਦੀ ਹੈ। ਮਨ ਦਾ ਸੁਭਾਅ ਹੈ, ਹਰ ਚੀਜ਼ ਨੂੰ ਆਕਾਰ ਵਿਚ, ਠੋਸ ਵਿਚ ਦੇਖਣ ਦਾ ਜੇ ਮਨ ਬੁਧੀ ਅਤਿ ਤੀਖਣ ਤੇ ਸੋਝੀ ਵਾਲੀ ਹੋਵੇ ਤਾਂ ਕਿਤੇ ਜਾ ਕੇ ਸਰਗੁਣ ਨਿਰਗੁਣ ਦੇ ਅੰਤਰ ਸਮਝ ਸਕਦੀ ਹੈ, ਸਤਿ ਅਸਤਿ ਦਾ ਭੇਦ ਜਾਣ ਸਕਦੀ ਹੈ। ਪਰ ਜਦੋਂ ਬੁਧੀ ਤੀਖਣ ਹੁੰਦੀ ਹੈ ਤਾਂ ਮਨੁੱਖ ਆਕਾਰ ਤੋਂ ਪਰੇ ਜਾਣ ਦਾ ਗੁਣ ਰਖਦਾ ਹੈ, ਬਹੁਤ ਥੋੜ੍ਹੇ ਵਡਭਾਗੇ ਹੀ ਹੁੰਦੇ ਹਨ ਜਿਹੜੇ ਨਿਰੋਲ ਵਿਵੇਕ ਤੇ ਚਲਦੇ ਹਨ।

6. ਜੋ ਮੇਰੇ ਵਿਚ ਸਮਾ ਕੇ, ਮੇਰੇ ਨਾਲ ਇਕ ਹੋ ਕੇ ਸਭ ਕਰਮ ਮੈਨੂੰ ਅਰਪਣ ਕਰਦੇ ਹਨ ਤੇ ਇਕਾਗਰ ਹੋ ਕੇ ਅਨੰਨਜ ਯੋਗ ਰਾਹੀਂ ਧਿਆਨ ਕਰਦੇ ਹਨ ਤੇ ਮੇਰੀ ਉਪਾਸਨਾ ਕਰਦੇ ਹਨ।

7. ਹੋ ਪਾਰਥ! ਉਹ ਜਿਨ੍ਹਾਂ ਦਾ ਮਨ ਮੇਰੇ ਅੰਦਰ ਹੀ ਵਸਿਆ ਹੋਇਆ ਹੈ, ਮੈਂ ਉਨ੍ਹਾਂ ਨੂੰ ਇਸ ਮੌਤ ਰੂਪੀ ਸੰਸਾਰ ਸਾਗਰ ਤੋਂ ਜਲਦੀ ਹੀ ਕੱਢ ਲੈਂਦਾ ਹਾ।

8. ਤੂੰ ਮੇਰੇ ਵਿਚ ਹੀ ਮਨ ਲਗਾ ਤੇ ਮੇਰੇ ਵਿਚ ਹੀ ਬੁਧੀ ਲਗਾ (ਦੇਹ ਤਿਆਗਣ) ਪਿਛੋਂ ਫੇਰ ਤੂੰ ਮੇਰੇ ਵਿਚ ਹੀ ਵਸੇਂਗਾ, ਇਸ ਵਿਚ ਸੰਦੇਹ ਨਹੀਂ।

ਕ੍ਰਿਸ਼ਨ ਜੀ ਭਗਤੀ ਅਤੇ ਗਿਆਨ ਦੇ ਮਾਰਗ ਨੂੰ ਇਕੱਠਾ ਕਰਦੇ ਹਨ, ਅਰਜਨ ਨੂੰ ਨਿਰਗੁਣ ਸਰਗੁਣ ਬਾਰੇ ਦੂੰਦ ਵਿਚ ਦੇਖ ਕੇ ਕ੍ਰਿਸ਼ਨ ਜੀ ਉਸ ਨੂੰ ਦਸਦੇ ਹਨ - 1. ਪ੍ਰਮਾਤਮਾ ਕੇਵਲ ਇਕ ਹੈ ਅਤੇ ਜੀਵਨ ਦਾ ਇਕ ਹੀ ਮਨੋਰਥ

ਹੈ। 2. ਇਕ ਨੂੰ ਹੀ ਧਿਆਓ, ਇਕ ਦਾ ਹੀ ਸਿਮਰਨ ਕਰੋ, ਇਕ ਤੋਂ ਬਿਨਾਂ ਇਥੇ ਕੋਈ ਨਹੀਂ 'ਬ੍ਰਹਮ ਦੀਸੈ ਬ੍ਰਹਮ ਸੁਣੀਐ ਏਕੁ ਏਕੁ ਵਖਾਣੀਐ'। ਆਤਮ ਪਸਾਰਾ ਕਰਨਹਾਰਾ ਪ੍ਰਭ ਬਿਨਾਂ ਨਹੀਂ ਜਾਣੀਐ॥.....3. ਮਨ ਦੀ ਇਕਾਗਰਤਾ ਹੋਰ ਕਿਸੇ ਤੇ ਨਹੀਂ, ਕੇਵਲ ਉਸ ਇਕ ਤੇ ਹੀ ਹੋਣੀ ਚਾਹੀਦੀ ਹੈ, ਉਸ ਇਕ ਸਚਾਈ ਤੇ 4. ਜਗਿਆਸੂ ਦੀ ਸਾਰੀ ਸਾਧਨਾ ਕੇਵਲ ਉਸ ਇਕ ਲਈ ਹੀ ਹੋਣੀ ਚਾਹੀਦੀ ਹੈ ਉਸ ਪ੍ਰਮਾਤਮਾ ਲਈ 5. ਮਨ ਦੀਆਂ ਸਾਰੀਆਂ ਸ਼ਕਤੀਆਂ ਕੇਵਲ ਪ੍ਰਮਾਤਮਾ ਵਲ ਹੀ ਲਗਣੀਆਂ ਚਾਹੀਦੀਆਂ ਹਨ, ਬੁੱਧੀ ਵੀ ਪ੍ਰਮਾਤਮਾ ਵਲ ਲਗਣੀ ਚਾਹੀਦੀ ਹੈ। 6. ਆਪਣੇ ਸਾਰੇ ਕਰਮ ਕੇਵਲ ਉਸ ਇਕ ਨੂੰ ਸਮਰਪਣ ਕਰੋ, ਉਨ੍ਹਾਂ ਦੇ ਫਲ ਵੀ ਉਸ ਇਕ ਨੂੰ ਅਰਪਣ ਕਰੋ। 7. ਇਕ ਯੋਗੀ ਦੀ ਤਰ੍ਹਾਂ ਹੀ ਬਣੋ, ਆਪਣੇ ਸਰੂਪ ਨੂੰ ਪਛਾਣੋ, ਸੰਸਾਰ ਸਰੂਪ ਨੂੰ ਛੱਡੋ, ਜਦੋਂ ਆਪਣੇ ਠੌਕ ਸਰੂਪ ਦੀ ਪਛਾਣ ਹੋ ਜਾਂਦੀ ਹੈ ਫੇਰ ਮਨੁੱਖ ਆਪਣੇ ਕਰਮ ਸੋਝੀ ਨਾਲ ਕਰਦਾ ਹੈ, ਨਿਰਲੇਪ ਹੋ ਜਾਂਦਾ ਹੈ, ਉਹ ਜੇਤੂੰ ਹੁੰਦਾ ਹੈ, ਸੁਤੰਤਰ ਰਹਿੰਦਾ ਹੈ, ਉਹ ਚੌਗਸੀ ਦੇ ਗੋੜ ਤੋਂ ਛੁਟਕਾਰਾ ਪਾ ਜਾਂਦਾ ਹੈ, ਮਾਇਆ ਤੋਂ ਛੁਟਕਾਰਾ ਪਾ ਜਾਂਦਾ ਹੈ।

ਇਕਰੂਪਤਾ ਦੀ ਪਛਾਣ ਇਹ ਅੱਜ ਦੇ ਮਨੋਵਿਗਿਆਨ ਦੀ ਮੁੱਖ ਧਾਰਨਾ ਹੈ। ਪਹਿਲਾਂ ਬੱਚਾ ਆਪਣੀ ਪਛਾਣ ਮਾਤਾ ਪਿਤਾ ਰਾਹੀਂ ਕਰਦਾ ਹੈ, ਫੇਰ ਉਹ ਆਪਣੀ ਆਲੋ ਦੁਆਲੇ ਨਾਲ ਪਛਾਣ ਕਰਦਾ ਹੈ, ਇਥੋਂ ਤਕ ਕਿ ਉਹ ਆਪਣੇ ਆਪ ਨੂੰ ਇਕ ਬਾਹਰੀ ਤੱਤ ਹੀ ਸਮਝਦਾ ਹੈ। ਆਪਣੀ ਪਛਾਣ ਉਹ ਮਨੁੱਖਾਂ ਰਾਹੀਂ ਹੀ ਕਰਦਾ ਹੈ, ਖਾਸ ਤੌਰ ਤੇ ਉਨ੍ਹਾਂ ਮਨੁੱਖਾਂ ਰਾਹੀਂ ਕਰਦਾ ਹੈ ਜਿਹੜੇ ਕੁਝ ਸ਼ਸਤੀ ਰਖਦੇ ਹਨ, ਵੱਡੇ ਹਨ ਪਰ ਇਹ ਤਾਂ ਸਾਰਾ ਰੌਲਾ ਗੌਲਾ ਹੀ ਹੈ ਕਿਉਂਕਿ ਉਹ ਤਾਂ ਆਕਾਰ ਤੇ ਸ਼ਕਲਾਂ ਦੀ ਦੁਨੀਆਂ ਵਿਚ ਹੀ ਫਸ ਗਿਆ। ਆਪਣੇ ਅੰਦਰ ਉਹ ਕੁਝ ਗੁਣ ਧਾਰਨ ਕਰ ਲੈਂਦਾ ਹੈ, ਬਾਕੀ ਦੇ ਗੁਣ ਉਹ ਬਾਹਰੀ ਸੰਸਾਰ ਤੇ ਥੋੜ੍ਹੇ ਦਿੰਦਾ ਹੈ। ਯੋਗ ਦੀ ਧਾਰਨਾ ਅਨੁਸਾਰ ਇਹੋ ਜਿਹੀ ਪਛਾਣ ਇਹੋ ਜਿਹੀ ਤਦਰੂਪਤਾ ਬਿਲਕੁਲ ਗਲਤ ਹੈ ਤੇ ਦੂੰਦ ਪੈਦਾ ਕਰਦੀ ਹੈ, ਦੁਖਦਾਈ ਹੈ।

ਕ੍ਰਿਸ਼ਨ ਜੀ ਸਾਧਕ ਨੂੰ ਕਰੜੇ ਸ਼ਬਦਾਂ ਰਾਹੀਂ ਨਸੀਹਤ ਦਿੰਦੇ ਹਨ ਕਿ ਸੰਸਾਰ ਵਿਚ ਗੁਆਚਣ ਨਾਲੋਂ, ਆਪਣੀ ਪਛਾਣ ਸੰਸਾਰ ਵਿਚ ਕਰਨ ਦੀ ਥਾਂ ਪ੍ਰਮਾਤਮਾ ਨਾਲ ਕਰੋ। ਉਹ ਅਰਜਨ ਨੂੰ ਆਦੇਸ਼ ਦਿੰਦੇ ਹਨ ਕਿ ਉਨ੍ਹਾਂ ਦੇ ਅੰਦਰ ਵਸ ਜਾਵੇ, ਉਨ੍ਹਾਂ ਨਾਲ ਅਭੇਦ ਹੋ ਜਾਵੇ ਤੇ ਇਕ ਹੋ ਜਾਵੇ ਤਾਂ ਜੋ ਕੋਈ ਭੇਦ ਨਾ ਰਹੇ। ਇਸ ਤਰ੍ਹਾਂ ਕਰਨ ਨਾਲ ਸਾਧਕ ਪ੍ਰਮਾਤਮਾ ਦਾ ਸਾਕਾਰ ਰੂਪ ਬਣ ਜਾਂਦਾ ਹੈ ਤੇ ਉਸ ਦੇ ਆਪਣੇ ਕੋਈ ਕਰਮ ਨਾ ਰੱਹਿ ਕੇ ਸਭ ਕੁਝ ਪ੍ਰਭ ਦਾ ਹੀ ਹੋ ਜਾਂਦਾ ਹੈ।

ਬਹੁਤ ਸਾਰੇ ਸਾਧਕ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝ ਨਹੀਂ ਸਕਦੇ। ਉਹ ਸੋਚਦੇ ਹਨ ਕਿ ਉਹ ਆਪਣੇ ਅਧਿਆਪਕ ਨਾਲ ਇਕ ਹੋ ਸਕਦੇ ਹਨ। ਬਹੁਤ ਸਾਰੇ ਅਧਿਆਪਕ ਵੀ ਹੰਕਾਰ ਵਿਚ ਆ ਜਾਂਦੇ ਹਨ ਤੇ ਸ਼ਿਖਸ਼ਕਾਂ ਕੋਲੋਂ ਆਪਣੀ ਪੂਜਾ ਕਰਾਉਣ ਲਗ ਪੈਂਦੇ ਹਨ ਤੇ ਉਨ੍ਹਾਂ ਕੋਲੋਂ ਇਹ ਆਸ

(ਬਾਕੀ ਪੰਨਾ 63 ਤੇ)

## ਵਿਦੇਸ਼ ਫੇਰੀ

10 ਫਰਵਰੀ, 2000 ਵਾਲੇ ਦਿਨ ਅੰਮ੍ਰਿਤ ਵੇਲੇ ਜੱਥੇ ਵਲੋਂ ਸੀ ਆਸਾ ਜੀ ਦੀ ਵਾਰ ਦਾ ਕੀਰਤਨ ਭਾਈ ਸੁਰਜੀਤ ਸਿੰਘ ਗਿੱਲ ਜੋ ਕਿ ਹਿਲਮਾਰ ਰਹਿੰਦੇ ਹਨ ਅਤੇ ਚੱਕ ਐਹਲੇਮ ਡੇਅਗੀ ਫਾਰਮ ਵਿਚ ਕੰਮ ਕਰਦੇ ਹਨ, ਉਨ੍ਹਾਂ ਦੇ ਗ੍ਰਹਿ ਵਿਖੇ ਹੋਇਆ, ਇਨ੍ਹਾਂ ਦੀ ਪਤਨੀ ਧਲੇਤੇ ਵਾਲੀ ਬੀਬੀ ਧਰਮ ਕੌਰ ਦੀ ਪੋਤੀ ਹੈ ਜੋ ਕਿ ਬਾਬਾ ਜੀ ਦੇ ਵੱਡੇ ਭੈਣ ਜੀ ਮਾਤਾ ਜਸਵੰਤ ਕੌਰ ਦੇ ਬਹੁਤ ਪੇਸ਼ੀ ਹਨ। ਬਾਬਾ ਜੀ ਨੇ ਦੱਸਿਆ ਕਿ ਬੀਬੀ ਜੀ ਨੇ ਬੜਾ ਕੀਰਤਨ ਕਰਵਾਇਆ ਤੇ ਆਪ ਕੀਤਾ ਅਤੇ ਉਨ੍ਹਾਂ ਨੇ ਅਮਰਿਕਾ ਕੈਨੇਡਾ ਵਿਚ ਬੀਬੀਆਂ ਦੇ ਜਥੇ ਬਣਾਏ ਹੋਏ ਹਨ ਜੋ ਹੁਣ ਵੀ ਬੀਬੀਆਂ ਇਕੱਠੀਆਂ ਹੋ ਕੇ ਕੀਰਤਨ ਵਿਚ ਜੁੜ ਕੇ ਹਰੀ ਜੱਸ ਕਰਦੀਆਂ ਹਨ। ਬਾਬਾ ਜੀ ਨੇ ਗਿੱਲਾਂ ਦੇ ਪਿਛੋਕੇ ਬਾਰੇ ਜਾਣਕਾਰੀ ਦਿੰਦਿਆਂ ਬਚਨ ਕੀਤਾ ਕਿ ਇਨ੍ਹਾਂ ਦੀ ਸ਼ਾਖ ਰਾਜਾ ਰਸਾਲੂ ਅਤੇ ਰਾਜਾ ਸਾਲਵਾਹਨ ਜੋ ਪੂਰਨ ਭਗਤ ਦੇ ਪਿਤਾ ਜੀ ਸਨ, ਨਾਲ ਜਾ ਰਲਦੀ ਹੈ। ਉਨ੍ਹਾਂ ਨੇ ਦੱਸਿਆ ਕਿ ਭਾਵੇਂ ਬਾਹਰਲੀ ਜਾਣਕਾਰੀ ਲਈ ਇਹ ਗੱਲਾਂ ਜਾਨਣੀਆਂ ਪੈਂਦੀਆਂ ਹਨ ਪਰੰਤੂ ਅੰਦਰਲੇ ਪਾਸੇ ਸਾਰੇ ਸਰੀਰਾਂ ਵਿਚ ਇਕੋ ਹੀ ਆਤਮਾ ਪਰੀਪੂਰਨ ਹੁੰਦੀ ਹੈ ਅਤੇ ਪ੍ਰਕਿਰਤੀ ਦੇ ਹਿਸਾਬ ਨਾਲ ਸਰੀਰ ਚਲਦੇ ਫਿਰਦੇ ਹਨ ਤੇ ਕਰਮ ਕਰਦੇ ਹਨ।

**ਬਹੁ ਦੀਸੇ ਬਹੁ ਸੁਣੀਐ ਏਕੁ ਏਕੁ ਵਖਾਣੀਐ॥  
ਆਤਮ ਪਸਾਰਾ ਕਰਣਹਾਰਾ ਪ੍ਰਭ ਬਿਨਾ ਨਹੀ ਜਾਣੀਐ॥**

**ਪੰਨਾ - 846**

ਤੇ ਜੀਵ ਦੇ ਭਾਗ ਬਣਨ ਤੇ ਇਸ ਨੂੰ ਪੂਰਨ ਆਤਮਾ ਦਾ ਮਿਲਾਪ ਹੁੰਦਾ ਹੈ ਅਤੇ ਜਦੋਂ ਇਹ ਅੰਦਰੋਂ ਬਾਹਰੋਂ ਨਿਰਮਲ ਹੋ ਜਾਂਦਾ ਹੈ ਤੇ ਫੇਰ ਇਸ ਤੇ ਕ੍ਰਿਪਾ ਹੁੰਦੀ ਹੈ ਅਤੇ ਇਸਨੂੰ ਇਹ ਭੇਦ ਖੇਲ੍ਹ ਦਿਤਾ ਜਾਂਦਾ ਹੈ -

**ਬਹੁ ਸਾਧਸੰਗਤਿ ਇਹੁ ਪਾਵੈ॥  
ਉਸੁ ਅਸਥਾਨ ਤੇ ਬਹੁਰਿ ਨ ਆਵੈ॥**

**ਪੰਨਾ - 278**

ਮਹਾਤਮਾ ਕੇਵਲ ਮਨੁੱਖ ਦੀ ਭਾਵਨਾ ਦੇਖਿਆ ਕਰਦੇ ਹਨ ਪੈਸੇ ਟਕੇ ਨੂੰ ਨਹੀਂ ਦੇਖਿਆ ਕਰਦੇ -

**ਸਤਿਗੁਰ ਨੋ ਸਭੁ ਕੌ ਵੇਖਦਾ ਜੇਤਾ ਜਗਤੁ ਸੰਸਾਰੁ॥  
ਛਿੰਠੇ ਮੁਕਤਿ ਨ ਹੋਵਈ ਜਿਚਰੁ ਸਥਦਿ ਨ ਕਰੇ ਵੀਚਾਰੁ॥**

**ਪੰਨਾ - 594**

ਇਸ ਪ੍ਰਥਮਾਂਤੀ ਭਗਤ ਬੇਣੀ ਜੀ ਬਾਰੇ ਪ੍ਰਵਚਨ ਸਰਵਣ ਕਰਵਾਏ ਕਿ ਕਿਸ ਤਰ੍ਹਾਂ ਉਸ ਦੇ ਦ੍ਰਿੜ ਵਿਸ਼ਵਾਸ ਤੇ ਪ੍ਰਭੂ ਜੀ ਨੇ ਕ੍ਰਿਪਾ ਕੀਤੀ ਤੇ ਉਸ ਦੇ ਅੰਦਰ ਨਾਮ ਦਾ ਪ੍ਰਕਾਸ਼ ਕੀਤਾ। ਸੰਤਾਂ ਬਾਰੇ ਬਚਨ ਕਰਦਿਆਂ ਦੱਸਿਆ ਕਿ ਜੋ ਅਸਲੀ ਸੰਤ ਹੈ ਉਹ ਕਦੀ ਵੀ ਕਿਸੇ ਵੀ ਮਾਇਆਵੀ ਚੀਜ਼ ਨਾਲ ਉਸ ਦੀ ਪਕੜ ਨਹੀਂ ਹੁੰਦੀ ਅਤੇ ਸਮਾਂ ਪੈਣ ਤੇ ਸਭ ਕੁਝ ਤਿਆਗ ਕੇ ਪਾਸੇ ਹੋ ਜਾਂਦਾ ਹੈ। ਇਸ ਬਾਰੇ ਸੰਤ ਬਾਬਾ

ਅਤਰ ਸਿੰਘ ਮਸਤੂਆਣੇ ਵਾਲਿਆਂ ਦੀ ਮਿਸਾਲ ਦਿਤੀ ਅਤੇ ਸੰਤ ਮਹਾਰਾਜ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ ਮਿਸਾਲ ਦਿਤੀ ਕਿ ਉਹ ਰਾੜਾ ਸਾਹਿਬ ਤਿਆਗ ਕੇ ਦਬਲਾਨ ਤੰਬੂ ਵਿਚ ਰਹਿ ਰਹੇ ਸਨ ਤੇ ਉਥੋਂ ਇਕ ਪੇਸ਼ੀ ਨੇ ਸੇਵਾ ਕੀਤੀ ਤੇ ਅਸਥਾਨ ਬਣਵਾ ਦਿਤਾ। ਅਸੀਂ ਸੰਸਾਰ ਤੇ ਕਿਸੇ ਖਾਸ ਕੰਮ ਲਈ ਆਏ ਹਾਂ ਕਿ ਆਪਣੇ ਅਸਲੀ ਆਪੇ ਨੂੰ ਪਛਾਨਣ ਵਾਸਤੇ ਯਤਨ ਕਰੀਏ ਅਤੇ ਇਸ ਤਰ੍ਹਾਂ ਦਾ ਕੰਮ ਨਾ ਕਰੀਏ ਜਿਸ ਕੰਮ ਕਰਕੇ ਸਾਨੂੰ ਦਰਗਾਹ ਵਿਚ ਜਾ ਕੇ ਪਛਤਾਉਣਾ ਪਵੇ ਸਗੋਂ ਇਸ ਤਰ੍ਹਾਂ ਦਾ ਕੰਮ ਕਰੀਏ ਕਿ ਦਰਗਾਹ ਵਿਚ ਜਾ ਕੇ ਇਤਜ਼ਤ ਮਾਣ ਮਿਲੇ। ਸਾਰਾ ਪਰਿਵਾਰ ਘੱਟੋਂ ਘੱਟੋਂ ਅੱਧਾ ਘੰਟਾ ਬੈਠੇ ਵਾਹਿਗੁਰੂ ਵਾਹਿਗੁਰੂ ਕਰਿਆ ਕਰੋ ਅਤੇ ਗੁਰੂ ਨਾਨਕ ਸਾਹਿਬ ਦਾ ਧਿਆਨ ਧਰਿਆ ਕਰੋ ਅਤੇ ਫੇਰ ਇਸ ਤਰ੍ਹਾਂ ਕਰਨ ਨਾਲ ਗੁਰੂ ਮਹਾਰਾਜ ਲਾਈਟ ਦੇ ਹੋ ਜਾਣਗੇ ਤੇ ਫੇਰ ਜਿਸ ਨਾਲ ਧਿਆਰ ਕਰੀਏ ਦਰਗਾਹ ਵਿਚ ਉਹੀ ਲੈਣ ਆਇਆ ਕਰਦੇ ਹਨ। ਮਾੜੀਆਂ ਗੱਲਾਂ, ਮਾੜੀਆਂ ਆਦਤਾਂ ਦਾ ਤਿਆਗ ਕਰੋ, ਨਿੰਦਿਆਂ ਚੁਗਲੀ ਦਾ ਤਿਆਗ ਕਰੋ, ਆਪਣੇ ਅੰਦਰ ਸ਼ੁਭ ਗੁਣ ਧਾਰਨ ਕਰੋ, ਚੰਗੇ ਗੁਣਾਂ ਦੀ ਮਦਦ ਨਾਲ ਸਾਨੂੰ ਭਗਤੀ ਦਾ ਜੀਵਨ ਪ੍ਰਾਪਤ ਹੋ ਜਾਵੇਗਾ।

**ਵਣੁ ਗੁਣ ਕੀਤੇ ਭਗਤਿ ਨ ਹੋਇ॥**

**ਪੰਨਾ - 4**

ਉਪਰੰਤ ਸਾਰੇ ਪਰਿਵਾਰ ਨੇ ਬੜੇ ਪ੍ਰੇਮ ਧਿਆਰ ਨਾਲ ਬਾਬਾ ਜੀ ਨੂੰ ਵਿਦਾਇਗੀ ਦਿਤੀ ਅਤੇ ਕਾਰ ਦਾ ਰੁਖ ਟਰਲਾਕ ਵਲ ਨੂੰ ਹੋ ਗਿਆ ਜਿਥੇ ਬੀਬੀ ਰੂਪਿੰਦਰ ਸਿੱਧੂ ਤੇ ਉਸ ਦਾ ਪਰਿਵਾਰ ਬਾਬਾ ਜੀ ਅਤੇ ਜੱਥੇ ਦਾ ਇੰਤਜ਼ਾਰ ਕਰ ਰਹੇ ਸਨ। ਇਨ੍ਹਾਂ ਪੇਸ਼ੀਆਂ ਨੇ ਜੱਥੇ ਨੂੰ ਦੁਪਹਿਰ ਦਾ ਪ੍ਰਸ਼ਾਦਾ ਛਕਾਉਣ ਦਾ ਵੀ ਪ੍ਰਬੰਧ ਕੀਤਾ ਹੋਇਆ ਸੀ। ਇਥੇ ਇਸ ਬੀਬੀ ਨੇ ਬਾਬਾ ਜੀ ਨੂੰ ਪੁਛਿਆ ਕਿ ਸਾਡੇ ਬੱਚੇ ਜਾਤ ਪਾਤ ਨੂੰ ਨਹੀਂ ਮੰਨਦੇ ਕਿਉਂਕਿ ਇਹ ਇਸ ਸੁਟਾਇਟੀ ਦੇ ਪ੍ਰਭਾਵ ਹੇਠ ਆਏ ਹੋਏ ਹਨ ਤੇ ਜਦੋਂ ਇਨ੍ਹਾਂ ਦੇ ਰਿਸਤੇ ਦੀ ਗੱਲ ਕਰਦੇ ਹਾਂ ਤਾਂ ਟਾਲ ਦਿੰਦੇ ਹਨ। ਇਸ ਬਾਰੇ ਅਸੀਂ ਕੀ ਕਰੀਏ? ਕ੍ਰਿਪਾ ਕਰਕੇ ਸਾਨੂੰ ਸੇਧ ਦੇਣ ਦੀ ਕ੍ਰਿਪਾਲਤਾ ਕਰੋ। ਬਾਬਾ ਜੀ ਨੇ ਪ੍ਰਵਚਨ ਕੀਤੇ ਕਿ ਵੈਸੇ ਤਾਂ ਕਿਸੇ ਦੀ ਕੋਈ ਜਾਤ ਨਹੀਂ ਹੁੰਦੀ, ਸਭ ਵਿਚ ਇਕੋ ਹੀ ਆਤਮਾ ਪਰੀਪੂਰਨ ਹੈ ਫਰਕ ਕੇਵਲ ਵੱਖ ਵੱਖ ਬਾਵਾਂ ਦੀ ਪਰੰਪਰਾ ਤੇ ਸੋਸਾਇਟੀ ਵਿਚ ਹੁੰਦਾ ਹੈ। ਅਜੋਕੀ ਸਾਇੰਸ ਨੇ ਵੀ ਸਿੱਧ ਕੀਤਾ ਹੈ ਕਿ ਮਾਤਾ ਪਿਤਾ ਦੀ ਜੀਨ ਦਾ ਅੰਲਾਦ ਦੇ ਸੁਭਾ ਤੇ ਅਸਰ ਹੁੰਦਾ ਹੈ ਇਸ ਨਾਲ ਉਸ ਪਰਿਵਾਰ ਬਾਰੇ ਬਾਹਰਲੀ ਜਾਣਕਾਰੀ ਮਿਲ ਜਾਂਦੀ ਹੈ ਜਿਸ ਤਰ੍ਹਾਂ ਕਿ ਦੰਦ ਕਬਾ ਤੋਂ ਸਮਝ ਪੈ ਜਾਵੇਗੀ। ਇਕ ਸੇਠ ਦੇ ਚਾਰ ਪੁਤਰ ਸਨ ਤੇ ਤਿੰਨਾਂ ਦਾ ਵਿਆਹ ਤਾਂ ਮਾਤਾ ਪਿਤਾ ਦੀ ਮਰਜ਼ੀ ਨਾਲ ਹੋਇਆ ਸੀ ਪਰ ਜੋ ਚੌਥਾ ਸੀ ਉਸ ਨੇ ਆਪਣੀ ਮਰਜ਼ੀ ਦੀ ਲੜਕੀ ਨਾਲ ਸ਼ਾਦੀ ਕੀਤੀ ਤੇ ਪਿਤਾ ਨੇ ਮਨ੍ਹਾ ਕੀਤਾ ਕਿ ਇਸ ਲੜਕੀ ਨਾਲ ਸ਼ਾਦੀ ਨਾ ਕਰ, ਇਸ ਦੀ

ਨਾਨੀ ਆਪਣੇ ਆਪ ਨੂੰ ਅੱਗ ਲਾ ਕੇ ਸੜ ਕੇ ਮਰ ਗਈ ਸੀ। ਪੁਤਰ ਨੇ ਕਿਹਾ ਪਿਤਾ ਜੀ! ਇਹ ਕੋਈ ਜ਼ਰੂਰੀ ਹੈ ਕਿ ਇਹ ਵੀ ਮਰ ਜਾਏਗੀ। ਪਿਤਾ ਨੇ ਕਿਹਾ ਕਿ ਮੈਂ ਤੈਨੂੰ ਇਸ ਬਾਰੇ ਫੇਰ ਦੱਸਾਂਗਾ। ਪਿਤਾ ਨੇ ਚਾਰੇ ਪੁਤਰਾਂ ਨੂੰ ਦਸ ਦਸ ਹਜ਼ਾਰ ਰੁਪਿਆ ਦਿਤਾ ਕਿ ਮੇਰੇ ਕੋਲ ਵਾਧੂ ਹਨ ਤੁਸੀਂ ਆਪਣੇ ਕੰਮ ਵਿਚ ਵਰਤੋ, ਜਦੋਂ ਮੈਨੂੰ ਜ਼ਰੂਰਤ ਹੋਵੇਗੀ ਮੈਂ ਵਾਪਸ ਲੈ ਲਵਾਂਗਾ। ਕੁਝ ਮਹੀਨਿਆਂ ਬਾਅਦ ਉਸ ਨੇ ਚਾਰੇ ਪੁਤਰਾਂ ਤੋਂ ਪੈਸਾ ਵਾਪਸ ਮੰਗਿਆ। ਤਿੰਨਾਂ ਨੇ ਤਾਂ ਦੇ ਦਿਤਾ ਤੇ ਚੌਥਾ ਪੁਤਰ ਕਹਿਣ ਲੱਗਾ ਠੀਕ ਹੈ ਕਿ ਮੈਂ ਵੀ ਦਿੰਦਾ ਹਾਂ। ਉਸ ਦੀ ਪਤਨੀ ਮਨ੍ਹਾ ਕਰਦੀ ਹੈ ਕਿ ਅਸੀਂ ਨਹੀਂ ਵਾਪਸ ਦੇਣਾ ਪਰ ਪੁਤਰ ਨੇ ਕਿਹਾ, ਮੈਂ ਵਾਅਦਾ ਕੀਤਾ ਸੀ ਕਿਉਂਕਿ ਤਿੰਨ ਭਰਾਵਾਂ ਨੇ ਵਾਪਸ ਕਰ ਦਿਤੇ ਹਨ। ਪਤਨੀ ਨੇ ਜਵਾਬ ਦਿਤਾ ਕਿ ਜੇਕਰ ਤੁਸੀਂ ਪੈਸੇ ਪਿਤਾ ਜੀ ਨੂੰ ਵਾਪਸ ਕੀਤੇ ਤਾਂ ਮੈਂ ਅੱਗ ਲਾ ਕੇ ਸੜ ਕੇ ਮਰ ਜਾਵਾਂਗੀ। ਉਹ ਪਿਤਾ ਪਾਸ ਪਹੁੰਚਿਆ ਤੇ ਉਨ੍ਹਾਂ ਨੇ ਕਿਹਾ ਬੇਟਾ ਰੁਪਿਆ ਲੈ ਆਇਆ। ਕਹਿਣ ਲੱਗਿਆ ਪਿਤਾ ਜੀ, ਨਹੀਂ। ਕਿਉਂ? ਪਿਤਾ ਜੀ ਮੇਰੀ ਪਤਨੀ ਕਹਿੰਦੀ ਹੈ ਕਿ ਜੇ ਪੈਸਾ ਵਾਪਸ ਕੀਤਾ ਤਾਂ ਮੈਂ ਸੜ ਕੇ ਮਰ ਜਾਵਾਂਗੀ। ਪਿਤਾ ਜੇ ਕਿਹਾ ਹੁਣ ਤੈਨੂੰ ਸਮਝ ਪਈ ਹੈ ਕਿ ਨਹੀਂ, ਮੈਂ ਤੈਨੂੰ ਮਨ੍ਹਾ ਕਰ ਰਿਹਾ ਸੀ ਕਿ ਤੂੰ ਇਸ ਨਾਲ ਸ਼ਾਦੀ ਨਾ ਕਰਵਾ। ਇਹ ਕੁਝ ਗੱਲਾਂ ਵਿਚਾਰਨ ਵਾਲੀਆਂ ਹੁੰਦੀਆਂ ਹਨ।

ਇਥੇ ਹੀ ਇਕ ਮਾਤਾ ਨੇ ਸਵਾਲ ਕੀਤਾ ਕਿ ਮੇਰਾ ਪੁਤਰ ਇਥੇ ਜੇਲ੍ਹ ਵਿਚ ਹੈ। ਤਾਂ ਬਾਬਾ ਜੀ ਨੇ ਭੁਰਮਾਇਆ ਕਿ ਉਸ ਨੂੰ ਕਹੋ 25 ਪਾਠ ਜਪੁਕੀ ਸਾਹਿਬ ਦੇ ਹਰ ਰੋਜ਼ ਕਰਿਆ ਕਰੋ, ਉਸ ਦੀ ਮੱਤ ਵੀ ਠੀਕ ਹੋ ਜਾਏਗੀ, ਜੇਲ੍ਹ ਵਿਚੋਂ ਵੀ ਛੁਟ ਜਾਵੇਗਾ। ਇਸ ਤੋਂ ਬਾਅਦ ਬਾਬਾ ਜੀ ਨੂੰ ਸੰਗਤ ਨੇ ਤੇ ਪਰਿਵਾਰ ਨੇ ਪਿਆਰ ਨਾਲ ਵਿਦਾ ਕੀਤਾ ਅਤੇ ਸਿੰਘਾਂ ਨੂੰ ਦੁਪਹਿਰ ਦਾ ਪ੍ਰਸ਼ਾਦਾ ਛਕਾਇਆ। ਟਰਲਾਕ ਆਪਣੇ ਨਿਵਾਸ ਤੇ ਪ੍ਰੱਜ ਕੇ ਜਿੰਨੀ ਸੰਗਤ ਬੈਠੀ ਸੀ ਉਸ ਨੂੰ ਮਿਲ ਕੇ ਪ੍ਰਸ਼ਾਦਾ ਛਕ ਕੇ ਵਿਸ਼ਰਾਮ ਕੀਤਾ ਕਿਉਂਕਿ ਸ਼ਾਮ ਦਾ ਦੀਵਾਨ ਗੁਰਦੁਆਰਾ ਸਾਹਿਬ ਮਡੈਸਟੋ ਸੀ। ਦੀਵਾਨ ਸ਼ਾਮ ਸਾਢੇ ਛੇ ਵਜੇ ਸ਼ੁਰੂ ਹੋਇਆ ਤੇ ਸੰਗਤਾਂ ਦਾ ਕਾਫੀ ਇਕੱਠ ਸੀ। ਇਥੇ ਪਹਿਲਾਂ ਜੱਥੇ ਵਲੋਂ ਦੀਵਾਨ ਲੱਗਿਆ ਤੇ ਉਸ ਵਿਚ ਭਾਈ ਲਖਬੀਰ ਸਿੰਘ ਜੀ ਨੇ ਮਨੁੱਖਾ ਜਨਮ ਦੀ ਮਹੱਤਤਾ ਬਾਰੇ ਦਸਦਿਆਂ ਰਿਸ਼ੀ ਵੇਦ ਵਿਆਸ ਤੇ ਸੁਕਦੇਵ ਮੁਨੀ ਜੀ ਦੀ ਵਾਰਤਾ ਸੁਣਾਈ ਜਿਸ ਵਿਚ ਸੁਖਦੇਵ ਮੁਨੀ ਜੀ ਨੇ ਆਪਣੇ 101 ਜਨਮਾਂ ਦਾ ਗਿਆਨ ਹੋਣ ਕਰਕੇ ਆਪਣੇ ਇਕ ਜਨਮ ਬਾਰੇ ਦੱਸਿਆ ਸੀ ਜਿਸ ਵਿਚ ਉਨ੍ਹਾਂ ਨੇ ਗਧੇ ਦੀ ਜੋਨੀ ਭੋਗੀ ਸੀ ਤੇ ਉਨ੍ਹਾਂ ਨੂੰ ਕਿੰਨਾਂ ਦੁਖ ਸਹਿਣਾ ਪਿਆ ਸੀ। ਉਪਰੰਤ ਬਾਬਾ ਜੀ ਨੇ ਪ੍ਰਵਚਨ ਕੀਤਾ ਤੇ ‘ਭਈ ਪਰਾਪਤ ਮਾਨੁਖ ਦੇਹੁਰੀਆ’ ਬਾਰੇ ਪ੍ਰਵਚਨ ਕਰਦਿਆਂ ਦੱਸਿਆ ਕਿ ਮਨੁੱਖ ਜਨਮ ਦਾ ਮਨੋਰਥ ਕੀ ਹੈ ਅਤੇ ਇਸ ਨੂੰ ਕਿਸ ਤਰ੍ਹਾਂ ਸਫਲ ਕੀਤਾ ਜਾ ਸਕਦਾ ਹੈ ਅਤੇ ਇਸ ਦੀ ਵਿਸ਼ੇਸ਼ਤਾ ਕੀ ਹੈ?

ਗਿਆਰ੍ਹਾਂ ਫਰਵਰੀ ਨੂੰ ਅੰਮ੍ਰਿਤ ਵੇਲੇ ਆਸਾ ਜੀ ਦੀ ਵਾਰ ਦਾ ਕੀਰਤਨ ਸਰਦਾਰ ਸੁਖਦੇਵ ਸਿੰਘ ਝੱਟੂ ਦੇ ਗ੍ਰਹਿ ਵਿਖੇ ਹੋਇਆ। ਉਪਰੰਤ 9 ਵਜੇ ਦੇ ਕਰੀਬ ਬਾਬਾ ਜੀ ਵੀ ਪਹੁੰਚ ਗਏ ਸਨ। ਸਾਰੇ ਪਰਿਵਾਰ ਨੇ ਬਾਬਾ ਜੀ ਨੂੰ ਜੀ ਆਇਆ ਆਖਿਆ ਤੇ ਆਪਣੇ ਧੰਨ ਭਾਗ ਸਮਝੇ ਕਿ ਉਨ੍ਹਾਂ ਦੇ ਚਰਨ ਗ੍ਰਹਿ ਵਿਖੇ ਪਏ ਹਨ। ਇਥੇ ਬਾਬਾ ਜੀ ਨੇ ਸਤ ਕ੍ਰਿਤ ਅਤੇ ਆਤਮ ਬੁੱਧ ਬਾਰੇ ਪ੍ਰਬਚਨ ਸੁਣਾਏ। ਇਹ ਵੀ ਦੱਸਿਆ ਕਿ ਦਾਨ ਕਿਥੇ ਦੇਣਾ ਜਾਹੀਦਾ ਹੈ।

**ਖੇਤੁ ਪਛਾਣੈ ਬੀਜੈ ਦਾਨੁ॥**

**ਪੰਨਾ - 1411**

ਇਸ ਬਾਰੇ ਭਗਤ ਕਬੀਰ ਜੀ ਦੀ ਗਾਬਾ ਸੁਣਾਈ ਕਿ ਕਿਸ ਤਰ੍ਹਾਂ ਉਸ ਨੇ ਇਕ ਮੰਗਤੇ ਨੂੰ ਸੂਤ ਦਾਨ ਕੀਤਾ ਸੀ, ਕਿਸ ਤਰ੍ਹਾਂ ਉਸਦਾ ਜਾਲ ਬਣਾ ਕੇ ਉਸ ਨੇ ਪੰਛੀ ਫੜਨੇ ਸ਼ੁਰੂ ਕੀਤੇ ਤੇ ਖਾਂਦਾ ਪੀਂਦਾ ਸੀ, ਨਸ਼ੇ ਕਰਦਾ ਸੀ ਵਿਸ਼ੇ ਵਿਕਾਰ ਕਰਦਾ ਸੀ ਇਸ ਤੇ ਕਬੀਰ ਸਾਹਿਬ ਨੂੰ ਬੜਾ ਪਛਤਾਵਾ ਹੋਇਆ ਤੇ ਦੱਸਿਆ ਕਿ ਗਲਤ ਜਗ੍ਹਾ ਕੀਤਾ ਹੋਇਆ ਦਾਨ, ਗਲਤ ਇਸਤੇਮਾਲ ਹੋਣ ਨਾਲ ਦਾਨੀ ਵੀ ਪਾਪ ਦਾ ਭਾਗੀ ਬਣ ਜਾਇਆ ਕਰਦਾ ਹੈ। ਦੂਜਾ ਉਪਦੇਸ਼ ਗਿ੍ਹੀ ਭਾਵ ਗਿਹਸਤੀ ਨੂੰ ਦਿਤਾ ਹੈ ਕਿ -

**ਕਬੀਰ ਜਉ ਗਿਹੁ ਕਰਹਿ ਤ ਧਰਮੁ ਕਰੁ ਨਾਹੀ ਤ ਕਰੁ ਬੈਰਾਗੁ॥**

**ਬੈਰਾਗੀ ਬੰਧਨੁ ਕਰੈ ਤਾ ਕੋ ਬਡੋ ਅਭਾਗੁ॥**

**ਪੰਨਾ - 1377**

**ਸੋ ਗਿਰਹੀ ਜੋ ਨਿਗ੍ਰਹੁ ਕਰੈ॥**

**ਜਪੁ ਤਪੁ ਸੰਜਮੁ ਭੀਖਿਆ ਕਰੈ॥**

**ਪੁੰਨ ਦਾਨ ਕਾ ਕਰੇ ਸਰੀਰੁ॥**

**ਸੋ ਗਿਰਹੀ ਗੰਗਾ ਕਾ ਨੀਰੁ॥**

**ਪੰਨਾ - 952**

ਸੋ ਇਸ ਤਰ੍ਹਾਂ ਗਿਹਸਤੀ ਨੂੰ ਆਪਣੀ ਕਮਾਈ ਵਿਚੋਂ ਦਸਵਾਂ ਹਿੱਸਾ ਗੁਰੂ ਦੇ ਲੇਖੇ ਕੱਢਣਾ ਜਾਹੀਦਾ ਹੈ। ਜੇਕਰ ਨਹੀਂ ਕੱਢੇਗਾ ਤਾਂ ਉਸ ਦੀ ਕਮਾਈ ਵਿਚ ਬਰਕਤ ਨਹੀਂ ਪਵੇਗੀ ਅਤੇ ਵਿਘਨ ਪੈਣੇ ਸ਼ੁਰੂ ਹੋ ਜਾਣਗੇ। ਕਿਰਤ ਵੀ ਸੁੱਚੀ ਕਰਨੀ ਜਾਹੀਦੀ ਹੈ। ਜਿਸ ਵਿਚ ਜੀਵਾਂ ਦਾ ਬੱਧ ਜਾਂ ਹੱਤਿਆ ਹੁੰਦੀ ਹੋਵੇ ਉਸ ਦੀ ਥਾਂ ਤੇ ਹੋਰ ਕੰਮ ਕਰ ਲੈਣਾ ਜਾਹੀਦਾ ਹੈ। ਪਰ ਜੇਕਰ ਮਜ਼ਬੂਰੀ ਹੈ ਤਾਂ ਇਸ ਨੂੰ ਵਾਹਿਗੁਰੂ ਦਾ ਹੁਕਮ ਸਮਝ ਕੇ ਕਰਨਾ ਜਾਹੀਦਾ ਹੈ ਤਾਂ ਫਿਰ ਦੋਸ਼ ਨਹੀਂ ਲੱਗਿਆ ਕਰਦਾ। ਇਸ ਸਬੰਧ ਵਿਚ ਰਾਜਾ ਹਗੀ ਚੰਦ ਦੀ ਮਿਸਾਲ ਦਿਤੀ ਕਿ ਕਿਸ ਤਰ੍ਹਾਂ ਉਸ ਨੂੰ ਰਾਜ ਦੇ ਸ਼ਹਿਰ ਵਿਚ ਚੰਡਾਲ ਦੀ ਨੌਕਰੀ ਕਰਨੀ ਪਈ, ਆਪਣੇ ਫਰਜ਼ ਵਿਚ ਕੁਤਾਹੀ ਨਹੀਂ ਕੀਤੀ। ਇਸ ਨੂੰ ਸਵਾਮੀ ਭਗਤੀ ਸਮਝ ਕੇ ਨਿਭਾਇਆ ਅਤੇ ਰਿਸ਼ਤਿਆਂ ਦੀ ਪਰਵਾਹ ਨਹੀਂ ਕੀਤੀ। ਉਸ ਨੇ ਆਪਣਾ ਸਤਿ ਧਰਮ ਪਾਲਿਆ, ਆਪਣਾ ਸਰੀਰ ਵੀ ਪੁੰਨ ਦਾਨ ਦਾ ਕਰ ਦਿਤਾ ਤੇ ਇਸ ਟੈਸਟ ਵਿਚ ਪਾਸ ਹੋ ਗਿਆ। ਰਹਿੰਦੀ ਦੁਨੀਆਂ ਤਕ ਉਸ ਦੇ ਸਤਿ ਧਰਮ ਦੇ ਪਾਲਣ ਤੇ ਸਵਾਮੀ ਭਗਤੀ ਦੀ ਮਿਸਾਲ ਦਿਤੀ ਜਾਂਦੀ ਹੈ।

ਭਾਈ ਸੁਖਦੇਵ ਸਿੰਘ ਝੱਟ ਦੇ ਘਰ ਦੇ ਨੇੜੇ ਹੀ ਸਰਦਾਰ ਅਵਤਾਰ ਸਿੰਘ ਦਾ ਘਰ ਹੈ ਅਤੇ ਉਥੇ ਵੀ ਸੰਗਤ ਸਮੇਤ ਬਾਬਾ ਜੀ ਪੁੱਜੇ। ਇਹ ਪ੍ਰੇਮੀ ਟਰੱਕ ਡਰਾਈਵਰ ਹਨ ਅਤੇ ਆਤਮ ਮਾਰਗ ਦੇ ਮੈਂਬਰ ਬਣੇ ਹਨ। ਇਨ੍ਹਾਂ ਨੇ ਦੱਸਿਆ ਕਿ ਬਾਬਾ ਜੀ ਦੀਆਂ ਵੀਡੀਓ ਫਿਲਮਾਂ ਵੇਖ ਕੇ ਮੇਰਾ ਜੀਵਨ ਬਦਲ ਗਿਆ ਹੈ। ਮੈਂ ਆਪਣਾ ਖਾਣਾ ਪੀਣਾ ਸ਼ੁਧ ਕਰ ਲਿਆ ਹੈ ਅਤੇ ਘਰ ਵਿਚ ਗੰਢੇ ਗੀਤ ਆਦਿ ਨਹੀਂ ਲਾਏ ਜਾਂਦੇ ਤੇ ਹੁਣ ਅੰਮ੍ਰਿਤ ਛਕਣਾ ਹੈ ਤੇ ਬਾਬਾ ਜੀ ਦੇ ਪੁੱਛਣ ਤੇ ਇਨ੍ਹਾਂ ਨੇ ਦੱਸਿਆ ਕਿ ਇਥੇ ਇਕ ਟਰੱਕ ਤਕਰੀਬਨ 28 ਲੱਖ ਮੀਲ ਚਲ ਜਾਂਦਾ ਹੈ। ਇਸ ਤੋਂ ਬਾਅਦ ਭਾਈ ਸੁਖਦੇਵ ਸਿੰਘ ਝੱਟ ਦੇ ਭੈਣ ਦੇ ਘਰ ਚਰਨ ਪਾਏ। ਪਰ ਕਈ ਪ੍ਰੇਮੀ ਅਣਜਾਣ ਹੁੰਦੇ ਹਨ ਉਨ੍ਹਾਂ ਨੂੰ ਦਸ ਦੇਣਾ ਚਾਹੀਦਾ ਹੈ ਕਿ ਜੇਕਰ ਮਹਾਂਪੁਰਸ਼ਾਂ ਨੂੰ ਘਰ ਬੁਲਾਈ ਜਾਂਦੇ ਹਨ ਉਨ੍ਹਾਂ ਦਾ ਪੂਰਾ ਸਤਿਕਾਰ ਨਾ ਕਰੀਏ ਤਾਂ ਬਹੁਤ ਵੱਡਾ ਦੋਸ਼ ਲਗ ਜਾਇਆ ਕਰਦਾ ਹੈ ਕਿਉਂਕਿ ਸਾਧੂ, ਸੰਤ, ਮਹਾਂਪੁਰਸ਼ ਪ੍ਰਮਾਤਮਾ ਦਾ ਰੂਪ ਹੁੰਦੇ ਹਨ। ਉਨ੍ਹਾਂ ਨੂੰ ਨਿਜੀ ਤੌਰ ਤੇ ਕੋਈ ਫਰਕ ਨਹੀਂ ਪਿਆ ਕਰਦਾ ਕਿਉਂਕਿ ਉਹ ਮਾਨ ਸਨਮਾਨ ਅਤੇ ਨਿਰਾਦਰ ਤੋਂ ਉਪਰ ਹੁੰਦੇ ਹਨ ਜਿਸ ਤਰ੍ਹਾਂ ਕਿ ਫੁਰਮਾਨ ਹੈ -

**ਤੈਸਾ ਮਾਨੁ ਤੈਸਾ ਅਭਿਮਾਨੁ॥**

**ਤੈਸਾ ਰੰਕੁ ਤੈਸਾ ਰਾਜਾਨੁ॥**

**ਪੰਨਾ - 275**

ਇਸ ਸਬੰਧ ਵਿਚ ਉਨ੍ਹਾਂ ਨੇ ਬਾਬਾ ਜਲ੍ਹਣ ਜੀ ਦੀ ਵਾਰਤਾ ਸੁਣਾਈ ਕਿ ਕਿਵੇਂ ਉਨ੍ਹਾਂ ਨੇ ਮੁਨੀਮ ਦੀ ਜਮਾਂ ਤੋਂ ਖਲਾਸੀ ਕਰਵਾਈ ਸੀ ਤੇ ਉਨ੍ਹਾਂ ਨੂੰ ਗੁਰੂ ਨਾਨਕ ਪਾਤਸ਼ਾਹ ਜੀ ਦਾ ਇਹ ਫੁਰਮਾਨ ਯਾਦ ਕਰਵਾਇਆ ਕਿ -

**ਤੁਧੁ ਸਾਲਾਹਨਿ ਤਿਨ ਧਨੁ ਪਲੈ ਨਾਨਕ ਕਾ ਧਨੁ ਸੋਈ॥  
ਜੇ ਕੌ ਜੀਉ ਕਰੈ ਓਨਾ ਕਉ ਜਮ ਕੀ ਤਲਬ ਨ ਹੋਈ॥**

**ਪੰਨਾ - 1328**

ਇਹ ਬਚਨ ਸੁਣ ਕੇ ਸਾਰੇ ਸਾਵਧਾਨ ਹੋਏ ਤੇ ਬੇਨਤੀ ਕੀਤੀ ਕਿ ਅੱਗੋਂ ਤੋਂ ਇਹੋ ਜਿਹੀ ਗਲਤੀ ਨਹੀਂ ਹੋਵੇਗੀ। ਉਸ ਬੀਬੀ ਨੇ ਦੱਸਿਆ ਕਿ ਮੈਂ ਇਥੇ ਇਕੱਲੀ ਹੀ ਹਾਂ, ਮੇਰਾ ਘਰ ਵਾਲਾ ਹਿੰਦੁਸਤਾਨ ਹੈ ਤੇ ਬਹੁਤ ਸ਼ਰਾਬ ਪੀਂਦਾ ਹੈ ਤੇ ਉਸ ਦਾ ਸੁਧਾਰ ਕਿਵੇਂ ਹੋਵੇਗਾ। ਬਾਬਾ ਜੀ ਨੇ ਕਿਹਾ ਕਿ ਜਦੋਂ ਤੁਸੀਂ ਪੰਜਾਬ ਆਵੋ ਤਾਂ ਉਸ ਨੂੰ ਰਤਵਾੜਾ ਸਾਹਿਬ ਲੈ ਕੇ ਆਇਓ ਅਸੀਂ ਉਸ ਨੂੰ ਉਥੇ ਰਖਾਂਗੇ ਤੇ ਉਹ ਨਾਮ ਜਪਣ ਵਾਲਿਆਂ ਦੀ ਸੰਗਤ ਵਿਚ ਰਹਿ ਕੇ ਸ਼ਰਾਬ ਪੀਣ ਤੋਂ ਹਟ ਜਾਵੇਗਾ ਕਿਉਂਕਿ ਸ਼ਰਾਬੀ ਨੂੰ ਜ਼ਿਆਦਾ ਸੰਗਤ ਦਾ ਅਸਰ ਹੁੰਦਾ ਹੈ। ਜਦੋਂ ਉਸ ਨੂੰ ਸ਼ਰਾਬ ਪੀਣ ਵਾਲਾ ਆਪਣਾ ਸਾਥੀ ਨਹੀਂ ਮਿਲੇਗਾ ਤਾਂ ਫਿਰ ਉਹ ਕਿਵੇਂ ਪੀਵੇਗਾ। ਇਸੇ ਤਰ੍ਹਾਂ ਜਦੋਂ ਸਤਿਸੰਗੀਆਂ ਦੀ ਸੰਗਤ ਕਰੇਗਾ ਉਸ ਉਪਰ ਉਨ੍ਹਾਂ ਦਾ ਅਸਰ ਹੋਵੇਗਾ ਤੇ ਉਸ ਦੀ ਆਦਤ ਹਟ ਜਾਵੇਗੀ।

**‘ਚਲਦਾ’**

**LLLLLLL**

(ਪੰਨਾ 4 ਦੀ ਬਾਕੀ)

ਛੱਡ ਕੇ ਅਸਾਡਾ ਧਰਮ ਅਪਣਾਅ ਲਵੇ, ਇਹ ਇਨ੍ਹਾਂ ਦੀ ਮਹਾਨ ਭੁੱਲ ਹੈ। ਮੌਤ ਦਾ ਡਰ ਦਿੰਦੇ ਹਨ। ਗਿਆਨੀ ਨੂੰ ਪਤਾ ਹੈ ਕਿ ਆਤਮਾ ਸਦਾ ਸਦਾ ਜਿਉਂਦੀ ਹੈ, ਮੌਤ ਉਸ ਵਿਚ ਹੈ ਹੀ ਨਹੀਂ, ਉਹ ਆਪਣੇ ਅਸਲਾਂ ਤੇ ਜੀਵਨ ਗੁਜ਼ਾਰਦੇ ਹਨ ਅਤੇ ਸਰੀਰ ਦਾ ਬਲੀਦਾਨ ਦੈਣ ਤੋਂ ਕਦੇ ਭੀ ਸੰਕੋਚ ਨਹੀਂ ਕਰਦੇ। ਤੁਹਾਡੇ ਦਾਦਾ ਗੁਰੂ ਜੀ ਨੇ ਹਿੰਦੂਆਂ ਦੇ ਧਰਮ ਤਿਲਕ ਜੰਝੂ ਦੀ ਰਾਖੀ ਕਰਦਿਆਂ ਮਹਾਨ ਸਾਕਾ ਕੀਤਾ। ਸੀਸ ਦੇ ਦਿਤਾ ਪਰ ਆਪਣੇ ਅਸਲ ਨਹੀਂ ਤਿਆਗੇ, ਉਨ੍ਹਾਂ ਦੇ ਦਾਦਾ ਜੀ ਤੱਤੀਆਂ ਤਵੀਆਂ ਤੇ ਬਿਠਾਏ ਗਏ, ਪਾਣੀ ਵਿਚ ਉਬਾਲੇ ਗਏ ਪਰ ਕੋਈ ਸਰਾਪ ਦੇਣ ਦੀ ਥਾਂ ਪ੍ਰਭੂ ਦੇ ਭਾਣੇ ਨੂੰ ਮਿੱਠਾ ਜਾਣਦੇ ਹੀ ਮਹਾਨ ਬਲੀਦਾਨ ਦੇ ਗਏ। ਬੇਟਿਓ! ਹਰ ਬਲੀਦਾਨ ਮੁਰਦਾ ਹੋ ਚੁੱਕੇ ਸਮਾਜ ਵਿਚ ਗਿਆਨ ਅਤੇ ਨਹਿੰਦਾਪੁਣ ਲਿਆਉਂਦਾ ਹੈ। ਇਸ ਕਰਕੇ ਡਰਨਾ ਨਹੀਂ, ਸੀਸ ਜਾਂਦਾ ਹੈ ਤਾਂ ਪਿਆ ਚਲਿਆ ਜਾਵੇ ਪਰ ਸੱਚ ਧਰਮ ਨੂੰ ਕਦੇ ਭੀ ਡਰ, ਲਾਲਚ ਵਿਚ ਆ ਕੇ ਤਿਆਗਣਾ ਨਹੀਂ। ਤੁਹਾਡੇ ਦਾਦਾ ਜੀ ਤੁਹਾਨੂੰ ਲੈਣ ਆ ਰਹੇ ਹਨ, ਅਮਰਾਪੁਰੀ ਵਿਚ ਆਪਾਂ ਸਭਨਾਂ ਨੇ ਜਾਣਾ ਹੈ। ਤੁਹਾਡੇ ਪਿਤਾ ਜੀ ਇਕ ਬਚਿਤ੍ਰ ਨਾਟਕ ਕਰ ਰਹੇ ਹਨ, ਸਰਬ ਕਲਾ ਸਮਰੱਥ ਹਨ, ਇਕ ਫੁਰਨਾ ਕਰ ਦੇਣ ਨਾਲ ਸਭ ਕੁਝ ਨਸ਼ਟ ਕਰ ਦੇਣ ਪਰ ਇਥੇ ਇਕੋ ਵਾਹਿਗੁਰੂ ਜੀ ਪਰੀਪੂਰਨ ਹਨ, ਸਰਾਪ ਕਿਸਨੂੰ ਦੇਣਾ ਹੈ? ਇਸ ਲਈ ਉਹ ਖੇਲ ਸਹਿ ਕੇ ਭੀ ਅਤਿ ਉਚੇ ਸੂਖਮ ਗੁਣਾਂ ਨੂੰ ਉਭਾਰ ਰਹੇ ਹਨ। ਉਨ੍ਹਾਂ ਨੇ ਆਦਰਸ਼ਕ ਮਨੁੱਖ, ਜਿਸ ਵਿਚ ਤੇ ਪ੍ਰਭੂ ਵਿਚ ਕੋਈ ਭੇਦ ਨਹੀਂ ਉਸ ਨੂੰ ਖਾਲਸਾ ਆਦਰਸ਼ ਦਾ ਧਾਰਨੀ ਬਣਾ ਕੇ ਅਤਿ ਉਤਮ ਮਨੁੱਖ “ਖਾਲਸਾ” ਦੇ ਰੂਪ ਵਿਚ ਸਾਜਿਆ ਹੈ। ਆਪਣੇ ਪਿਤਾ ਦੀ ਮਹਾਨ ਵਡੱਤਣ ਨੂੰ ਮੌਤ ਤੋਂ ਡਰ ਕੇ ਦਾਰੀ ਨਹੀਂ ਬਣਾਉਣਾ ਸਗਵਾਂ ਹਸ ਹਸ ਕੇ ਮੌਤ ਨਾਲ ਗੱਲਵਕੜੀ ਪਾਉਣੀ ਹੈ। ਇਸ ਮੌਤ ਵਿਚੋਂ ਹੀ ਅਮਰ ਜੀਵਨ ਪ੍ਰਗਟ ਹੋਣਾ ਹੈ।” (ਅਮਰ ਜੋਤਾਂ ਪੰਨਾ 17-20)

ਦੋ ਦਿਨ ਕਚਹਿਰੀ ਲਗਦੀ ਰਹੀ। ਸਾਹਿਬਜ਼ਾਦਿਆਂ ਨੇ ਜਿਸ ਅਣਖ ਨਾਲ ਨਿਰਭੈ ਹੋ ਕੇ ਸੂਬਾ ਸਰਹੰਦ ਅਤੇ ਮੌਲਵੀਆਂ ਦੇ ਪ੍ਰਸ਼ਨਾਂ ਦੇ ਬੋਖੋਹ ਹੋਕੇ ਉਤਰ ਦਿਤੇ, ਉਹ ਸਾਰੀ ਵਾਰਤਾ “ਅਮਰ ਜੋਤਾਂ” ਨਾਮੀ ਪੁਸਤਕ ਵਿਚ ਬੜੇ ਦਿਲ-ਟੰਬਵੇਂ ਢੰਗ ਨਾਲ ਲਿਖੀ ਹੋਈ ਪਾਪਤ ਹੈ ਜੋ ਸਮੁਹ ਪਾਠਕਾਂ ਨੂੰ ਨਾਕੋਵਲ ਆਪ ਪੜ੍ਹਨੀ ਚਾਹੀਦੀ ਹੈ ਸਗੋਂ ਹੋਰਨਾਂ ਨੂੰ ਪੜ੍ਹਨ ਲਈ ਪ੍ਰੇਰਤ ਕਰਨਾ ਚਾਹੀਦਾ ਹੈ।

“ਨਿੱਕੀਆਂ ਜਿੰਦਾ ਦੀ ਦਿਤੀ ਕਬਰਾਨੀ ਸਦਾ ਹੀ ਨੇਕੀ ਕਮਾਉਣ ਲਈ ਉਤਸਾਹਤ ਕਰਦੀ ਰਹੇਗੀ। ਇਹ ਜੋਤਾਂ ਸਦਾ ਲਈ ਅਮਰ ਹਨ, ਅਮਰ ਹੀ ਰਹਿਣਗੀਆਂ ਅਤੇ ਅੰਧਕਾਰ ਵਿਚ ਅਮਰ ਪ੍ਰਕਾਸ਼ ਦਿੰਦੀਆਂ ਰਹਿਣਗੀਆਂ। ਸਾਡਾ ਪਰਣਾਮ ਹੈ, ਸੌ ਸੌ ਵਾਰੀ ਇਨ੍ਹਾਂ ਮਹਾਨ ਅਮਰ ਜੋਤਾਂ ਨੂੰ। ਇਨ੍ਹਾਂ ਸਤਿ ਮਾਰਗ ਤੇ ਚੱਲਣ ਵਾਲੇ ਸ਼ਹੀਦਾਂ ਨੂੰ।

**ਡਾ. ਜਗਜੀਤ ਸਿੰਘ**

**LLLLLLL**

## ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ

ਸੰਤ ਵਰਿਆਮ ਸਿੰਘ ਜੀ

ਉਤਾਰਾ ਕਰਤਾ - ਬੀਬੀ ਦੇਵਿੰਦਰ ਕੌਰ

ਅਨੁਵਾਦਕ ਵਲੋਂ -

ਪੁਰਖ ਕਰਮ ਅੰਕੁਰ ਜਥੁ ਪ੍ਰਗਟੇ ਭੇਟਿਓ ਪੁਰਖੁ ਰਸਿਕ ਬੈਰਾਗੀ॥  
ਮਿਟਿਓ ਅੰਧੇਰੁ ਮਿਲਤ ਹਰਿ ਨਾਨਕ ਜਨਮ ਜਨਮ ਕੀ ਸੋਈ ਜਾਰੀ॥

ਪੰਨਾ - 204

(ਜੀਵਾਂ ਦੇ ਭਲੇ ਲਈ ਸਮੇਂ ਸਮੇਂ ਸਿਰ ਗੁਰੂ, ਅਵਤਾਰ, ਸੰਤ  
ਮਹਾਂਪੁਰਸ਼ ਇਸ ਧਰਤੀ ਤੇ ਆ ਕੇ ਭੁੱਲੋ ਭਟਕੇ ਜੀਵਾਂ ਦਾ  
ਉਧਾਰ ਕਰਦੇ ਹਨ। ਇਹ ਦੀਵਾਨ ਸੰਤ ਵਰਿਆਮ ਸਿੰਘ ਜੀ  
ਨੇ 6.1.85 ਨੂੰ ਮੋਹਾਲੀ ਵਿਖੇ ਲਗਾਇਆ ਅਤੇ ਸੇਵਕਾਂ ਨੂੰ  
ਵੀ ਇਹ ਦੀਵਾਨ ਸੁਣਨ ਦਾ ਸੁਭਾਗ ਸਮਾਂ ਪ੍ਰਾਪਤ ਹੋਇਆ  
ਅਤੇ ਇਸ ਦੀਵਾਨ ਨੂੰ ਅਨੁਵਾਦਕਾ ਨੇ ਖੁਦ ਰੀਕਾਰਡ  
ਕੀਤਾ। ਧੰਨੇ ਭਗਤ ਦਾ ਪ੍ਰਸੰਗ ਚਲ ਰਿਹਾ ਸੀ ਉਸ ਦੇ ਵਿਚ  
ਹੀ ਇਹ ਪ੍ਰਵਚਨ ਪ੍ਰਾਪਤ ਹੋਏ।)

ਸ਼ਾਨ .....

ਸਤਿਨਾਮ ਸ੍ਰੀ ਵਾਹਿਗੁਰੂ  
ਧੰਡਉਤਿ ਬੰਦਨ ਅਨਿਕ ਬਾਰ ਸਰਬ ਕਲਾ ਸਮਰਥੁ॥  
ਛੋਲਨ ਤੇ ਰਾਖਹੁ ਪ੍ਰਭੂ ਨਾਨਕ ਦੇ ਕਰਿ ਹਥੁ॥

ਪੰਨਾ - 256

ਫਿਰਤ ਫਿਰਤ ਪ੍ਰਭੂ ਆਇਆ ਪਰਿਆ ਤਉ ਸਰਨਾਇ॥  
ਨਾਨਕ ਕੀ ਪ੍ਰਭੂ ਬੇਨਤੀ ਅਪਨੀ ਭਗਤੀ ਲਾਇ॥

ਪੰਨਾ - 289

ਤੁੰ ਚਉ ਸਜਣ ਮੈਡਿਆ ਭੋਈ ਸਿਸੁ ਉਤਾਰਿ॥  
ਨੈਣ ਮਹਿੰਜੇ ਤਰਸਦੇ ਕਦਿ ਪਸੀ ਦੀਦਾਰੁ॥

ਪੰਨਾ - 1094

ਧਾਰਨਾ - ਕੋਈ ਨਾਉਂ ਨਾ ਜਾਣੇ ਮੇਰਾ,  
ਗੁਰੂ ਜੀ ਸਭ ਤੇਰੀ ਵਡਿਆਈ ਐ -2, 2.  
ਤੇਰੀ ਵਡਿਆਈ ਐ,  
ਗੁਰੂ ਜੀ ਸਭ ਤੇਰੀ ਵਡਿਆਈ ਐ -2, 2.  
ਕੋਈ ਨਾਉਂ ਨਾ ਜਾਣੇ ਮੇਰਾ .....

ਤੁੰ ਵਿਸਰਹਿ ਤਾਂ ਸਭੁ ਕੋ ਲਾਗੂ ਚੀਤਿ ਆਵਹਿ ਤਾਂ ਸੇਵਾ॥  
ਅਵਰੁ ਨ ਕੋਊ ਦੂਜਾ ਸੁਝੇ ਸਾਚੇ ਅਲਥ ਅਭੇਵਾ॥  
ਚੀਤਿ ਆਵੈ ਤਾਂ ਸਦਾ ਦਾਇਆਲਾ ਲੋਗਨ ਕਿਆ ਵੇਚਾਰੇ॥  
ਬੁਰਾ ਭਲਾ ਕਹੁ ਕਿਸ ਨੌ ਕਹੀਐ ਸਗਲੇ ਜੀਅ ਤੁਮਾਰੇ॥  
ਤੇਰੀ ਟੇਕ ਤੇਰਾ ਆਧਾਰਾ ਹਾਥ ਦੇਇ ਤੁੰ ਰਾਖਿ॥  
ਜਿਸੁ ਜਨ ਉਪਰਿ ਤੇਰੀ ਕਿਰਪਾ ਤਿਸ ਕਉ ਬਿਪੁ ਨ ਕੋਈ ਭਾਖੈ॥  
ਉਹ ਸੁਖੁ ਓਹਾ ਵਡਿਆਈ ਜੋ ਪ੍ਰਭੂ ਜੀ ਮਨਿ ਭਾਣੀ॥  
ਤੁੰ ਦਾਨਾ ਤੁੰ ਸਦ ਮਿਹਰਵਾਨਾ ਨਾਮੁ ਮਿਲੈ ਰੰਗੁ ਮਾਣੀ॥  
ਤੁਧੁ ਆਗੈ ਅਰਦਾਸਿ ਹਮਾਰੀ ਜੀਉ ਪਿੰਡ ਸਭੁ ਤੇਰਾ॥  
ਕਹੁ ਨਾਨਕ ਸਭ ਤੇਰੀ ਵਡਿਆਈ ਕੋਈ ਨਾਉਂ ਨ ਜਾਣੇ ਮੇਰਾ॥

ਪੰਨਾ - 383

ਧਾਰਨਾ - ਕੋਈ ਨਾਉਂ ਨਾ ਜਾਣੇ ਮੇਰਾ,

ਗੁਰੂ ਜੀ ਸਭ ਤੇਰੀ ਵਡਿਆਈ ਐ -2, 2.

ਤੇਰੀ ਵਡਿਆਈ ਐ,

ਗੁਰੂ ਜੀ ਸਭ ਤੇਰੀ ਵਡਿਆਈ ਐ -2, 2.

ਕੋਈ ਨਾਉਂ ਨਾ ਜਾਣੇ ਮੇਰਾ -2.

ਧਾਰਨਾ - ਤੇਰੀ ਨਾਮ ਨੇ ਸਹਾਇਤਾ ਕਰਨੀ,

ਅੰਖੀ ਵੇਲਾ-ਅੰਖੀ ਵੇਲਾ-2, 2.

ਅੰਖੀ ਵੇਲਾ, ਅੰਖੀ ਵੇਲਾ,

ਅੰਖੀ ਵੇਲਾ, ਅੰਖੀ ਵੇਲਾ-2

ਤੇਰੀ ਨਾਮ ਨੇ ਸਹਾਇਤਾ ਕਰਨੀ, -2.

ਜਾ ਕਉ ਮੁਸਕਲੁ ਅਤਿ ਬਣੈ ਢੋਈ ਕੋਇ ਨ ਦੇਇ॥

ਲਾਗੂ ਹੋਏ ਦੁਸਮਨਾ ਸਾਕ ਭਿ ਭਜਿ ਖਲੇ॥

ਸਭੋਂ ਭਜੈ ਆਸਰਾ ਚੁਕੈ ਸਭੁ ਅਸਰਾਉ॥

ਚਿਤਿ ਆਵੈ ਓਸੁ ਪਾਰਖਹਮੁ ਲਗੈ ਨ ਤਤੀ ਵਾਉ॥

ਪੰਨਾ - 70

ਸਾਧ ਸੰਗਤ ਜੀ! ਗੱਜ ਕੇ ਬੋਲਣਾ, ਸਤਿਨਾਮ ਸ੍ਰੀ  
ਵਾਹਿਗੁਰੂ। ਆਪ ਕਾਰੋਬਾਰ ਸੰਕੋਚਦੇ ਹੋਏ ਗੁਰੂ ਦਰਬਾਰ ਵਿਚ  
ਪਹੁੰਚੇ ਹੈਂ, ਕਲਜੁਗ ਦਾ ਸਮਾਂ ਹੈ। ਗੁਰੂ ਪੰਜਵੇਂ ਪਾਤਸ਼ਾਹ ਜੀ  
ਨੂੰ ਬੇਨਤੀ ਕਰਕੇ ਸੰਗਤ ਨੇ ਪੁਛਿਆ -

ਕਰਮ ਧਰਮ ਪਾਖੰਡ ਜੋ ਦੀਸਹਿ ਤਿਨ ਜਮੁ ਜਾਗਾਤੀ ਲ੍ਹਟੈ॥

ਨਿਰਖਾਣ ਕੀਰਤਨੁ ਗਾਵਹੁ ਕਰਤੇ ਕਾ ਨਿਮਖ ਸਿਮਰਤ ਜਿਤੁ ਛੁਟੈ॥

ਪੰਨਾ - 747

ਕਲਜੁਗ ਦੇ ਅੰਦਰ ਕਰਮਾਂ ਧਰਮਾਂ ਨੂੰ, ਪੁੰਨਾਂ ਨੂੰ, ਤੀਰਥ  
ਯਾਤਰਾ ਅਤੇ ਦਾਨ ਦੇ ਫਲ ਨੂੰ ਜਮ ਲੁੱਟ ਲੈਂਦੇ ਹਨ।  
ਸਤਿਗੁਰੂ ਜੀ! ਕੋਈ ਕਰਮ ਐਸਾ ਵੀ ਹੈ ਜਿਸ ਨੂੰ ਜਮਦੂਤ  
ਨਾ ਲੁੱਟ ਸਕਣ ? ਕਲਜੁਗ ਦੇ ਅੰਦਰ ਕੋਈ ਐਸਾ ਪੁੰਨ ਵੀ  
ਹੈ ਜੋ ਲੁਟਿਆ ਨਾ ਜਾ ਸਕੇ ? ਮਹਾਰਾਜ ਕਹਿੰਦੇ ਹਨ ਇਕ  
ਐਸਾ ਪੁੰਨ ਹੈ, ਜਿਸ ਦੇ ਫਲ ਕੋਈ ਅੰਦਾਜਾ ਵੀ ਨਹੀਂ ਲਗਾ  
ਸਕਦਾ, ਉਹ ਹੈ ਸਤਸੰਗ ਵਿਚ ਚੱਲ ਕੇ ਆਉਣਾ। ਜਿਹੜਾ  
ਕੋਈ ਜਿੰਨੇ ਵੀ ਕਦਮ ਚਲ ਕੇ ਆਉਂਦਾ ਹੈ ਉਸ ਨੂੰ ਉਤਨੇ  
ਹੀ ਅਸ਼ੇਥੇ ਜਗਾਂ ਦਾ ਫਲ ਮਿਲਦਾ ਹੈ। ਇਥੇ ਆ ਕੇ ਚਿੱਤ  
ਬਿਰਤੀਆਂ ਨੂੰ ਇਕਾਗਰ ਕਰਕੇ, ਬਾਹਰੋਂ ਧਿਆਨ ਰੋਕ ਕੇ,  
ਧਿਆਨ ਦੇ ਨਾਲ, ਸ਼ਰਧਾ ਦੇ ਨਾਲ, ਨਿਸ਼ਕਾਮਤਾ ਦੇ ਨਾਲ  
ਇਕਾਗਰਤਾ ਦੇ ਨਾਲ, ਭਰੋਸੇ ਦੇ ਨਾਲ, ਨਿਰ ਸੰਸੇ ਹੋ ਕੇ,  
ਜਦੋਂ ਕੀਰਤਨ, ਗੁਰਬਾਣੀ ਵਿਚਾਰ, ਗੁਰੂ ਸ਼ਬਦ ਨੂੰ ਸੁਣਦਾ  
ਹੈ, ਕੀਰਤਨ ਵਿਚ ਬੋਲਦਾ ਹੈ, ਉਸ ਵੇਲੇ ਬੇਅੰਤ ਫਲ ਹੋਇਆ  
ਕਰਦਾ ਹੈ -

ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ॥

ਪੰਨਾ - 546

ਸੋ ਇਹ ਪੁੰਨ ਜਮਦੂਤਾਂ ਰਾਹੀਂ ਲੁਟਿਆ ਨਹੀਂ ਜਾ ਸਕਦਾ, ਇਤਨਾ ਪੁੰਨ ਹੈ, ਕਈ ਕ੍ਰੋੜ ਜੱਗਾਂ ਦਾ ਫਲ। ਜੇਕਰ ਦਸ ਵੀਹ ਜੱਗਾਂ ਦਾ ਫਲ ਹੁੰਦਾ ਤਾਂ ਮਹਾਰਾਜ ਲਿਖ ਦਿੰਦੇ ਹਨ, ਪਰ ਲਿਖਿਆ ਹੈ 'ਕਈ ਕੋਟਿਕ ਜਗ ਫਲਾ..... (ਪੰਨਾ-546)' ਕਿਨੇ ਕ੍ਰੋੜ ਜੱਗਾਂ ਦਾ ਫਲ ਮਿਲਦਾ ਹੈ, ਜਿਹੜਾ ਸਤਿਸੰਗ ਦੇ ਅੰਦਰ ਆ ਕੇ ਗੁਣ ਗਾਉਂਦਾ ਹੈ।

**ਕਲ ਮਹਿ ਏਹੋ ਪੁੰਨੁ ਗੁਣ ਗੋਵਿੰਦ ਗਾਹਿ॥**

**ਪੰਨਾ - 962**

ਕਲਜੁਗ ਵਿਚ ਇਹੋ ਵੱਡਾ ਪੁੰਨ ਹੈ ਇਕੱਠੇ ਹੋ ਕੇ ਹਗੀ ਦਾ ਜਸ ਕਰਨਾ। ਇਹਦੇ ਉਤੇ ਕਲਜੁਗ ਦਾ ਵੱਸ ਨਹੀਂ ਪੈਂਦਾ, ਜੋਰ ਨਹੀਂ ਪੈਂਦਾ। ਬਾਕੀ ਸਭ ਚੀਜ਼ਾਂ ਦੇ ਉੱਤੇ ਉਹਦਾ ਬਲ ਪੈ ਜਾਇਆ ਕਰਦੇ।

ਗੁਰੂ ਨਾਨਕ ਪਾਤਸ਼ਾਹ ਨੂੰ ਜਦੋਂ ਕਲਜੁਗ ਦਾ ਅਭਿਮਾਨੀ ਦੇਵਤਾ ਮਿਲਿਆ ਉਸ ਨੇ ਕਿਹਾ ਸੀ ਕਿ ਮਹਾਰਾਜ, ਮੇਰਾ ਰਾਜ ਹੈ ਮੇਰਾ ਅਧਿਕਾਰ ਹੈ। ਮੇਰੇ ਰਾਜ ਦੇ ਅੰਦਰ ਕੋਈ ਪੁੰਨ ਫਲਣਾ ਨਹੀਂ ਹੈ। ਕੋਈ ਕਿਰਿਆ, ਕਿਸੇ ਕਿਸਮ ਦਾ ਕੋਈ ਵੀ ਤੀਰਥ, ਵਰਤ, ਦਾਨ ਕੋਈ ਚੀਜ਼ ਨਹੀਂ ਫਲਣੀ, ਕੇਵਲ ਜਿਥੇ ਹਰੀ ਦਾ ਜਸ ਹੁੰਦਾ ਹੈ, ਉਥੇ ਮੈਨੂੰ ਡਰ ਲਗਦਾ ਹੈ, ਉਥੇ ਮੈਂ ਜਾ ਨਹੀਂ ਸਕਦਾ ਕਿਉਂਕਿ ਉਥੇ ਆਪ ਦਾ ਪਰਤਾਪ ਹੈ, ਆਪ ਦੇ ਜਲਾਲ ਦੇ ਅੱਗੇ ਮੇਰੀ ਹਿਮਤ ਨਹੀਂ ਪੈਂਦੀ ਕਿ ਮੈਂ ਜਾਵਾਂ ਪਰ ਮੇਰਾ ਉਧਾਰ ਵੀ ਕਿਸ ਤਰ੍ਹਾਂ ਹੋਵੇ? ਗੁਰੂ ਮਹਾਰਾਜ ਨੇ ਕਿਹਾ, ਜੋੜਿਆਂ ਵਿਚ ਖਲੋ ਜਾਇਆ ਕਰ। ਅਸੀਂ ਤੈਨੂੰ ਐਨੀ ਇਜ਼ਾਜ਼ਤ ਦਿੰਦੇ ਹਾਂ। ਉਥੇ ਬੈਠ ਕੇ ਆਪਣਾ ਉਧਾਰ ਕਰ ਲੈ। ਸਭ ਤੋਂ ਵੱਡੀ ਭਗਤੀ ਹੈ -

**ਕਲਜੁਗ ਮਹਿ ਕੀਰਤਨ ਪਰਧਾਨਾ॥**

**ਗੁਰਮੁਖਿ ਜਪੀਐ ਲਾਇ ਧਿਆਨਾ॥**

**ਆਪਿ ਤਰੈ ਸਗਲੇ ਕੁਲ ਤਾਰੇ**

**ਗਰਿ ਦਰਗਹ ਪਤਿ ਸਿਉ ਜਾਇਦਾ॥**      **ਪੰਨਾ - 1076**

ਸੋ ਜੋ ਬਹੁਤ ਵੱਡਾ ਪੁੰਨ ਕਲਜੁਗ ਦੇ ਸਮੇਂ ਪ੍ਰਾਪਤ ਹੁੰਦਾ ਹੈ, ਉਹ ਹਰੀ ਦਾ ਜਸ ਕਰਨ ਦੇ ਨਾਲ ਹੁੰਦਾ ਹੈ। ਜਿਸ ਨੂੰ ਲੁਟਿਆ ਨਹੀਂ ਜਾ ਸਕਦਾ, ਖੋਹਿਆ ਨਹੀਂ ਜਾ ਸਕਦਾ, ਐਨਾ ਵੱਡਾ ਫਲ ਪ੍ਰਾਪਤ ਹੁੰਦਾ ਹੈ ਕਿ ਆਪ ਵੀ ਤਰ ਜਾਂਦਾ ਹੈ, ਆਪਣੀਆਂ ਇਕੀ ਕੁੱਲਾਂ ਤਾਰ ਕੇ ਨਾਲ ਹੀ ਲੈ ਜਾਂਦਾ ਹੈ। ਐਸੇ ਸਮਾਗਮ ਦੇ ਅੰਦਰ ਭਾਗਾਂ ਤੋਂ ਬਿਨਾਂ ਨਹੀਂ ਆਇਆ ਜਾ ਸਕਦਾ, ਪੂਰੇ ਭਾਗ ਹੋਣ ਤਾਂ ਸਤਿ ਦੀ ਸੰਗਤ ਕਰਨ ਵਾਸਤੇ ਆ ਸਕੀਦਾ ਹੈ। ਆਦਮੀ ਦੇ ਅੰਦਰ ਪਹਿਲਾਂ ਫੁਰਨਾ ਪੈਦਾ ਹੁੰਦਾ ਹੈ, ਫੇਰ ਹਿਮਤ ਪੈਦਾ ਹੁੰਦੀ ਹੈ, ਫੇਰ ਗੁਰੂ ਮਹਾਰਾਜ ਮੱਦਦ ਕਰਕੇ ਪ੍ਰੇਰਨਾ ਦਿੰਦੇ ਹਨ ਤਾਂ ਸਤਿਸੰਗ ਵਿਚ ਪਹੁੰਚ ਹੁੰਦਾ ਹੈ। ਨਹੀਂ ਤਾਂ ਦੂਜੀਆਂ ਥਾਵਾਂ ਜੋ ਗਿਰਾਵਣ ਵਾਲੀਆਂ ਹਨ, ਉਥੇ ਬੇਅੰਤ ਭੀਜਾਂ ਹੀ ਭੀਜਾਂ ਲੱਗੀਆਂ ਹੁੰਦੀਆਂ ਹਨ। ਬੇਅੰਤ ਇਕੱਠੇ ਹੋਏ ਰਹਿੰਦੇ ਹਨ। ਸੋ ਅਸੀਂ ਹਫਤੇ ਵਾਰੀ ਫੇਰ ਇਕੱਠੇ ਹੁੰਦੇ ਹਾਂ। ਅੱਜ 6 ਜਨਵਰੀ ਹੈ, ਸਾਡੇ ਵਾਸਤੇ ਤਾਂ ਸਾਰੇ ਸਾਲ ਇਕੋ ਜਿਹੇ ਹੁੰਦੇ ਹਨ। ਕੋਈ ਨਵਾਂ ਸਾਲ ਨਹੀਂ ਆਉਂਦਾ, ਕੋਈ ਪੁਰਾਣਾ ਸਾਲ ਨਹੀਂ ਆਉਂਦਾ। ਜਦੋਂ ਤੋਂ

ਸੰਸਾਰ ਰਚਿਆ ਗਿਆ ਹੈ, ਸਮਾਂ ਇਕੋ ਹੀ ਹੈ। ਭੂਤ, ਭਵਿੱਖਤ, ਵਰਤਮਾਨ ਜਿਹੜਾ ਚੱਲ ਰਿਹਾ ਹੈ ਇਹ ਸੂਰਜ ਕਰਕੇ ਚੱਲ ਰਿਹਾ ਹੈ, ਵੈਸੇ ਕਾਲ ਇਕੋ ਹੀ ਹੋਇਆ ਕਰਦਾ ਹੈ। ਇਹਦੇ ਵਿਚ ਕੋਈ ਪੜਾਅ ਨਹੀਂ ਹੁੰਦਾ। ਸੋ ਸਮਾਂ ਓਹੀ ਚੰਗਾ ਹੈ -

**ਉਮਰ ਓਹਾ ਵਿਚ ਲੇਖੇ ਦੇ**

**ਜੋ ਯਾਦ ਸਾਂਈ ਵਿਚ ਹੁਜਰੇ,**

**ਪੈਂਦੀ ਮੁਜਰੇ।**

**ਨਹੀਂ ਤਾਂ ਸਾਨੂੰ ਹਾਸਲ ਕੀ ਹੈ**

**ਇਸ ਵਿਚ ਨੌਲੇ ਹੁਜਰੇ, ਸੰਭ ਤੇ ਫਜਰੇ।**

**ਭਾ. ਭਾਈ ਵੀਰ ਸਿੰਘ ਜੀ**

ਜੇ ਤਾਂ ਉਮਰ ਲੇਖੇ ਵਿਚ ਪੈ ਰਹੀ ਹੈ ਫੇਰ ਤਾਂ ਸਾਰਾ ਹੀ ਸਮਾਂ ਮੁਬਾਰਕ ਹੈ। ਸਾਰਾ ਹੀ ਸਮਾਂ ਚੰਗਾ ਹੈ। ਇਹ ਨਹੀਂ

ਹੋਇਆ ਕਰਦਾ ਕਿ ਪਿਛਲਾ ਪਾਸਾ ਖਤਮ ਹੋ ਗਿਆ। ਕਾਗਜ਼ਾਂ ਵਿਚ ਹੁੰਦਾ ਹੋਣੈ, ਦਫਤਰਾਂ ਵਿਚ ਹੋ ਜਾਂਦਾ ਹੋਣੈ, ਪਰ ਵਾਹਿਗੁਰੂ ਦੇ ਘਰ ਵਿਚ ਕੋਈ ਸਮਾਂ ਵੰਡ ਨਹੀਂ ਹੋਇਆ ਕਰਦੀ, ਸਮਾਂ ਲਗਾਤਾਰ ਚਲ ਰਿਹਾ ਹੈ। ਸੋ ਬੇਨਤੀ ਕੀਤੀ ਸੀ ਕਿ ਅੱਖੇ ਸਮੇਂ ਵਿਚ ਕੋਈ ਵੀ ਸਹਾਇਤਾ ਨਹੀਂ ਕਰਦਾ, ਉਥੇ ਨਾਮ ਸਹਾਇਤਾ ਕਰਦਾ ਹੈ। ਸਾਧ ਸੰਗਤ ਵਿਚ ਆ ਕੇ ਨਾਮ ਦੀ ਸੋਝੀ ਪੈਂਦੀ ਹੈ ਕਿ ਨਾਮ ਕੀ ਹੈ? ਅਸੀਂ ਸਮਝਦੇ ਹਾਂ ਕਿ ਵਾਹਿਗੁਰੂ ਮੰਤ੍ਰ, ਰਾਮ ਮੰਤ੍ਰ, ਗੋਬਿੰਦ ਮੰਤ੍ਰ, ਨਾਗਾਇਣ ਮੰਤ੍ਰ; ਇਹ ਨਾਮ ਮੈਨੂੰ ਮਿਲ ਗਿਆ, ਇਹ ਸਮਝ ਲਓ ਕਿ ਸਾਨੂੰ ਦਾਖਲਾ ਮਿਲ ਗਿਆ, ਪਰ ਨਾਮ ਅਜੇ ਬਹੁਤ ਦੂਰ ਹੈ, ਬਹੁਤ ਸਾਰਿਆਂ ਦੇ ਮਨਾਂ ਵਿਚ ਹੁੰਦਾ ਹੈ ਕਿ ਅਸੀਂ ਫਲਾਣੀ ਥਾਂ ਤੋਂ ਨਾਮ ਲਿਆ। ਨਾਮ ਤਾਂ ਅੰਦਰੋਂ ਹੀ ਪ੍ਰਗਟ ਹੁੰਦਾ ਹੈ। ਸਭ ਦੇ ਅੰਦਰ ਪ੍ਰਗਟ ਹੈ, ਕੇਵਲ ਉਸ ਨੂੰ ਟੌਲ੍ਹਣਾ ਹੈ -

**ਨਉ ਨਿਧਿ ਅੰਮ੍ਰਿਤੁ ਪ੍ਰਭ ਕਾ ਨਾਮੁ॥  
ਦੇਹੀ ਮਹਿ ਇਸ ਕਾ ਬਿਸਾਮੁ॥**

**ਸੁੰਨ ਸਮਾਧਿ ਅਨਹਤ ਤਹ ਨਾਦ॥**

**ਕਹਨੁ ਨ ਜਾਈ ਅਚਰਜ ਬਿਸਮਾਦ॥** ਪੰਨਾ - 293

**ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ**

**ਮਨਮੁਖਾ ਸਾਦੁ ਨ ਪਾਇਆ॥** ਪੰਨਾ - 644

ਐਸੀ ਚੀਜ਼ ਜਿਸ ਨੂੰ ਮਿਲ ਕੇ ਦੁਬਾਰਾ ਕਦੀ ਮੌਜ਼ ਨਾ ਆਵੇ ਉਸ ਨੂੰ ਅੰਮ੍ਰਿਤ ਆਖਦੇ ਹਨ। ਉਹ ਹੈ ਕਿਥੇ? ਉਹ ਹੈ ਤਾਂ ਅੰਦਰ ਹੀ ਲੇਕਿਨ ਮਨਮੁਖ ਨੂੰ ਪਤਾ ਨਹੀਂ ਲਗ ਸਕਿਆ-

**ਜਿਉ ਕਸਤੂਰੀ ਮਿਠਗੁ ਨਾ ਜਾਣੈ ਭ੍ਰਮਦਾ ਭਰਮਿ ਭੁਲਾਇਆ॥**

ਪੰਨਾ - 644

ਜਿਸ ਤਰ੍ਹਾਂ ਕਸਤੂਰੀ ਮਿਠਗੁ ਦੀ ਨਾਭੀ ਵਿਚ ਹੋਇਆ ਕਰਦੀ ਹੈ, ਲੇਕਿਨ ਉਹ ਬਾਹਰ ਝਾੜੀਆਂ ਸੁੰਘੀ ਜਾਂਦਾ ਹੈ, ਉਸ ਨੂੰ ਪਤਾ ਨਹੀਂ ਕਿ ਸੁਰੰਧੀ ਉਸਦੀ ਨਾਭੀ ਵਿਚੋਂ ਹੀ ਆ ਰਹੀ ਹੈ। ਬਾਹਰ ਦੇਖਦਾ ਹੈ -

**ਅੰਮ੍ਰਿਤੁ ਤਜਿ ਬਿਖੁ ਸੰਗਰੈ ਕਰਤੇ ਆਪਿ ਬੁਆਇਆ॥**

ਪੰਨਾ - 644

ਇਸ ਅੰਮ੍ਰਿਤ ਰੂਪੀ ਨਾਮ ਨੂੰ ਛੱਡ ਕੇ - ਨਿੰਦਿਆ, ਚੁਗਲੀ, ਈਰਖਾ, ਬਖੀਲੀ, ਆਸਾ, ਅੰਦੇਸਾ, ਤ੍ਰਿਸ਼ਨਾ ਅਨੇਕਾਂ ਕਿਸਮ ਦੀ ਵਿਹੁ (poison) ਇਕੱਠੀ ਕਰਦਾ ਹੈ ਅਤੇ ਇਸ ਜ਼ਹਿਰ ਦੇ ਨਾਲ ਜਨਮ ਬਰਬਾਦ ਹੋ ਜਾਇਆ ਕਰਦਾ ਹੈ। ਪਰ ਜਿਹੜਾ ਨਾਮ ਹੈ, ਉਸ ਦੀ ਮਹਿਮਾ ਕਹੀ ਨਹੀਂ ਜਾ ਸਕਦੀ-

**ਐਸੋ ਸਹਾਈ ਹਰਿ ਕੋ ਨਾਮ॥**

**ਸਾਧਸੰਗਤਿ ਭਜੁ ਪੁਰਨ ਕਾਮ॥**

**ਬੁਡਤ ਕਉ ਜੈਸੇ ਬੇੜੀ ਮਿਲਤ॥** ਪੰਨਾ - 987

ਜਿਸ ਤਰ੍ਹਾਂ ਕੋਈ ਡੁੱਬ ਰਿਹਾ ਹੋਵੇ ਸਾਹ ਸਤ ਕੋਈ ਰਿਹਾ ਨਾ ਹੋਵੇ, ਤਾਣ ਖਤਮ ਹੋ ਜਾਵੇ ਅਤੇ ਉਸ ਨੂੰ ਤਾਰਨ ਵਾਸਤੇ ਕੋਈ ਬੇੜੀ ਆ ਜਾਵੇ, ਬਾਹ ਫੜ ਕੇ ਖਿੱਚ ਕੇ ਕੋਈ ਕਿਸ਼ਤੀ ਵਿੱਚ ਬਿਠਾ ਲਵੇ, ਇਸ ਤਰ੍ਹਾਂ ਦੇ ਨਾਲ ਜਿਵੇਂ ਦੀਵਾ ਬੁਝਦਾ ਹੋਵੇ, ਅਖੀਰ ਵਿਚ ਬੱਤੀ ਵੀ ਜਲ ਕੇ ਮਨੂਰ ਹੋ ਗਈ ਹੋਵੇ, ਉਸ ਵੇਲੇ ਕੋਈ ਆ ਕੇ ਤੇਲ ਪਾ ਦੇਵੇ ਤਾਂ ਉਹ ਦੁਬਾਰਾ

ਜਲ ਜਾਇਆ ਕਰਦਾ ਹੈ। ਜਿਸ ਤਰ੍ਹਾਂ ਕਿਸੇ ਚੀਜ਼ ਨੂੰ ਅੱਗ ਲੱਗ ਗਈ ਹੋਵੇ, ਉਪਰ ਪਾਣੀ ਪਾ ਕੇ ਬੁਝਾ ਦਿੱਤੀ ਜਾਵੇ। ਇਸੇ ਤਰ੍ਹਾਂ ਜੋ ਸਾਡੇ ਅੰਦਰ ਆਸਾ ਦੀ, ਤ੍ਰਿਸ਼ਨਾ ਦੀ, ਅੰਦੇਸ਼ਿਆਂ ਦੀ, ਜੋ ਅਗਨੀ ਮੱਚ ਰਹੀ ਹੈ ਉਹ ਬੁਝ ਜਾਇਆ ਕਰਦੀ ਹੈ।

**ਜੈਸੇ ਬਾਰਿਕ ਮੁਖਹਿ ਖੀਰ॥**

ਪੰਨਾ - 987

ਜਿਵੇਂ ਬੱਚਾ ਭੁੱਖਾ ਹੈ ਅਤੇ ਮਾਂ ਦਾ ਦੁੱਧ ਪ੍ਰਾਪਤ ਹੋ ਜਾਵੇ -

**ਜੈਸੇ ਰਣ ਮਹਿ ਸਖਾ ਭਾਤ॥**

ਪੰਨਾ - 987

ਜਿਵੇਂ ਲੜਾਈ ਵਿਚ ਲੜ ਰਿਹਾ ਹੋਵੇ, ਦੁਸ਼ਮਣਾਂ ਦੇ ਘੇਰੇ ਵਿੱਚ ਆ ਗਿਆ ਹੋਵੇ, ਉਦੋਂ ਭਰਾ ਮਿਲ ਜਾਵੇ ਜਾਂ ਕੋਈ ਮਿੱਤਰ ਮਿਲ ਜਾਵੇ। ਉਹ ਮਦਦ ਕਰਕੇ ਬਚਾ ਲਿਆ ਕਰਦਾ। ਇਹ ਗੱਲ ਦਾ ਉਸੇ ਨੂੰ ਪਤਾ ਹੈ, ਜਿਸ ਨੇ ਕਦੀ ਐਸੇ ਸਮੇਂ ਦੇਖੇ ਹੋਣ।

ਮਹਾਰਾਣਾ ਪ੍ਰਤਾਪ ਜਦੋਂ ਹਲਦੀਘਾਟ ਦੀ ਲੜਾਈ ਲੜ ਰਿਹਾ ਸੀ, ਇਕ ਪਾਸੇ ਭਾਰਤੀ ਕਲਚਰ ਸੀ, ਦੂਜੇ ਪਾਸੇ ਮੰਗੋਲਾਂ ਦੀ ਕਲਚਰ ਸੀ। ਓਧਰ ਅਕਬਰ ਨੇ ਰਾਜਪੂਤਾਂ ਦੀਆਂ ਲੜਕੀਆਂ ਵਿਆਹੁਣ ਦਾ ਰਿਵਾਜ ਪ੍ਰਚਲਤ ਕਰ ਦਿਤਾ ਸੀ, ਜ਼ੋਰ ਨਾਲ ਵੀ ਤੇ ਲਿਹਾਜ਼ ਨਾਲ ਵੀ ਜਿਵੇਂ ਵੀ ਹੋ ਸਕੇ। ਮੁਗਲ ਰਾਜੇ ਰਾਜਪੂਤ ਲੜਕੀਆਂ ਨਾਲ ਵਿਆਹ ਕਰ ਲਿਆ ਕਰਦੇ ਸੀ। ਉਸ ਵੇਲੇ ਰਾਣਾ ਪ੍ਰਤਾਪ ਬਾਬਾ ਸੀ ਚੰਦ ਜੀ ਪਾਸ ਪਹੁੰਚਦੇ ਹਨ ਤੇ ਉਨ੍ਹਾਂ ਨੇ ਰਾਣਾ ਪ੍ਰਤਾਪ ਨੂੰ ਹੱਲਾ ਸ਼ੇਰੀ ਦਿਤੀ ਕਿ ਤੂੰ ਇਕੋ ਇਕ ਰਹਿ ਗਿਆ ਹੈ ਜਿਹੜਾ ਰਾਜਪੂਤੀ ਆਣ ਨੂੰ ਕਲੰਕ ਲੱਗਣ ਤੋਂ ਬਚਾ ਰਿਹਾ ਹੈ, ਬਾਕੀ ਹੋਰ ਕੋਈ ਨਹੀਂ ਰਿਹਾ। ਬਾਕੀ ਸਭ ਜੈਪੁਰੀਏ, ਜੋਪੁਰੀਏ ਰਾਜੇ ਮੁਗਲਾਂ ਸਾਮੁਣੇ ਸਭ ਹਾਰ ਗਏ ਹਨ। ਬਾਬਾ ਜੀ ਨੇ ਇਸ ਨੂੰ ਹੌਸਲਾ ਦੇ ਕੇ ਤਕੜਾ ਕੀਤਾ, ਪਿੱਠ ਤੇ ਬਾਪੀ ਦਿੱਤੀ। ਇਸ ਨੇ ਫੈਸਲਾਕੁੰਨ ਯੁੱਧ ਹਲਦੀਘਾਟ ਦੇ ਮੈਦਾਨ ਵਿਚ ਲੜਿਆ। ਇਸ ਨਾਲ ਤੇਰਾਂ ਹਜ਼ਾਰ ਬੰਦਾ ਸੀ ਦੂਜੇ ਪਾਸੇ ਮੁਗਲਾਂ ਪਾਸ ਲੱਖਾਂ ਦੀ ਗਿਣਤੀ ਵਿਚ ਫੌਜ ਸੀ। ਅਖੀਰ ਰਾਣਾ ਪ੍ਰਤਾਪ ਦੀ ਫੌਜ ਦੇ ਯੋਧੇ ਇਕ ਇਕ ਕਰਕੇ ਸਾਰੇ ਹੀ ਮਾਰੇ ਗਏ। ਉਸ ਵੇਲੇ ਰਾਣਾ ਪ੍ਰਤਾਪ ਦਾ ਘੋੜਾ ਜਖਮੀ ਹੋ ਗਿਆ, ਜਿਸ ਦਾ ਨਾਮ ਚੇਤਕ ਸੀ। ਉਹ ਘੋੜੇ ਨੂੰ ਲੈ ਕੇ ਸੁਰਖਸਤ ਥਾਂ ਤੇ ਪ੍ਰੁਜਣ ਲਈ ਦੌੜਿਆ ਜਾਂਦਾ ਹੈ, ਦੋ ਮੁਗਲ ਜਰਨੈਲ ਇਸ ਦੇ ਪਿਛੇ ਹੋ ਗਏ। ਉਸ ਵੇਲੇ ਇਸ ਦਾ ਭਰਾ, ਜਿਸਦਾ ਨਾਮ ਸਕਤ ਸਿੰਘ ਸੀ, ਉਸ ਨੇ ਦੇਖਿਆ ਕਿ ਮੇਰੇ ਭਰਾ ਦੇ ਪਿਛੇ ਦੋ ਮੁਗਲ ਪਿਛਾ ਕਰਦੇ ਜਾ ਰਹੇ ਹਨ, ਭਾਵੇਂ ਇਸਦਾ ਭਰਾ ਸਕਤ ਸਿੰਘ ਉਸ ਸਮੇਂ ਅਕਬਰ ਦੀ ਫੌਜ ਵਿਚ ਜਰਨੈਲ ਸੀ ਅਤੇ ਆਪਣੇ ਭਰਾ ਰਾਣੇ ਪ੍ਰਤਾਪ ਨਾਲ ਬਹੁਤ ਵੱਡਾ ਵੈਰ ਰਖਦਾ ਸੀ। ਪਰ ਉਸ ਵੇਲੇ ਉਸਦੇ ਮਨ ਵਿਚ ਖਿਆਲ ਆ ਗਿਆ ਕਿ ਮੇਰਾ ਭਰਾ ਇਕੱਲਾ ਹੈ। ਰਾਣਾ ਸਕਤ ਸਿੰਘ ਨੇ ਇਨ੍ਹਾਂ ਮੁਗਲ ਅਫਸਰਾਂ ਪਿਛੇ ਆਪਣਾ ਘੋੜਾ ਦੌੜਿਆ ਕਿਵੇਂ ਦੌੜਿਆ। ਇੰਨੇ ਨੂੰ ਜਦੋਂ ਰਾਣਾ ਪ੍ਰਤਾਪ ਨੇ ਘੋੜੇ ਨੂੰ ਇੱਕ ਨਾਲੇ ਉਪਰੋਂ ਦੂਜੇ ਕੰਢੇ ਪਹੁੰਚਣ ਲਈ ਟਪਾਇਆ ਤਾਂ ਘੋੜਾ ਟਪਦੇ ਸਾਰੀ ਹੀ ਗਿਰ ਕੇ ਮਰ

ਗਿਆ ਅਤੇ ਆਪ ਵੀ ਬਹੁਤ ਜ਼ਖਮੀ ਹੋ ਗਿਆ। ਉਸ ਵੇਲੇ ਉਸ ਦੇ ਭਰਾ ਸਕਤ ਸਿੰਘ ਨੇ ਜਾ ਕੇ ਆਪਣਾ ਘੋੜਾ ਦੇ ਦਿੱਤਾ। ਉਸ ਸਮੇਂ ਦੀ ਕੀਤੀ ਹੋਈ ਮੱਦਦ ਨੂੰ ਓਹੀ ਜਾਣ ਸਕਦਾ ਹੈ ਜਿਸਦਾ ਘੋੜਾ ਵੀ ਜ਼ਖਮੀ ਸੀ, ਆਪ ਵੀ ਜ਼ਖਮੀ ਹੈ ਤੇ ਪਿੱਛੇ ਦੋ ਦੁਸ਼ਮਨ ਮੁਗਲ ਲੱਗੇ ਹੋਏ ਸਨ। ਸੋ ਇਸੇ ਤਰ੍ਹਾਂ ਮਹਾਗਜ ਦਾ ਫੁਰਮਾਨ ਹੈ -

**ਜੈਸੇ ਰਣ ਮਹਿ ਸਖਾ ਭਾਤ॥**

**ਜੈਸੇ ਭੁਖੇ ਭੋਜਨ ਮਾਤ॥**

ਪੰਨਾ - 987

ਭੁੱਖਾ ਹੈ, ਪਾਣ ਨਿਕਲ ਰਹੇ ਹਨ, ਕੋਈ ਚਾਰ ਦਿਨ ਦੀਆਂ ਸੁੱਕੀਆਂ ਰੋਟੀਆਂ ਉਸ ਨੂੰ ਮਿਲ ਜਾਣ, ਓਹ ਵੀ ਅੰਮ੍ਰਿਤ ਲਗਦੀਆਂ ਹਨ।

**ਜੈਸੇ ਕਿਰਖਹਿ ਬਰਸ ਮੇਘ॥**

ਪੰਨਾ - 987

ਖੇਤੀ ਸੁੱਕ ਗਈ, ਪੱਤੇ ਝੜਨ ਲੱਗ ਪਏ, ਮੁਰਝਾ ਗਏ, ਢੰਡੀਆਂ ਥੱਲੇ ਨੂੰ ਹੋ ਗਈਆਂ ਤੇ ਉਸ ਵੇਲੇ ਬਦਲ ਆ ਜਾਵੇ, ਮੀਂਹ ਪੈ ਜਾਵੇ -

**ਜੈਸੇ ਪਾਲਨ ਸਰਨਿ ਸੋਘ॥**

**ਗਰੜ ਮੁਖਿ ਨਹੀਂ ਸਰਪ ਝਾਸ॥**

**ਸੂਆ ਪਿੰਜਰਿ ਨਹੀਂ ਖਾਇ ਬਿਲਾਸੁ॥**

ਪੰਨਾ - 987

ਜਿਵੇਂ ਜਿਸ ਦੇ ਮੁੰਹ ਵਿਚ ਗਾਰੜੂ ਮੰਤਰ ਹੈ ਉਸ ਨੂੰ ਸ਼ੇਰ (ਬਹਾਦਰ) ਦੀ ਸ਼ਰਨ ਲਿਆਂ ਗਿੱਦੜਾਂ, ਬਘਿਆਂਝਾਂ ਦਾ ਡਰ ਨਹੀਂ ਰਹਿੰਦਾ। ਇਵੇਂ ਜਿਵੇਂ ਤੌਤਾ ਪਿੰਜਰੇ ਵਿਚ ਹੋਵੇ ਉਸ ਤੋਤੇ ਨੂੰ ਬਿੱਲੇ ਦਾ ਡਰ ਨਹੀਂ ਹੁੰਦਾ।

**ਜੈਸੇ ਆਂਡੇ ਹਿਰਦੇ ਮਾਹਿ॥**

**ਜੈਸੇ ਦਾਨੋ ਚਕੀ ਦਰਹਿ॥**

ਪੰਨਾ - 987

ਜਿਸ ਤਰ੍ਹਾਂ ਕੰਜ ਆਪਣੇ ਅੰਡਿਆਂ ਨੂੰ ਹਿਰਦੇ ਵਿਚ ਸਿਮਰਦੀ ਰਹਿੰਦੀ ਹੈ, ਉਸ ਦੀ ਗੈਰ ਹਾਜ਼ੀ ਵਿਚ ਕੋਈ ਨੁਕਸਾਨ ਨਹੀਂ ਹੁੰਦਾ। ਜਿਸ ਤਰ੍ਹਾਂ ਦਾਣਾ ਜਿਹੜਾ ਚੱਕੀ ਦੀ ਕਿੱਲੀ ਨਾਲ ਲੱਗ ਜਾਂਦਾ ਹੈ, ਉਹ ਪਿਸ ਜਾਣ ਤੋਂ ਬਚ ਜਾਂਦਾ ਹੈ। ਇਸੇ ਤਰ੍ਹਾਂ ਦੇ ਨਾਲ-

**ਐਸੋ ਸਹਾਈ ਹਰਿ ਕੋ ਨਾਮ॥**

ਪੰਨਾ - 986

ਜਿਥੇ ਕੋਈ ਸਹਾਇਤਾ ਨਹੀਂ ਕਰਦਾ, ਉਥੇ ਕੇਵਲ ਵਾਹਿਗੁਰੂ ਜੀ ਹੀ ਸਹਾਇਤਾ ਕਰਦੇ ਹਨ, ਹਰੀ ਦਾ ਨਾਮ ਸਹਾਇਤਾ ਕਰਦਾ ਹੈ। ਮਹਾਗਜ ਕਹਿੰਦੇ -

**ਬਹੁਤੁ ਓਪਮਾ ਬੋਰ ਕਹੀ॥**

ਪੰਨਾ - 987

ਐਨੀ ਵੱਡੀ ਗੱਲ ਛੋਟੀ ਕਰਕੇ ਕਹੀ ਹੈ। ਜਿਵੇਂ ਐਡੇ ਵੱਡੇ ਬੋਹੁਲ ਵਿਚੋਂ ਚਾਰ ਦਾਣੇ ਫੜ ਕੇ ਦੇਖੀਏ। ਇਸੇ ਤਰ੍ਹਾਂ ਵਾਹਿਗੁਰੂ ਦੀ ਅਪਾਰਤਾ ਬਾਰੇ ਬੋੜਾ ਹੀ ਕਹਿਆ ਹੈ।

**ਹਰਿ ਅਗਮ ਅਗਮ ਅਗਾਧ ਭੁਹੀ॥**

**ਉਚ ਮੂੰਚੋਂ ਬਹੁ ਅਪਾਰ॥**

**ਸਿਮਰਤ ਨਾਨਕ ਤਰੇ ਸਾਰ॥**

ਪੰਨਾ - 987

ਵਾਹਿਗੁਰੂ ਜੀ ਅਪਰ ਅਪਾਰ ਹਨ ਜਿਸ ਦਾ ਬਾਹ ਨਹੀਂ ਪਾਇਆ ਜਾ ਸਕਦਾ ਉਸ ਨੂੰ ਯਾਦ ਵਿਚ ਵਸਾ ਕੇ ਜੀਵ ਇਸ ਤਰ੍ਹਾਂ ਭਵਜਲ ਤਰ ਜਾਂਦਾ ਹੈ ਜਿਵੇਂ ਲੋਹਾ ਕਾਠ ਦਾ ਸੰਗ ਕਰਕੇ ਢੁੱਬਦਾ ਨਹੀਂ ਹੈ। ਜੀਵ ਭਾਰੇ ਪਾਪ ਕਰਕੇ ਭੀ ਹਰੀ ਨਾਮ ਸਿਮਰਨ ਕਰਕੇ ਭਵਜਲ ਤਰ ਜਾਂਦਾ ਹੈ।

ਜਿਥੇ ਕੋਈ ਵੀ ਸਹਾਇਤਾ ਨਾ ਕਰ ਸਕੇ, ਉਥੇ ਪ੍ਰਮੇਸ਼ਰ ਦਾ ਨਾਮ ਸਹਾਇਤਾ ਕਰਦਾ ਹੈ। ਇਸ ਤਰ੍ਹਾਂ ਦੇ ਨਾਲ ਫੁਰਮਾਇਆ ਹੈ -

**ਧਾਰਨਾ - ਪਿਆਰੇ ਜੀ ਜਿਥੇ ਨਾ ਕੋਈ ਮਾਤ ਪਿਤਾ,**

**ਉਥੇ ਨਾਮ ਨੇ ਸਹਾਇਤਾ ਕਰਨੀ -2, 2.**

**ਨਾਮ ਨੇ ਸਹਾਇਤਾ ਕਰਨੀ, -2, 2.**

**ਪਿਆਰੇ ਜੀ! ਜਿਥੇ ਨਾ ਕੋਈ ਮਾਤ ਪਿਤਾ -2.**

**ਜਹ ਮਾਤ ਪਿਤਾ ਸੁਤ ਮੀਤ ਨਾ ਭਾਈ॥**

**ਮਨ ਉਹਾ ਨਾਮੁ ਤੇਰੇ ਸੰਗਿ ਸਹਾਈ॥**

ਪੰਨਾ - 264

ਜਿਥੇ ਨਾ ਮਾਂ ਪਿਓ, ਨਾ ਪੁੱਤਰ, ਨਾ ਕੋਈ ਭਰਾ, ਕੋਈ ਵੀ ਸਹਾਇਤਾ ਨਹੀਂ ਕਰ ਸਕਦਾ, ਉਥੇ ਕੇਵਲ ਨਾਮ ਨੇ ਸਹਾਇਤਾ ਕਰਨੀ ਹੈ।

**ਜਹ ਮਹਾ ਭਇਆਨ ਦੂਤ ਜਮ ਦਲੈ॥**

ਜਿਥੇ ਮਹਾਂ ਭਿਆਨਕ ਤੋਂ ਭਿਆਨਕ ਜਮਦੂਤ ਹੋਣ, ਉਥੇ ਵੀ ਨਾਮ ਹੀ ਸਹਾਇਤਾ ਕਰਦਾ ਹੈ। ਪੁਲਿਸ ਦੇ ਦਿਲ ਦੇ ਅੰਦਰ ਫੇਰ ਵੀ ਕੁਝ ਦਰਦ ਹੋਇਆ ਕਰਦੈ ਪਰ ਜਮਦੂਤ ਤਾਂ ਪੱਥਰ ਦਿਲ, ਸੰਗ ਦਿਲ ਹੋਇਆ ਕਰਦੇ ਨੇ, ਕੁੱਟੇ ਮਾਰਦੇ ਹੀ ਲਈ ਜਾਂਦੇ ਹਨ। ਰੂਹ ਕਿੰਨਾ ਹੀ ਤੜਫ਼ਦੀ ਹੋਵੇ, ਕਿੰਨੀਆਂ ਹੀ ਪੁਕਾਰਾਂ ਕਗੀ ਜਾਵੇ, ਲੇਕਿਨ ਉਹ ਮਾਰਨ ਤੋਂ ਨਹੀਂ ਹਟਦੇ। ਬਹੁਤ ਸਾਰੇ ਪ੍ਰਮੀਆਂ ਦਾ ਖਿਆਲ ਹੁੰਦਾ ਹੈ ਕਿ ਇਹ ਗੱਲਾਂ ਕਿਸ ਤਰ੍ਹਾਂ ਹਨ? ਕਿਉਂਕਿ ਅਸੀਂ ਬਹੁਤ ਸਾਰੇ ਪ੍ਰਮੀਆਂ ਪਾਸੋਂ ਸਣਿਆ ਹੈ ਕਿ ਬਾਣੀ ਤਿਨ ਤਰ੍ਹਾਂ ਦੀ ਹੈ। ਇਕ ਭਿਆਨਕ ਹੈ, ਇੱਕ ਰੌਚਕ ਹੈ, ਇਕ ਯਥਾਰਥ ਉਸ ਨੂੰ ਕਹਿੰਦੇ ਹਨ, ਜੋ ਬਿਲਕੁਲ ਸਹੀ ਹੋਵੇ, ਰੌਚਕ ਰੂਚੀ ਲਿਆਉਣ ਵਾਲੀ, ਭਿਆਨਕ ਡਰਾਉਣ ਵਾਲੀ। ਕਈ ਮੇਰੇ ਕੋਲ ਆਉਂਦੇ ਹਨ, ਮੈਂ ਕਿਹਾ ਤੁਸੀਂ ਭਿਆਨਕ ਕਿਸ ਤਰ੍ਹਾਂ ਸਮਝਦੇ ਹੋ? ਕਹਿਣ ਲੱਗੇ ਜਿਸ ਤਰ੍ਹਾਂ ਅਸੀਂ ਬੱਚੇ ਨੂੰ ਕਹਿ ਦਿੰਦੇ ਹਾਂ ਅੰਦਰ ਨਾ ਜਾਈਂ, ਅੰਦਰ ਫਲਾਣੀ ਚੀਜ਼ ਬੈਠੀ ਹੈ। ਬੱਚੇ ਨੂੰ ਕੇਵਲ ਡਰਾਇਆ ਜਾਂਦਾ ਹੈ ਅਸਲ ਵਿਚ ਅੰਦਰ ਹਨ੍ਹੇ ਵਿਚ ਨਾ ਹੀ ਕੋਈ ਭੂਤ ਹੁੰਦਾ ਹੈ, ਨਾ ਹੀ ਕੋਈ ਮਾਉਂ ਹੁੰਦਾ ਹੈ। ਇਸ ਤਰ੍ਹਾਂ ਗੁਰੂ ਮਹਾਗਜ ਜੀ ਜਮਾਂ ਦਾ ਡਰ ਦੇ ਕੇ ਡਰਾਉਂਦੇ ਹੋਣੇ ਹਨ। ਮੈਂ ਦਸਿਆ ਕਿ ਗੁਰੂ ਮਹਾਗਜ ਨੇ ਜੋ ਵੀ ਕਿਹਾ ਹੈ ਅਵਸਥਾ ਭੇਦ ਨਾਲ ਕਿਹਾ ਹੈ। ਪਾਪੀ ਵਾਸਤੇ ਜੋ ਬਾਣੀ ਹੈ, ਭਿਆਨਕ ਹੈ, ਜਿਵੇਂ ਜੇਲ੍ਹ ਦੇ ਵਿਚ ਕਤਲ ਕਰਨ ਵਾਲਿਆਂ ਵਾਸਤੇ ਹੋਰ ਤਰ੍ਹਾਂ ਦਾ ਵਰਤਾਰਾ ਹੋਇਆ ਕਰਦਾ ਹੈ। ਜਿਹੜੇ ਬਾਹਰ ਨੇ 20 ਸਾਲੇ ਕੈਦੀ, ਉਹਨਾਂ ਵਾਸਤੇ ਕੁਝ ਹੋਰ ਤਰ੍ਹਾਂ ਦੀ ਬੁਲ੍ਹ ਹੋਇਆ ਕਰਦੀ ਹੈ। ਇਸ ਤਰ੍ਹਾਂ ਜਿਹੜੇ ਕਰਮਜ਼ਾਰੀ ਕੰਮ ਕਰਦੇ ਹਨ। ਜਦੋਂ ਆਉਣਾ ਹੋਵੇ ਜੇਲ੍ਹ ਦਾ ਦਰਵਾਜ਼ਾ ਖੁਲਵਾ ਲੈਂਦੇ ਹਨ। ਜਦੋਂ ਦਿਲ ਕਰੇ ਅੰਦਰ ਆ ਜਾਂਦੇ ਹਨ, ਜਦੋਂ ਦਿਲ ਕਰੇ ਬਾਹਰ ਨਿਕਲ ਜਾਂਦੇ ਹਨ। ਜਦੋਂ ਡਾਕਟਰ ਆਉਂਦਾ ਹੈ, ਪੁਲਿਸ ਵਾਲੇ ਆ ਕੇ ਉਸ ਨੂੰ ਸਲੂਟ ਕਰਦੇ ਹਨ। ਕਿਸੇ ਵੱਡੇ ਅਫਸਰ ਨੇ ਆਉਣਾ ਹੋਵੇ ਉਸ ਦਿਨ ਦਰਵਾਜ਼ੇ ਖੁਲ੍ਹੇ ਰਖੇ ਜਾਂਦੇ ਹਨ।

ਸੋ ਬਾਣੀ ਦੇ ਅੰਦਰ ਅਵਸਥਾ ਦਾ ਭੇਦ ਹੈ। ਪਾਪੀਆਂ

ਪਰ ਜੋ ਪ੍ਰੇਤ ਆਤਮਾ ਹੁੰਦੀ ਹੈ ਉਸ ਨੂੰ ਤਕਰੀਬਨ ਕਾਫੀ ਗੱਲਾਂ ਪਤਾ ਹੋਇਆ ਕਰਦੀਆਂ ਹਨ ਕਿ ਮੇਰੇ ਨਾਲ ਕਿਵੇਂ ਭਾਣਾ ਵਰਤਿਆ।

ਉਹ ਪ੍ਰੇਤ ਆਤਮਾ ਮੁਸਲਮਾਨ ਸੀ। ਉਹ ਇਕ ਪੀਰ ਸੀ। ਜਿਸ ਦਾ ਨਾਮ ਸੁਲੇਮਾਨ ਸੀ। ਮੈਂ ਕਈ ਵਾਰੀ ਦੀਵਾਨਾਂ ਵਿਚ ਦਸਿਆ ਹੈ। ਉਸ ਨੂੰ ਸੰਤ ਮਹਾਰਾਜ ਜੀ (ਸ੍ਰੀ 108 ਸੰਤ ਈਸ਼ਵਰ ਸਿੰਘ ਜੀ ਮਹਾਰਾਜ) ਦੇ ਚਰਨਾਂ ਵਿਚ ਲਿਆਂਦਾ ਰਿਹਾ, ਕਿਉਂਕਿ ਉਹ ਇਕ ਸਰਦਾਰ ਲੜਕੇ ਨੂੰ ਬਹੁਤ ਤੰਗ ਕਰ ਰਿਹਾ ਸੀ। ਉਸ ਪ੍ਰੇਤ ਆਤਮਾ ਨੂੰ ਮੈਂ ਸੰਤ ਮਹਾਰਾਜ ਜੀ ਤੋਂ ਬੜੀ ਮੁਸ਼ਕਲ ਨਾਲ ਸਮਾਂ ਲੈ ਕੇ ਮਿਲਾਇਆ। ਸੰਤ ਮਹਾਰਾਜ ਜੀ ਪਾਸ ਉਸ ਪ੍ਰੇਤ ਆਤਮਾ ਨੇ ਆਪਣੇ ਨਜ਼ਾਤ (ਮੁਕਤੀ) ਦੀ ਪ੍ਰਾਥਮਿਕਤਾ ਕੀਤੀ। ਸੰਤ ਮਹਾਰਾਜ ਜੀ ਨੇ ਕ੍ਰਿਪਾ ਕਰਕੇ ਉਸਨੂੰ ਸਰਦਾਰ ਗੁਰਦੇਵ ਸਿੰਘ ਜੀ ਦੇ ਪੁੱਤਰ ਬਣਾ ਕੇ ਕ੍ਰਿਪਾ ਕੀਤੀ। ਉਹ ਪੇਤ ਮੈਨੂੰ ਕਹਿਣ ਲੱਗਿਆ ਕਿ ਪੁਛੋ ਮੇਰੇ ਕੋਲੋਂ ਕੀ ਪੁਛਦੇ ਹੋ? ਮੈਂ ਉਹਦੋਂ ਕੋਲੋਂ ਬਹੁਤ ਗੱਲਾਂ ਪੁਛਾਂਦਾ ਕਿ ਤੁਸੀਂ ਕਿਸ ਤਰ੍ਹਾਂ ਰਹਿੰਦੇ ਹੋ? ਰਿਹਾਇਸ਼ ਕਿਸ ਤਰ੍ਹਾਂ ਦੀ ਹੈ? ਸਾਡਾ ਤੇ ਤੁਹਾਡਾ ਕੀ ਸੰਬੰਧ ਹੈ? ਤੁਹਾਡੀ ਕੀ ਖੁਗਕ ਹੈ? ਤੁਸੀਂ ਬੰਦਿਆਂ ਨੂੰ ਕਿਸ ਤਰ੍ਹਾਂ ਫੜਦੇ ਹੋ? ਉਸਨੇ ਮੈਨੂੰ ਸਾਰੀਆਂ ਗੱਲਾਂ ਦਾ ਜਵਾਬ ਦਿੱਤਾ। ਮੈਂ ਅਖੀਰ ਪੁਛਿਆ, ਸੁਲੇਮਾਨ! ਇਹ ਦੱਸ ਕਿ ਜਦੋਂ ਤੁੰ ਮਰਿਆ ਸੀ ਤਾਂ ਤੇਰੈ ਨਾਲ ਕਿਵੇਂ ਹੋਈ ਸੀ? ਰੋਣ ਲੱਗ ਪਿਆ। ਜਿਸ ਸਰੀਰ ਵਿਚ ਇਸ ਦਾ ਪ੍ਰਵੇਸ਼ ਸੀ ਉਸ ਵਿਚ ਹੀ ਰੋਣ ਲੱਗ ਪਿਆ। ਮੈਂ ਪੁਛਿਆ ਰੋਂਦਾ ਕਿਉਂ ਹੈ? ਕਹਿਣ ਲੱਗਾ ਇਹ ਗੱਲ ਮੇਰੇ ਯਾਦ ਨਾ ਕਗਚ। ਇਸ ਗੱਲ ਨੂੰ ਪੂਰਾ ਇਕ ਹਜ਼ਾਰ ਸਾਲ ਹੋ ਗਿਆ। ਹਜ਼ਾਰ ਸਾਲ ਪਹਿਲਾਂ ਮੈਂ ‘ਮੁਗਲ ਖੜੀ’ ਸਹਾਰਨਪੁਰ ਜ਼ਿਲ੍ਹਾ, ਤਹਿਸੀਲ ਹਸਨਪੁਰ ਵਿਚ ਮੇਰਾ ‘ਮਜਾਰ’ ਬਣਿਆ ਹੋਇਆ ਹੈ। ਉਥੇ ਪਹਿਲਾਂ ਮੈਂ ਪੀਰ ਬਣ ਕੇ ਰਹਿੰਦਾ ਸੀ। ਪਰ ਮੈਨੂੰ ਪਤਾ ਨਾ ਲਗਿਆ ਕਿ ਸੰਸਾਰ ਦੇ ਅੰਦਰ ਅੰਮ੍ਰਿਤ ਕੀ ਹੈ ਤੇ ਵਿਹੁ ਕੀ ਹੈ? ਮੈਂ ਤਾਂ ਕੇਵਲ ਵਿਹੁ ਹੀ ਇਕੱਠੀ ਕਰਦਾ ਰਿਹਾ। ਮੈਂ ਰਿਧੀਆਂ ਸਿਧੀਆਂ ਵਿੱਚ ਪੈ ਗਿਆ ਤੇ 36 ਸਾਲ ਤਪਸਿਆ ਕੀਤੀ। ਮੇਰੇ

ਵਿਚ ਐਨੀ

ਸ਼ਕਤੀ ਆ

ਗਈ ਕਿ ਜਦੋਂ

ਦਿਲ ਕਰੇ ਉਡ

ਜਾ ਵਾਂ,

ਗਾਇਬ ਹੋ

ਜਾਵਾਂ, ਜਿਸ

ਚੀਜ਼ ਤੇ ਦਿਲ

ਕਰੇ ਉਹ ਲੈ

ਲਵਾਂ, ਜਿਸ ਦੇ

ਵੱਲ ਧਿਆਨ

ਦੇਣਾ, ਉਸ ਨੂੰ

ਖਿਚ ਕੇ ਕੋਲ

ਲੈ ਆਉਂਦਾ

ਸੀ। ਮੇਰੇ ਕੋਲ

ਐਸੇ ਮੰਦ੍ਰ ਸਨ।

ਵਾਸਤੇ ਹੋਰ ਬਾਣੀ ਹੈ, ਪੁੰਨੀਆਂ ਵਾਸਤੇ, ਭਗਤਾਂ ਵਾਸਤੇ, ਬ੍ਰਹਮਿਗਿਆਨੀਆਂ ਵਾਸਤੇ ਇਹ ਯਥਾਰਥ ਬਾਣੀ ਹੈ, ਸੋ ਐਸੀ ਬਾਤ ਨਹੀਂ ਹੋਇਆ ਕਰਦੀ, ਜਿੰਨੀਆਂ ਵੀ ਗੱਲਾਂ ਗੁਰੂ ਗ੍ਰੰਥ ਸਾਹਿਬ ਵਿਚ ਆਉਂਦੀਆਂ ਹਨ, ਓਹੋ ਅਵਸਥਾ ਭੇਦ ਨਾਲ ਸਭ ਸੱਚ ਹੈ ਕੋਈ ਕਲਪਣਾ ਨਹੀਂ ਹੈ -

### ਜਹ ਮਹਾ ਭਇਆਨ ਦੂਤ ਜਮ ਦਲੈ॥ ਪੰਨਾ - 264

ਇਹ ਕੋਈ ਕਲਪਨਾ ਨਹੀਂ ਹੈ, ਇਹ ਕੋਈ ਡਰਾਉਣ ਵਾਲੀ ਗੱਲ ਨਹੀਂ ਹੈ, ਸਚਿਤ ਹੀ ਜਮਦੂਤ ਹੁੰਦੇ ਹਨ।

ਇਕ ਵਾਰੀ ਇਕ ਪੇਤ ਨਾਲ ਮੇਰੀ ਵਾਕਫੀ ਹੋਈ। ਅਸੀਂ ਇਸ ਤਰ੍ਹਾਂ ਤਾਂ ਮੰਨਦੇ ਨਹੀਂ ਕਿ ਕੋਈ ਮਰ ਕੇ ਜਿਉਂਦਾ ਹੋ ਜਾਵੇ। ਨਾ ਕੋਈ ਪੁਰਾ ਵੇਰਵਾ ਦੇ ਸਕਦਾ ਹੈ, ਕਿਉਂਕਿ ਉਥੇ ਕੁਦਰਤ ਦਾ ਐਸਾ ਅਸੂਲ ਹੈ, ਜਿਸ ਤਰ੍ਹਾਂ ਇਥੇ ਇਹ ਟੇਪ ਲੱਗੀ ਹੋਈ ਹੈ, ਬਚਨ ਰਿਕਾਰਡ ਹੋ ਰਹੇ ਹਨ ਜੇਕਰ ਇਸ ਦਾ ਲਾਲ ਬਟਨ ਦੱਬ ਦਿੱਓ, ਸਾਰਾ ਮੈਟਰ wash ਹੋ ਜਾਵੇਗਾ, ਇਸੇ ਤਰ੍ਹਾਂ ਜਦੋਂ ਅਸੀਂ ਇਕ ਮੰਡਲ ਤੋਂ ਦੂਸਰੇ ਮੰਡਲ ਵਿਚ ਦਾਖਲ ਹੁੰਦੇ, ਉਸ ਵੇਲੇ ਸਾਰੀ ਯਾਦਦਾਸ਼ਤ ਖਤਮ ਹੋ ਜਾਂਦੀ ਹੈ।

### ਮੁਈ ਸੁਰਤਿ ਬਾਦੁ ਅਹੰਕਰੁ॥ ਪੰਨਾ - 152

ਸੁਰਤ ਮਰ ਜਾਂਦੀ ਹੈ, ਕੋਈ ਗੱਲ ਯਾਦ ਨਹੀਂ ਰਹਿੰਦੀ। ਹਾਂ ਕੋਈ ਬਹੁਤ ਡੱਘੀ ਘਟਨਾ ਹੋਵੇ। ਜਿਸ ਤਰ੍ਹਾਂ ਕੋਈ ਡੱਘਾ ਸੁਪਨਾ ਹੋਵੇ। ਇਸ ਤਰ੍ਹਾਂ ਭਾਵੇਂ ਦੂਜੇ ਜਨਮ ਵਿਚ ਯਾਦ ਰਹਿ ਜਾਂਦੀ ਹੋਵੇ। ਸੋ ਉਹ ਰੂਹ ਦੂਸਰੇ ਜਨਮ ਵਿਚ ਮਾਨਸ ਸਰੀਰ ਹਾਸਲ ਕਰਕੇ ਕੋਈ ਸਹੀ ਵੇਰਵਾ ਨਹੀਂ ਦੇ ਸਕਿਆ ਕਰਦੀ।

ਮੈਨੂੰ ਵੀ ਕਹਿੰਦਾ ਸੀ, ਤੁਸੀਂ ਸਿਖ ਲਓ। ਮੈਂ ਕਿਹਾ, ਫੇਰ ਤੇਰੇ ਨਾਲ  
ਮੈਂ ਆ ਰਣ੍ਹ, ਫੇਰ ਕੀ ਫਾਇਦਾ ਹੋਏਗਾ। ਕੀ ਫਾਇਦਾ ਹੈ -  
**ਰਿਧਿ ਸਿਧਿ ਸਭ ਮੌਜੂ ਹੈ ਨਾਮੁ ਨ ਵਸੈ ਮਨਿ ਆਇ॥**

**ਪੰਨਾ - 593**

ਮੈਂ ਕਿਹਾ ਇਸ ਤਰ੍ਹਾਂ ਦੱਸ ਕਿ ਮਰਨ ਪਿਛੋਂ ਤੇਰੇ ਨਾਲ ਕਿਵੇਂ  
ਵਰਤਾ ਹੋਇਆ? ਪੁਛਣ ਦੀ ਦੇਰ ਸੀ ਫੇਰ ਰੌਣ ਲੱਗ ਪਿਆ।  
ਕਾਫੀ ਦੇਰ ਰੋਈ ਗਿਆ, ਕਹਿੰਦਾ ਮੈਂ ਕੀ ਦਸ਼ਾਂ? ਤੁਸੀਂ ਬਾਣੀ  
ਪੜ੍ਹਦੇ ਹੋ ਨਾ, ਮੈਂ ਵੀ ਹੁਣ ਆ ਕੇ ਸੁਣੀ ਹੈ। ਕਹਿੰਦਾ ਇਸੇ  
ਤਰ੍ਹਾਂ ਹੋਇਆ ਜਿਵੇਂ ਗੁਰੂ ਮਹਾਰਾਜ਼ ਨੇ ਲਿਖਿਆ ਹੈ। ਕਹਿੰਦਾ  
ਜਮਦੂਤਾਂ ਨੇ ਮੈਨੂੰ ਬਹੁਤ ਮਾਰਿਆ ਬਹੁਤ ਕੁਟਿਆ, ਐਨਾ  
ਮਾਰਿਆ ਕਿ ਮੈਂ ਦੱਸ ਨਹੀਂ ਸਕਦਾ। ਕਈ ਪੇਮੀਆਂ ਦਾ  
ਖਿਆਲ ਹੁੰਦਾ ਹੈ ਕਿ ਸਰੀਰ ਤਾਂ ਏਥੇ ਰਹਿ ਗਿਆ, ਫੇਰ  
ਮਾਰਿਆ ਕਿਸ ਨੂੰ? ਇਹ ਢੁਚਰ ਹੁੰਦੀ ਹੈ ਜਾਂ ਤਾਂ ਸ਼ਰਧਾ ਨਾਲ  
ਸੱਚ ਮੰਨਿਆ ਜਾਵੇ ਜੇ ਵਿਵੇਕ ਬਿਰਤੀ ਨਾਲ ਗੱਲ ਮੰਨਣੀ  
ਹੈ ਤਾਂ ਜੋ ਗੁਰੂ ਦੀ ਬਾਣੀ ਹੈ, ਉਸ ਨੂੰ ਸੱਚ ਮੰਨੀ ਜਾਵੇ।  
ਉਹਦੇ ਨਾਲ ਮੁਕਾਬਲਾ ਕਰਕੇ ਦੇਖ ਲਓ ਕਿ ਗੱਲ ਠੀਕ ਹੈ  
ਕਿ ਨਹੀਂ। ਜੇ ਨਹੀਂ ਠੀਕ ਤਾਂ ਨਾ ਮੰਨੇ, ਜੇ ਠੀਕ ਹੈ ਤਾਂ  
ਮੰਨ ਲਵੇ। ਸੂਖਸ਼ਮ ਸਰੀਰ ਮਰਿਆ ਨਹੀਂ ਕਰਦਾ, ਦੁਖ ਸੂਖ  
ਮਹਿਸੂਸ ਕਰਦਾ ਹੈ।

ਸੋ ਸੁਲੇਮਾਨ ਕਹਿਣ ਲੱਗਾ ਕਿ ਮੈਨੂੰ ਬਹੁਤ ਮਾਰਿਆ,  
ਜਿਸ ਤਰ੍ਹਾਂ ਬਾਣੀ ਵਿਚ ਆਉਂਦਾ ਹੈ ਕਿ ਉਥੇ ਬਹੁਤ ਮਾਰ  
ਪੈਂਦੀ ਹੈ -

**ਓਥੇ ਹਥੁ ਨ ਅਪੜੈ ਕੁਕ ਨ ਸਣੀਐ ਪੁਕਾਰ॥**  
**ਓਥੇ ਸਤਿਗੁਰੁ ਬੇਲੀ ਹੋਵੈ ਕਚਿ ਲਏ ਅੰਤੀ ਵਾਰ॥**

**ਪੰਨਾ - 1281**

ਕਹਿਣ ਲੱਗਾ ਕਿ ਉਥੇ ਪੁਕਾਰ ਸੁਣਨ ਵਾਲਾ ਤਾਂ  
ਕੋਈ ਨਹੀਂ ਹੈ। ਬੱਸ ਕੁਟ ਪਈ ਜਾਂਦੀ ਸੀ। ਇਕ ਰਸਤਾ ਐਸਾ  
ਆਇਆ ਜਿਥੇ ਅੰਧਕਾਰ ਹੀ ਅੰਧਕਾਰ ਸੀ। ਇਕ ਰਸਤਾ  
�ਸਾ ਆਇਆ ਜਿਥੇ ਅੱਗ ਹੀ ਅੱਗ ਸੀ। ਇਕ ਰਸਤਾ ਐਸਾ  
ਆਇਆ ਜਿਥੇ ਪੱਤੇ ਤਲਵਾਰਾਂ ਵਰਗੇ ਸਨ ਜੋ ਸਰੀਰ ਵਿਚ  
ਵੱਜੀ ਜਾਂਦੇ ਸਨ। ਇਹ ਜੋ ਪੰਜ ਤੱਤ ਦਾ ਸਰੀਰ ਹੈ, ਇਹ  
ਦੁਖ ਸੁਖ ਨਹੀਂ ਮੰਨਦਾ। ਦੁਖ ਸੁਖ ਮੰਨਣ ਵਾਲਾ ਸੁਖਸਮ ਸਰੀਰ  
ਹੋਇਆ ਕਰਦਾ ਹੈ। ਜਦੋਂ ਆਦਮੀ ਮਰਦਾ ਹੈ ਤਾਂ ਪੰਜ  
ਗਿਆਨ ਇੰਦਰੇ, ਪੰਜ ਕਰਮ ਇੰਦਰੇ, ਪੰਜ ਪਾਣ ਆਪਣੀ  
ਸ਼ਕਤੀ ਕੱਢ ਲੈਂਦੇ ਹਨ। ਮਨ, ਚਿਤ, ਬਧ ਤੇ ਅੰਹੰਭਾਵ,  
ਅੰਤਸ਼ਕਰਣ ਇਹ ਸਾਰੀਆਂ ਚੀਜ਼ਾਂ ਆਪਣੇ ਕਰਮਾਂ ਦਾ ਬੋਝ  
ਲੱਦ ਕੇ ਜੀਵ ਬਾਹਰ ਹੋ ਜਾਂਦਾ ਹੈ। ਜਿਸ ਦੇ ਕਰਮ ਮਾੜੇ  
ਹੁੰਦੇ ਹਨ, ਉਹ ਤਾਂ ਗੱਠੜੀਆਂ ਇਸ ਤਰ੍ਹਾਂ ਚੁਕੀ ਜਾਂਦਾ ਹੈ  
ਜਿਵੇਂ ਪਹਾੜ ਤੇ ਚੜ੍ਹਨਾ ਹੋਵੇ ਤੇ ਸਿਰ ਤੇ ਇਕ ਕੁਇਟਲ  
ਬੋਝ ਚੁਕੀ ਜਾ ਰਿਹਾ ਹੋਵੇ, ਕਿਉਂਕਿ ਅੰਗੁਣਾਂ ਦੇ ਭਾਰ ਚੁਕੀ  
ਜਾਂਦਾ ਹੈ -

**ਗੁਣਾ ਗਵਾਈ ਗੱਠੜੀ ਅਵਗਣ ਚਲੀ ਬੰਨਿ॥**  
**ਪੰਨਾ - 23**

ਮਹਾਰਾਜ਼ ਇਸ ਤਰ੍ਹਾਂ ਫੁਰਮਾਉਂਦੇ ਹਨ -

**ਧਰਨਾ - ਪਿਆਰੇ ਗੁਣਾਂ ਦੀ ਗਵਾ ਲਈ ਗਠੜੀ,**  
**ਅੰਗੁਣਾਂ ਦੇ ਭਾਰ ਬੰਨ ਲਏ -2, 2.**  
**ਅੰਗੁਣਾਂ ਦੇ ਓ ਭਾਰ ਬੰਨ ਲਏ, -2, 2.**  
**ਪਿਆਰੇ ਗੁਣਾਂ ਦੀ ਗਵਾ ਲਈ ਗਠੜੀ, -2.**

ਲੈ ਫਾਰੇ ਰਾਤੀ ਤੁਰਗਿ ਪ੍ਰਭੂ ਜਾਣੈ ਪਾਣੀ॥  
ਤਕਹਿ ਨਾਰਿ ਪਰਾਈਆ ਲੁਕਿ ਅੰਦਰਿ ਠਾਣੀ॥  
ਸੰਨ੍ਹੀ ਦੇਨਿ ਵਿਖੰਮ ਬਾਣੀ ਮਿਠਾ ਮਦੁ ਮਾਣੀ॥  
ਕਰਮੀ ਆਪੋ ਆਪਣੀ ਆਪੇ ਪਛੁਤਾਣੀ॥  
ਅਜਗਈਲੁ ਫਰਸਤਾ ਤਿਲ ਪੀੜੇ ਘਾਣੀ॥

**ਪੰਨਾ - 315**

ਇਸ ਤਰ੍ਹਾਂ ਔਗੁਣ ਬੰਨ੍ਹ ਕੇ -

**ਗੁਣਾ ਗਵਾਈ ਗੱਠੜੀ ਅਵਗਣ ਚਲੀ ਬੰਨਿ॥**

**ਪੰਨਾ - 23**

ਇਹ ਹਾਲ ਹੋਇਆ ਕਰਦਾ ਹੈ -

**ਪਾਪੀ ਕਰਮ ਕਮਾਵਦੇ ਕਰਦੇ ਹਾਏ ਹਾਇ॥**

**ਨਾਨਕ ਜਿਉ ਮਥਨਿ ਮਾਧਾਣੀਆ ਤਿਉ ਮਥੇ ਧੁਮ ਰਾਇ॥**

**ਪੰਨਾ - 1425**

ਕਹਿਣ ਲੱਗਾ ਮੈਂ ਕੀ ਦੱਸਾਂ ਤੁਹਾਨੂੰ, ਇਕ ਤਾਂ ਮੇਰੇ  
ਸਿਰ ਤੇ ਕੀਤੇ ਹੋਏ ਗੁਨਾਹਾਂ ਦਾ ਬੋਝ। ਮੈਂ ਕਿਹਾ, ਪਰ ਤੂੰ  
ਤਾਂ ਪੀਰ ਸੀ, ਤੈਨੂੰ ਲੋਕ ਮੱਥਾ ਟੇਕਦੇ ਸਨ। ਫੇਰ ਗੁਨਾਹ  
ਕਿਹੜੇ ਹੋਏ? ਸੁਲਮਾਨ ਕਹਿਣ ਲੱਗਾ ਕਿ ਸਭ ਤੋਂ ਵੱਡਾ  
ਗੁਨਾਹ ਇਹ ਸੀ ਕਿ ਮੈਂ ਨਿਗੁਰਾ ਸੀ। ਮੈਂ ਜਿੰਦਗੀ ਭਰ ਗੁਰੂ  
ਨਹੀਂ ਸੀ ਧਾਰਨ ਕੀਤਾ। ਮੈਂ ਪੁਛਿਆ ਕਿ ਤੁਹਾਡਾ ਮੁਸਲਮਾਨਾਂ  
ਦਾ ਕੀ ਹਜ਼ਰਤ ਮੁਹੰਮਦ ਸਾਹਿਬ ਗੁਰੂ ਨਹੀਂ ਹੁੰਦਾ? ਬੜਾ  
ਹੱਸਿਆ ਤੇ ਕਹਿਣ ਲੱਗਾ ਕਿ ਹਜ਼ਰਤ ਮੁਹੰਮਦ ਸਾਹਿਬ ਸਾਡਾ  
ਪੈਗੰਬਰ ਸੀ। ਪੈਰਾਮ ਦੇਣ ਵਾਲਾ ਸੀ। ਉਸਨੇ ਦਰਗਾਹ ਵਿਚੋਂ  
ਪੈਗਾਮ ਲਿਆਂਦਾ। ਗੁਰੂ ਉਹ ਹੁੰਦਾ ਹੈ ਜੋ ਮਨ ਦੇ ਹਨ੍ਹੇਰੇ ਨੂੰ  
ਕੱਟ ਕੇ ਚਾਨੂਣਾ ਕਰ ਦੇਵੇ, ਜਿਹੜਾ ਇਹ ਦਿਖਾ ਦੇਵੇ -

**ਘਰ ਮਹਿ ਘਰੁ ਦੇਖਾਇ ਦੇਇ ਸੋ ਸਤਿਗੁਰੁ ਪੁਰਖੁ ਸੁਜਾਣੁ॥**

**ਪੰਨਾ - 1291**

ਜਿਹੜਾ ਇਸ ਸਰੀਰ ਦੇ ਅੰਦਰ ਅਸਲੀ ਘਰ ਦਿਖਾ ਦੇਵੇ  
ਜਿਸ ਨੂੰ ਨਿਜ ਘਰ ਕਹਿੰਦੇ ਹਨ, ਉਹ ਗੁਰੂ ਹੋਇਆ ਕਰਦਾ  
ਹੈ। ਮੈਂ ਪੁਛਿਆ, ਤੁਹਾਡੇ ਗੁਰੂ ਕੌਣ ਧਾਰਦਾ ਹੈ? ਤਾਂ ਕਹਿਣ  
ਲੱਗਾ ਗੁਰੂ ਸਾਰੇ ਹੀ ਧਾਰਦੇ ਹਨ। ਬਾਬੇ ਫਰੀਦ ਦਾ ਵੀ ਗੁਰੂ  
ਸੀ, ਬੱਲੇ ਸ਼ਾਹ ਦਾ ਵੀ ਗੁਰੂ ਸੀ, ਕਈਆਂ ਬਾਰੇ ਸੁਲੇਮਾਨ  
ਨੇ ਮੈਨੂੰ ਦੱਸਿਆ ਕਿ ਉਹਨਾਂ ਦੇ ਮੁਰਸਦ ਸਨ। ਪਰ ਮੈਂ ਤਾਂ  
ਬੇਮੁਰਸਦਾ ਹਿੰਡ ਵਿਚ ਰਿਹਾ। ਮੇਰੇ ਵਿਚ ਬਹੁਤ ਸ਼ਕਤੀ ਸੀ,  
ਪਰ ਅੰਦਰੋਂ ਮੈਂ ਪਾਪ ਕਰਦਾ ਸੀ। ਮੇਰੇ ਖਿਆਲ ਸ਼ੁਧ ਨਹੀਂ  
ਸਨ। ਮੇਰੀਆਂ ਬਿਰਤੀਆਂ ਸ਼ੁਧ ਨਹੀਂ ਸਨ। ਨਾਮ ਤੋਂ ਬਿਨਾਂ  
ਬਿਰਤੀਆਂ ਸ਼ੁਧ ਨਹੀਂ ਹੋ ਸਕਦੀਆਂ। ਫੁਰਨੇ ਸ਼ੁਧ ਨਹੀਂ ਹੋਇਆ  
ਕਰਦੇ। ਆਦਮੀ ਇਹਨਾਂ ਨੂੰ ਦਬਾ ਤਾਂ ਸਕਦਾ ਹੈ ਪਰ ਜਦੋਂ  
ਇਹ ਪਤਾ ਲੱਗ ਜਾਵੇ ਕਿ ਰਾਜ ਦਾ ਡਰ ਨਹੀਂ। ਨਾ ਲੋਕ  
ਲਾਜ ਹੈ, ਨਾ ਮੈਨੂੰ ਕੋਈ ਕਹਿਣ ਵਾਲਾ ਹੈ। ਜਿਹੜਾ ਬੰਦਾ  
ਸ਼ਹਿਰਾਲੂ ਨਹੀਂ ਹੁੰਦਾ ਉਹ ਗਿਰ ਜਾਇਆ ਕਰਦਾ ਹੈ। ਜੋਰ  
ਨਾਲ ਨੋਕ ਨਹੀਂ ਹੁੰਦਾ। ਨੇਕੀ ਦੀ ਸੋਰਤ ਨਾਲ ਸੰਬੰਧ ਜੁੜ  
ਜਾਵੇ, source ਨਾਲ ਸੰਬੰਧ ਜੁੜ ਜਾਵੇ ਤਾਂ ਨੇਕ ਕਿਹਾ  
ਜਾ ਸਕਦਾ ਹੈ। ਵਾਹਿਗੁਰੂ ਨੇਕੀ ਦਾ ਮੰਬਾ ਹੈ। ਜਿਸ ਦੀ  
ਸੁਰਤ ਉਸ ਦੇ ਨਾਲ ਜੁੜ ਜਾਵੇ ਉਹ ਸੁਤੇ ਹੀ ਨੇਕ ਹੋ  
ਜਾਇਆ ਕਰਦਾ ਹੈ। ਪਾਪ ਦਾ ਨਾਸ ਹੋ ਜਾਇਆ ਕਰਦਾ  
ਹੈ ਕਿਉਂਕਿ ਨਾਸ ਜਪਣ ਦੇ ਨਾਲ ਕ੍ਰੋੜਾਂ ਪਾਪਾਂ ਦਾ, ਗਲਤ  
ਬਿਰਤੀਆਂ ਦਾ ਨਾਸ ਹੋ ਜਾਇਆ ਕਰਦਾ ਹੈ। ਸੋ ਸੁਲੇਮਾਨ  
ਕਹਿਣ ਲੱਗਾ ਕਿ ਮੈਂ ਜਿੰਦਗੀ ਵਿਚ ਬੜੀਆਂ ਗਲਤ ਗੱਲਾਂ

ਕੀਤੀਆਂ ਹਨ। ਉਸਨੇ ਮੈਨੂੰ ਗੁਪਤ ਰੂਪ ਵਿਚ ਦੱਸੀਆਂ। ਪੁੱਛਣ ਲੱਗਾ ਕਿ ਕੋਈ ਸੁਣ ਤਾਂ ਨਹੀਂ ਰਿਹਾ, ਮੈਂ ਕਿਹਾ ਨਹੀਂ ਫੇਰ ਉਸ ਨੇ ਮੈਨੂੰ ਸਾਰੀਆਂ ਗੱਲਾਂ ਦੱਸੀਆਂ ਕਿ ਮੈਂ ਆਹ ਆਹ ਪਾਪ ਕੀਤੇ ਸਨ। ਮੈਂ ਸਿਰਫ਼ ਤੁਹਾਨੂੰ ਦੱਸ ਰਿਹਾ ਹਾਂ। ਹੋਰ ਕਿਸੇ ਕੋਲ ਨਹੀਂ ਦਸਦਾ। ਕਹਿਣ ਲੱਗਾ ਕਿ ਇਹਨਾਂ ਦਾ ਬੋਝ ਐਨਾ ਸਖਤ ਸੀ ਕਿ ਮੈਂ ਰੋ ਰੋ ਕੇ ਪੈਂਡਾ ਕਟਿਆ ਸੀ। ਉਥੇ ਜਾ ਕੇ ਮੈਨੂੰ ਨਰਕ ਦਿਖਾਏ, ਇਕ ਨਰਕ ਤਾਂ ਐਸਾ ਸੀ ਜਿਥੇ ਇਸਤ੍ਰੀਆਂ ਅਗਨ ਦੀਆਂ ਸਨ। ਮੈਂ ਸੋਚਿਆ ਮੈਨੂੰ ਪਹਿਲਾਂ ਇਸ ਅਗਨ ਦੀ ਇਸਤਰੀ ਨਾਲ ਹੀ ਚੰਬੇਝਿਆ ਜਾਵੇਗਾ ਕਿਉਂਕਿ ਮੈਂ ਪਰਾਈ ਇਸਤ੍ਰੀ ਗਾਮੀ ਸੀ -

**ਤਕਹਿ ਨਾਰਿ ਪਰਾਈਆ ਲੁਕਿ ਅੰਦਰਿ ਠਾਣੀ॥**

ਪੰਨਾ - 315

ਕੋਈ ਐਸੀ ਬਾਤ ਨਹੀਂ ਕਿ ਜਿਸ ਤੇ ਆਪਾਂ ਕਿੰਤੁ ਕਰ ਲਈਏ ਜਾਂ ਨਾਹ ਕਰ ਦਈਏ। ਨਾ ਮੰਨਣਾ ਕਿ ਮੈਂ ਨਹੀਂ ਮੰਨਦਾ। ਨਾ ਮੰਨਣਾ ਤੇਰਾ ਅਖਿਤਿਆਰ ਹੈ। ਪਰ ਸਾਡਾ ਗੁਰੂ ਜੋ ਕੁਝ ਕਹਿੰਦਾ ਹੈ ਅਸੀਂ ਬਗੈਰ ਕਿਸੇ ਕਿੰਤੁ ਤੋਂ ਮੰਨ ਲੈਣਾ ਹੈ। ਗੁਰੂ ਮਹਾਰਾਜ ਨੂੰ ਅਸੀਂ ਗੁਰੂ ਧਾਰਿਆ ਹੁੰਦਾ ਹੈ। ਇਹਨਾਂ ਦਾ ਕਹਿਆ ਹੋਇਆ ਇਹਨਾਂ ਦੀ ਆਗਿਆ ਹੈ ਜੋ ਕਿ ਅਸੀਂ ਸੱਤ ਸੱਤ ਕਰਕੇ ਮੰਨਦੇ ਹਾਂ। ਸੁਲੇਮਾਨ ਨੇ ਦਸਿਆ ਜਿਸ ਤਰ੍ਹਾਂ ਬਾਣੀ ਦਾ ਕਥਨ ਹੈ -

**ਜਹ ਮਹਾ ਭਇਆਨ ਦੁਤ ਜਮ ਦਲੈ॥**

**ਤਹ ਕੇਵਲ ਨਾਮੁ ਸੰਗਿ ਤੇਰੈ ਚਲੈ॥**

**ਜਹ ਮੁਸਕਲ ਹੋਵੈ ਅਤਿ ਭਾਗੀ॥** ਪੰਨਾ - 264

ਅਤਿ ਦੀ ਮੁਸਕਲ ਪੈ ਜਾਵੇ, extreme ਦੀ ਜਿਥੇ ਜਾ ਕੇ ਇਹ ਲਗਦਾ ਹੋਵੇ ਕਿ ਹੁਣ ਕੋਈ ਚਾਰਾ ਨਹੀਂ ਰਿਹਾ, ਹੁਣ ਕੋਈ ਵੀ ਰਾਹ ਨਹੀਂ ਰਿਹਾ ਸਾਰੇ ਰਾਹ ਬੰਦ ਹੋ ਜਾਣ, ਉਸ ਵੇਲੇ ਜੋ ਵਾਹਿਗੁਰੂ ਚਿਤ ਆ ਜਾਵੇ ਤਾਂ ਸਾਰੇ ਰਸਤੇ ਖੁਲ੍ਹੇ ਜਾਂਦੇ ਹਨ। ਇਕ ਦੀਵਾਨ ਵਿਚ ਮੈਂ ਦੱਸਿਆ ਸੀ ਕਿ ਹਿਰਨੀ ਨੂੰ ਵਾਹਿਗੁਰੂ ਚੇਤੇ ਆ ਗਿਆ। ਅਸੀਂ ਸੋਚਦੇ ਹਾਂ ਰੱਬ ਕੇਵਲ ਸਾਡਾ ਹੀ ਹੈ। ਜਾਨਵਰਾਂ ਦਾ ਕੋਈ ਹੱਕ ਨਹੀਂ। ਰੱਬ ਕਹਿੰਦਾ ਮੈਂ ਤੁਹਾਡਾ ਕਿਥੇ ਹਾਂ, ਮੈਂ ਤੁਹਾਡੇ ਨਾਲੋਂ ਜਾਨਵਰਾਂ ਦਾ ਬਹੁਤਾ ਹਾਂ। ਉਹ ਕਿਸੇ ਦੀ ਨਿੰਦਿਆ ਨਹੀਂ ਕਰਦੇ, ਚੁਗਲੀ ਨਹੀਂ ਕਰਦੇ ਕਿਸੇ ਦੇ ਹੱਕ ਤੇ ਛਾਪਾ ਨਹੀਂ ਮਾਰਦੇ। ਫੇਰ ਤੁਸੀਂ ਜਾਨਵਰਾਂ ਨੂੰ ਰੱਸਿਆਂ ਨਾਲ ਬੰਨ੍ਹ ਕੇ ਖੁਰਲੀਆਂ ਤੇ ਖੜਾ ਕਰ ਦਿੰਦੇ ਹੋ, ਤੁਹਾਡਾ ਕੀ ਹੱਕ ਹੈ। ਤੁਸੀਂ ਉਹਨਾਂ ਦਾ ਵੀ ਧਿਆਨ ਰੱਖੋ ਕਿ ਅਸੀਂ ਉਹਨਾਂ ਕੋਲੋਂ ਕੰਮ ਲੈਂਦੇ ਹਾਂ। ਧੁੱਪੇ ਉਹਨਾਂ ਨੂੰ ਬੰਨ੍ਹ ਦਿੰਦੇ ਹਾਂ ਤੇ ਫੇਰ ਉਹਨਾਂ ਨੂੰ ਪੁੱਛਦੇ ਹੀ ਨਹੀਂ ਕਿ ਛਾਵੈਂ ਵੀ ਬੰਨਣਾ ਹੈ ਜਾਂ ਨਹੀਂ। ਇਹਨਾਂ ਗੱਲਾਂ ਦਾ ਸ਼ਹਿਰ ਵਾਲਿਆਂ ਨੂੰ ਤਾਂ ਪਤਾ ਨਹੀਂ, ਪਿੰਡ ਵਾਲਿਆਂ ਨੂੰ ਪਤਾ ਹੁੰਦਾ ਹੈ। ਸੋ ਆਦਮੀ ਦਾ ਕੀ ਹੱਕ ਹੈ ਜਿਸ ਨੂੰ ਦਿਲ ਕਰੇ ਵੱਡ ਕੇ ਖਾ ਜਾਂਦੇ ਹਨ। ਕਿਸੇ ਦੀ ਜਾਨ ਲੈਣ ਦਾ ਤੇਰਾ ਕੀ ਹੱਕ ਹੈ। ਤੇਨੂੰ ਪਰਮੇਸ਼ਰ ਨੇ ਕਿਹੜੀ authority ਦਿੱਤੀ ਹੈ। ਕਹਿੰਦਾ, ਜੀ ਮੈਂ ਜਾਨਵਰਾਂ ਦੀ ਮੁਕਤੀ ਕਰ ਰਿਹਾ ਹਾਂ। ਭਾਈ! ਮੁਕਤੀ ਤਾਂ ਤੇਰੀ ਹੀ ਨਹੀਂ ਹੋਈ ਅਜੇ, ਤੂੰ ਕਿਸਦੀ ਮੁਕਤੀ ਕਰ ਦੇਵੇਂਗਾ। ਮੁਕਤੀ ਕਰਨੀ ਕੋਈ ਖੇਡ ਨਹੀਂ ਹੋਇਆ ਕਰਦੀ। ਗੁਰੂ ਦਸ਼ਮੇਸ਼ ਪਿਤਾ ਜੀ ਹੀ ਸਨ ਜਿਹੜੇ ਰੂਹਾਂ ਦੀ ਮੁਕਤੀ ਕਰਦੇ ਸਨ। ਲੋਕ ਆਪੇ ਹੀ ਇਹ ਗੱਲ ਬਣਾ ਲੈਂਦੇ ਹਨ। ਸੋ ਹਿਰਨੀ ਨੂੰ ਵਾਹਿਗੁਰੂ ਚੇਤੇ ਆ ਗਿਆ। ਕੇਵਲ ਇਕ ਵਾਰੀ ਧਿਆਨ ਆਉਣ ਦੀ ਲੋੜ ਹੈ ਕਿਉਂਕਿ ਜਾਨਵਰਾਂ ਦੀਆਂ

ਐਸੀਆਂ ਐਸੀਆਂ ਸਾਖੀਆਂ ਹਨ ਕਿ ਉਹਨਾਂ ਨੂੰ ਪਿਛਲੇ ਜਨਮਾਂ ਦਾ ਗਿਆਨ ਵੀ ਰਿਹਾ ਹੈ।

ਇਕ ਰਿਸ਼ੀ 'ਜੜ੍ਹਭਰਤ' ਹੋਇਆ ਹੈ, ਹਿਰਨ ਬਣ ਗਿਆ ਸੀ। ਉਸ ਨੂੰ ਪੂਰਾ ਗਿਆਨ ਸੀ। ਅਗਲੇ ਜਨਮ ਵਿਚ ਆ ਕੇ ਉਸ ਨੇ ਸਾਰਾ ਹਾਲ ਲਿਖਿਆ। ਕਿਸ ਤਰ੍ਹਾਂ ਦੀ ਮੇਰੀ ਸਿਮ੍ਰਤੀ ਸੀ? ਕਿਸ ਤਰ੍ਹਾਂ ਮੈਨੂੰ ਯਾਦ ਰਹਿੰਦਾ ਸੀ।

**ਜਥ ਹੀ ਸਰਨਿ ਗਹੀ ਕਿਧਾ ਨਿਧਿ ਗਜ ਗਰਾਹ ਤੇ ਛੁਟਾ॥**

ਪੰਨਾ - 632

ਉਹ ਜਿਹੜਾ ਹਾਥੀ ਸੀ, ਉਸ ਨੂੰ ਪਿਛਲੇ ਜਨਮ ਦੀ ਸਾਰੀ ਸਿਮ੍ਰਤੀ ਸੀ, ਪਤਾ ਸੀ ਕਿ ਪਰਮੇਸ਼ਰ ਦਾ ਨਾਮ ਐਨਾ ਸਹਾਇ ਹੈ। ਉਹ ਸਹਾਇਤਾ ਕਰਦਾ ਹੈ।

**ਮਹਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੁਟਾ॥** ਪੰਨਾ - 632

ਸੋ ਜਦੋਂ ਹਿਰਨੀ ਨੂੰ ਪਰਮੇਸ਼ਰ ਦਾ ਧਿਆਨ ਆਇਆ। ਉਸੇ ਵੇਲੇ ਸਾਰਾ ਤਾਣਾ ਉਲਟਾ ਹੋ ਗਿਆ। ਸ਼ਿਕਾਰੀ ਦੇ ਸੱਪ ਲੜ ਗਿਆ। ਸ਼ਿਕਾਰੀ ਦੀ ਗੋਲੀ ਕੁੱਤੇ ਦੇ ਜਾ ਲੱਗੀ। ਅੱਗ ਜਾਲ ਨਾ ਸਕੀ। ਸਾਰੇ ਕੰਮ ਉਲਟੇ ਹੋ ਗਏ। ਜਦੋਂ ਹੱਦ ਤੋਂ ਵੱਧ ਮੁਸਕਲ ਬਣ ਜਾਵੇ।

**ਜਹ ਮੁਸਕਲ ਹੋਵੈ ਅਤਿ ਭਾਗੀ॥**

**ਹਰ ਕੋ ਨਾਮੁ ਖਿਨ ਮਾਹਿ ਉਧਾਰੀ॥** ਪੰਨਾ - 264

ਉਥੇ ਪਰਮੇਸ਼ਰ ਦਾ ਨਾਮ ਉਧਾਰ ਕਰਦਾ ਹੈ -

**ਅਨਿਕ ਪੁਨਹਚਰਨ ਕਰਤ ਨਹੀਂ ਤੱਤੈ॥**

**ਹਰ ਕੋ ਨਾਮੁ ਕੌਟ ਪਾਪ ਪਰਹਰੈ॥** ਪੰਨਾ - 264

ਸੋ ਐਸਾ ਜੋ ਪਰਮੇਸ਼ਰ ਦਾ ਨਾਮ ਹੈ, ਉਹ ਸਹਾਇਤਾ ਕਰਿਆ ਕਰਦਾ ਹੈ ਸਾਧ ਸੰਗਤ ਜੀ! ਜਿਥੇ ਅਉਖਾ ਹੋ ਜਾਵੇ-

**ਜਿਹ ਮਾਰਗ ਕੇ ਗਨੇ ਜਾਹਿ ਨ ਕੋਸਾ॥**

**ਹਰ ਕਾ ਨਾਮੁ ਉਹਾ ਸੰਗਿ ਤੌਸਾ॥**

**ਜਿਹ ਪੈਡੈ ਮਹਾ ਅੰਧ ਗੁਬਾਰਾ॥**

**ਹਰ ਕਾ ਨਾਮੁ ਸੰਗਿ ਉਜੀਆਰਾ॥**

**ਜਹਾ ਪੰਥਿ ਤੇਰਾ ਕੋ ਨ ਸਿਵਾਨੂੰ॥**

**ਹਰ ਕਾ ਨਾਮੁ ਤਹ ਨਾਲਿ ਪਛਾਨੂੰ॥**

**ਜਹ ਮਹਾ ਭਇਆਨ ਤਪਤਿ ਬਹੁ ਘਾਮ॥**

**ਤਹ ਹਰਿ ਕੇ ਨਾਮ ਕੀ ਤੁਮ ਉਪਰਿ ਛਾਮ॥**

**ਜਹ ਤ੍ਰਿਖਾ ਮਨ ਤੁਝੁ ਆਕਰਥੈ॥**

**ਤਹ ਨਾਨਕ ਹਰਿ ਹਰਿ ਅੰਮ੍ਰਿਤੁ ਬਰਥੈ॥** ਪੰਨਾ - 264

ਇਸ ਤਰ੍ਹਾਂ ਮਹਾਰਾਜ ਨੇ-

ਸੋ ਇਸ ਪੁਰੇ ਸ਼ਬਦ ਵਿਚ ਸਾਰਾ ਕੁਝ ਦਸਿਆ ਹੋਇਆ ਹੈ। ਜਦੋਂ ਅਉਖਾ ਸਮਾਂ ਆ ਜਾਵੇ ਉਦੋਂ ਦੁਨੀਆਂ ਵਿਚ ਕੋਈ ਵੀ ਸਹਾਇਤਾ ਨਹੀਂ ਕਰਦਾ। ਜਦੋਂ ਆਦਮੀ ਬਿਮਾਰ ਹੋ ਜਾਵੇ, ਡਾਕਟਰ ਵੀ ਓਨੀ ਹੀ ਸਹਾਇਤਾ ਕਰ ਸਕਦੇ ਹਨ ਜਿੰਨੀ ਉਹਨਾਂ ਦੀ limit ਹੁੰਦੀ ਹੈ। ਕਿਸੇ ਹੱਦ ਤੱਕ ਹੀ ਸਹਾਇਤਾ ਕਰ ਸਕਦੇ ਹਨ। ਜਿਥੇ ਇਹਨਾਂ ਦੀ ਹੱਦ ਖਤਮ ਹੋ ਜਾਂਦੀ ਹੈ ਉਥੇ ਨਾਮ ਸਹਾਇਤਾ ਕਰਦਾ ਹੈ।

ਸਰਦਾਰ ਹਰਚਰਣ ਸਿੰਘ ਏਥੇ ਐਜ਼ਕੋਸ਼ਨ ਦੇ ਸੈਕਟਰੀ ਹੁੰਦੇ ਸਨ। ਉਹ ਬਿਮਾਰ ਹੋ ਗਏ। ਹਾਰਟ ਵਿਚ ਗੜਬੜ ਹੋ ਗਏ।

(ਬਾਕੀ ਪੰਨਾ 64 ਤੋਂ)

## ਮਾਧਵੇ ਕਿਆ ਕਹੀਐ ਭ੍ਰਮ ਐਸਾ .....॥

ਸੰਤ ਵਰਿਆਮ ਸਿੰਘ ਜੀ  
ਉਤਾਰਾ ਕਰਤਾ : ਪ੍ਰੋ. ਗੁਰਦੇਵ ਸਿੰਘ

(ਲੜੀ ਜੋੜਨ ਲਈ ਦੇਖੋ, ਨਵੰਬਰ ਅੰਕ, ਪੰਨਾ - 20)

**ਧਰਨਾ - ਉਚ ਨੀਚ ਮਹਿ ਜੋਤ ਸਮਾਣੀ  
ਘਟ ਘਟ ਮਾਧੇ ਜੀਆ - 2, 2.**

**ਸਗਲ ਬਨਸਪਤਿ ਮਹਿ ਬੈਸ਼ਤਰੁ ਸਗਲ ਦੁਧ ਮਹਿ ਘੀਆ॥  
ਉਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ॥**  
ਪੰਨਾ - 617

ਜਿਨੇ ਵੀ ਦਰਖਤ ਹਨ, ਹਰਿਆਲੀ ਹੈ (vegetation) ਸਭ ਵਿਚ ਅੱਗ ਹੈ। ਇਸੇ ਤਰ੍ਹਾਂ ਵਾਹਿਗੁਰੂ ਕਿਸੇ ਹਾਲਤ ਵਿਚ ਭੀ ਸਾਡੇ ਨਾਲੋਂ ਵੱਖ ਨਹੀਂ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਰੱਬ ਨੂੰ ਟੋਲਦੇ ਫਿਰਦੇ ਹਾਂ। ਪਹਿਲੀ ਗੱਲ ਤਾਂ ਇਹ ਹੈ ਕਿ ਟੋਲਣ ਦਾ ਖਿਆਲ ਹੀ ਨਹੀਂ ਆਉਂਦਾ ਕਿ ਪ੍ਰਮੇਸ਼ਰ ਨੂੰ ਕਿਤੇ ਦੇਖੀਏ, ਪ੍ਰਮੇਸ਼ਰ ਦੀ ਪਾਪਤੀ ਕਰੀਏ ਕਿਉਂਕਿ ਜੇ ਵਾਹਿਗੁਰੂ ਮਿਲ ਜਾਵੇ, ਉਸ ਦੀ ਸਿਫਤ ਸਲਾਹ ਹਿਰਦੇ ਵਿਚ ਵਸ ਜਾਵੇ ਤਾਂ ਸਾਰੀ ਸਿਸ਼ਟੀ ਦੇ ਰਾਜਿਆਂ ਦਾ ਰਾਜਾ ਬਣ ਜਾਈਦਾ ਹੈ।

**ਜਿਸ ਨੋ ਬਖਸੇ ਸਿਫਤਿ ਸਾਲਾਹ॥  
ਨਾਨਕ ਪਾਤਸ਼ਾਹੀ ਪਾਤਸ਼ਾਹੁ॥**  
ਪੰਨਾ - 5

**ਹੋਰ ਪਾਤਸ਼ਾਹੀਆਂ ਕੁੜੀਆ ਨਾਮ ਰਤੇ ਪਾਤਸ਼ਾਹ॥**  
ਵਾਹਿਗੁਰੂ ਦੇ ਗਿਆਨ ਵਾਲੇ ਜੋ ਪੁਰਸ਼ ਹਨ ਉਹ  
ਪਾਤਸ਼ਾਹਾਂ ਦੇ ਵੀ ਪਾਤਸ਼ਾਹ ਹੁੰਦੇ ਹਨ।

**ਰਾਜਾ ਸਗਲੀ ਸਿਸ਼ਟਿ ਕਾ ਹਰਿ ਨਾਮਿ ਮਨੁ ਭਿੰਨਾ॥**  
ਪੰਨਾ - 707

ਸੋ ਐਡੀ ਵੱਡੀ ਪਦਵੀ ਨੂੰ ਛੱਡ ਕੇ ਕੌਡੀਆਂ ਇਕੱਠੀਆਂ ਕਰਦੇ ਫਿਰਦੇ ਹਾਂ, ਮੌਹਰਾਂ ਨਹੀਂ ਇਕੱਠੀਆਂ ਕਰ ਰਹੇ ਤੇ ਨਾਹੀ ਹੀਰੇ ਜਵਾਹਰਾਤ ਇਕੱਠੇ ਕਰਦੇ ਹਾਂ ਤੇ ਕੌਡੀਆਂ ਦੇ ਪਿਛੇ ਲੱਗ ਕੇ ਸਾਰਾ ਜਨਮ ਬਰਬਾਦ ਕਰ ਰਹੇ ਹਾਂ। ਸੋ ਇਸ ਤਰ੍ਹਾਂ ਕਰਕੇ ਜੀਵਨ ਬਰਬਾਦ ਹੁੰਦਾ ਚਲਿਆ ਜਾ ਰਿਹੈ ਤੇ ਨਾਲ ਹੁੰਦੀ ਚੀਜ਼ ਨੂੰ ਅਸੀਂ ਪਛਾਣਦੇ ਨਹੀਂ ਭੁੱਲਦੇ ਜਾ ਰਹੇ ਹਾਂ -

**ਸੰਤਰੁ ਘਟਿ ਘਟਿ ਰਹਿਆ ਸਮਾਹਿਓ॥  
ਪੁਰਨ ਪੁਰਿ ਰਹਿਓ ਸਰਬ ਮਹਿ ਜਲਿ ਬਲਿ ਮਨੀਆ ਆਹਿਓ॥**  
ਪੰਨਾ - 617

ਹਰ ਥਾਂ ਤੇ ਪ੍ਰਮੇਸ਼ਰ ਰਹਿਆ ਹੋਇਆ ਹੈ ਤੇ ਹੁਣ ਗੱਲ ਇਸ ਨਿਰਣੇ ਤੇ ਆਂ ਗਈ ਕਿ ਇਹ ਸੰਸੇ ਕਰਕੇ ਨਜ਼ਰ ਨਹੀਂ ਆਉਂਦਾ ਪਰ ਅਸੀਂ ਇਸ ਨੂੰ ਮੰਨਦੇ ਨਹੀਂ ਤੇ ਇਹ ਕਿੱਡਾ ਫਰਕ ਪਾ ਦਿੱਦੇ, ਕੋਲ ਰਹਿਆ ਹੋਇਆ ਪ੍ਰਮੇਸ਼ਰ ਨਜ਼ਰ ਨਹੀਂ ਆਉਂਦਾ। ਇਸ ਤੋਂ ਵੀ ਅੱਗੇ ਜੋ ਕਹਿ ਦੈਈਏ ਤਾਂ ਪ੍ਰਮੇਸ਼ਰ ਆਪ ਹੀ ਸਾਰੇ ਪਰੀਪੂਰਨ ਹੈ ਦੂਜਾ ਤਾਂ ਇਥੇ ਹੈ ਨਹੀਂ, ਇਕੋ ਹੀ ਦਿਸਦਾ ਹੈ।

**ਗੁਰਹਿ ਦਿਖਾਇਓ ਲੋਇਨਾ॥  
ਈਤਹਿ ਉਤਹਿ ਘਟਿ ਘਟਿ ਘਟਿ ਤੁੰਹੀ ਤੁੰਹੀ ਮੋਹਿਨਾ॥**  
ਪੰਨਾ - 407

ਉਹ ਨਾਲ ਰਹਿੰਦਾ ਹੋਇਆ ਵੀ ਦਿਸਦਾ ਨਹੀਂ। ਕਾਰਨ ਇਹ ਹੈ ਕਿ ਸਾਨੂੰ ਸੰਸਾ ਵਿਆਪ ਗਿਆ ਹੈ, ਹਉਮੈ ਦਾ ਅੰਧਕਾਰ ਛਾ ਗਿਆ। ਇਸ ਨੂੰ ਭਾਵੇਂ ਭਰਮ ਕਹਿ ਲਵੇ, ਹਉਮੈ ਕਹਿ ਲਵੇ, ਸੰਸਾ ਇਤਿਆਦਿ ਕੁਝ ਵੀ ਕਹਿ ਦਿਓ, ਨਾਉਂ ਵੱਖਰੇ ਵੱਖਰੇ ਹੋਇਆ ਕਰਦੇ ਹਨ ਪਰ ਚੀਜ਼ ਇਕੋ ਹੈ। ਆਤਮ ਸੌਤਾ ਸਾਰੇ ਪਰੀਪੂਰਨ ਹੈ -

**ਆਤਮ ਪਸਾਰਾ ਕਰਣਹਾਰਾ ਪ੍ਰਭ ਬਿਨਾ ਨਹੀਂ ਜਾਣੀਐ॥**  
ਪੰਨਾ - 846

ਸਾਰੇ ਪਰੀਪੂਰਨ ਪ੍ਰਮੇਸ਼ਰ ਨੂੰ ਇਸ ਹਉਮੈ ਨੇ ਵੰਡ ਦਿਤਾ ਜਿਵੇਂ ਚੰਦਰਮਾ ਇਕ ਹੈ ਅਤੇ ਪਾਣੀ ਦੇ ਭਰੇ ਹੋਏ ਬੇਅੰਤ ਬਰਤਨ ਪਏ ਹਨ ਅਤੇ ਤਲਾਅ ਵੀ ਹੈ, ਦਰਿਆ ਵੀ ਹੈ, ਖੂਹ ਵੀ ਹਨ, ਬਾਹਰ ਮੀਂਹ ਪਿਆ ਹੋਇਐ, ਛੋਟੀਆਂ-ਛੋਟੀਆਂ ਛੱਪੜੀਆਂ ਵਿਚ ਵੀ ਪਾਣੀ ਹੈ ਤੇ ਬਰਤਨਾਂ ਵਿਚ ਵੀ ਪਾਣੀ ਹੈ। ਸੁਰਜ ਹੋਵੇ, ਭਾਵੇਂ ਚੰਦਰਮਾ ਹੋਵੇ, ਹਰੇਕ ਦੇ ਅੰਦਰ ਨਜ਼ਰ ਆ ਰਿਹਾ ਹੈ ਤੇ ਉਸ ਨੂੰ ਕਿਵੇਂ ਵੰਡ ਕੇ ਰੱਖ ਦਿਤਾ, ਦੇਖਣ ਨੂੰ ਸਾਨੂੰ ਇਹ ਪਰਤੀਤ ਦਿੰਦੇ ਕਿ ਵੱਖਰਾ-ਵੱਖਰਾ ਹੈ ਪਰ ਸਿਆਣਾ ਬੰਦਾ ਕਹੇਗਾ ਕਿ ਇਹ ਵੱਖਰਾ-ਵੱਖਰਾ ਨਹੀਂ ਸਗੋਂ ਇਹ ਤਾਂ ਉਸ ਇਕੋ ਚੰਦਰਮਾ ਦਾ ਪਰਛਾਵਾਂ ਹੈ। ਇਸੇ ਤਰ੍ਹਾਂ ਜਿਹੜਾ ਅਕਾਸ਼ ਹੈ ਇਹ ਵੀ ਵੱਖ-ਵੱਖ ਭਾਡਿਆਂ ਵਿਚ ਤੇ ਤਲਾਅ ਤੇ ਮਕਾਨ ਆਦਿ ਵਿਚ ਵੱਖਰਾ-ਵੱਖਰਾ ਪ੍ਰਤੀਤ ਦਿੰਦਾ ਹੈ, ਘੜੇ ਦਾ ਅੱਡ ਦਿਸਦਾ ਹੈ, ਮਕਾਨ ਦਾ ਅੱਡ ਦਿਸਦੈ, ਬੱਦਲ ਹੋਏ ਹੋਣ ਉਹ ਅੱਡ ਦਿਸਦੈ, ਬੱਦਲਾਂ ਤੋਂ ਉਪਰਲਾ ਹੋਰ ਦਿਸਦੈ ਇਸ ਤੋਂ ਅਗਾਂਹ ਜੋ ਮਹਾਂ ਅਕਾਸ਼ ਹੈ, ਉਹ ਵੱਖਰਾ ਨਜ਼ਰ ਆਉਂਦਾ ਹੈ, ਲੇਕਿਨ ਅਕਾਸ਼ ਇਕੋ ਹੀ ਬਿਆਪੀ ਕਰਕੇ ਵੱਖਰਾ ਨਜ਼ਰ ਆਉਂਦਾ ਹੈ। ਇਸੇ ਤਰ੍ਹਾਂ ਸਗੀਰ ਦੀ ਬਿਆਪੀ ਕਰਕੇ ਮਨ ਦੀ, ਬੁਧੀ ਦੀ, ਅੰਤਸ਼ਕਰਣ ਦੀ ਬਿਆਪੀ ਕਰਕੇ ਵਾਹਿਗੁਰੂ ਵੱਖਰਾ ਵੱਖਰਾ ਪ੍ਰਤੀਤ ਦਿੰਦਾ ਹੈ। ਕਈਆਂ ਨੂੰ ਸੰਸਾ ਹੋਣ ਕਰਕੇ ਬਿਆਲ ਹੁੰਦਾ ਹੈ ਕਿ ਜੇ ਰੱਖ ਸਾਰਿਆਂ ਦੇ ਨਾਲ ਹੁੰਦਾ ਹੈ ਤਾਂ ਇਕ ਦੇ ਦੁਖੀ ਹੋਣ ਨਾਲ ਸਾਰੇ ਕਿਉਂ ਨਹੀਂ ਦੁਖੀ ਹੁੰਦੇ? ਪ੍ਰਮੇਸ਼ਰ ਦੁਖ ਸੁਖ ਨਹੀਂ ਮੰਨਿਆ ਕਰਦਾ ਤੇ ਨਾਹੀ ਆਤਮਾ ਦੁਖ ਸੁਖ ਮੰਨਦੀ ਹੈ ਕਿਉਂਕਿ ਉਸ ਦਾ ਸੁਭਾਅ ਸਤਿ ਚਿਤ ਅਨੰਦ ਹੈ। ਉਹ ਸਤਿ ਹੈ ਅਤੇ ਨਾਮ ਹੈ, ਅਨੰਦ ਹੈ, ਉਸ ਨੂੰ ਕੋਈ ਵੀ ਦੁਖ ਸੁਖ ਪੋਹ ਨਹੀਂ ਸਕਿਆ ਕਰਦਾ, ਕੇਵਲ ਅੰਤਸ਼ਕਰਣ ਦੁਖ ਸੁਖ ਮੰਨਦਾ ਹੈ। ਇਸ ਵਿਚ ਹਉਮੈ ਨੇ ਇਸ ਨੂੰ ਵੱਖਰਾ ਕਰ ਦਿਤਾ ਸੋ ਵੱਖਰਾ ਕਰਨ ਦੀ ਸ਼ਕਤੀ ਹਉਮੈ ਦੇ ਅੰਦਰ ਹੈ, ਇਸ ਨੇ ਕਿਲਾ ਬਣਾ ਦਿੱਤਾ ਤੇ ਜੋ ਕੁਝ ਸੀ ਉਸ ਨੂੰ ਜੜ੍ਹ ਬਣਾ ਕੇ ਰੱਖ ਦਿਤਾ। ਸਾਧ ਸੰਗਤ ਜੀ! ਹਉਮੈ ਕੋਈ ਛੋਟੀ ਜਿਹੀ ਚੀਜ਼ ਨਹੀਂ ਹੈ, ਵਾਹਿਗੁਰੂ ਨੇ ਆਪ ਹੀ ਲਾਈ ਹੈ। ਇਹ ਹਉਮੈ ਜਿਨੀ ਦੇਰ ਤੱਕ ਆਦਮੀ ਦੇ ਸਮਝ ਵਿਚ ਨਹੀਂ ਆਉਂਦੀ ਉਦੋਂ ਤੱਕ ਵਾਹਿਗੁਰੂ ਦੇ ਨੇੜੇ ਪਹੁੰਚ ਨਹੀਂ ਸਕਿਆ ਕਰਦਾ।

ਹਉਮੈ ਏਹਾ ਜਾਤਿ ਹੈ ਹਉਮੈ ਕਰਮ ਕਮਾਹਿ॥  
ਹਉਮਾ ਏਈ ਬੰਧਨਾ ਫਿਰਿ ਫਿਰਿ ਜੋਨੀ ਪਾਹਿ॥

ਪੰਨਾ - 466

ਆਦਮੀ ਦੇ ਵਿਚੋਂ ਜਿਨਾ ਚਿਰ ਹਉਮੈ ਦਾ ਅਭਾਵ ਨਹੀਂ ਹੁੰਦਾ, ਨਾਸ਼ ਨਹੀਂ ਹੁੰਦਾ, ਉਹ ਐਵੇਂ ਖਿਆਲ ਨਾ ਕਰੇ ਕਿ ਮੈਂ ਮੁਕਤ ਹੋ ਜਾਵਾਂਗਾ, ਅਸੀਂ ਤਾਂ ਮੁਕਤੀ ਬੜੀ ਸਸਤੀ ਬਣਾ ਦਿਤੀ ਕਿ ਬਸ ਚੜ੍ਹਾਈ ਕਰ ਗਏ, ਮੁਕਤੀ ਮਿਲ ਗਈ। ਜਿਨ੍ਹਾਂ ਚਿਰ ਮਨੁੱਖ ਹਉਮੈ (ਮੈਂ+ਮੇਰੀ) ਦੇ ਅਸਰ ਵਿਚ ਹੈ ਉਨ੍ਹਾਂ ਚਿਰ ਮੁਕਤੀ ਨਹੀਂ ਮਿਲਦੀ ਤੇ, ਉਨ੍ਹਾਂ ਚਿਰ ਕੀ ਵਾਪਰਦਾ ਹੈ, ਇਹ ਜੰਮਦਾ ਤੇ ਮਰਦਾ ਰਹਿੰਦਾ ਹੈ -

ਧਰਨਾ - ਜੰਮਦਾ ਤੇ ਮਰਦਾ ਹੈ,  
ਹਉਮੈ ਦਾ ਬੰਨਿਆ ਹੋਇਆ -2, 2.  
ਹਉਮੈ ਦਾ ਬੰਨਿਆ ਹੋਇਆ -2, 2.  
ਜੰਮਦਾ ਤੇ ਮਰਦਾ ਹੈ, ..... -2.

ਹਉਮੈ ਏਹਾ ਜਾਤਿ ਹੈ ਹਉਮੈ ਕਰਮ ਕਮਾਹਿ॥  
ਹਉਮਾ ਏਈ ਬੰਧਨਾ ਫਿਰਿ ਫਿਰਿ ਜੋਨੀ ਪਾਹਿ॥

ਪੰਨਾ - 466

ਬਾਰ ਬਾਰ ਜੰਮਦਾ ਹੈ ਤੇ ਬਾਰ-ਬਾਰ ਮਰਦਾ ਹੈ, ਇਹੀ ਇਕ ਰੋਗ ਲਗਿਆ ਹੋਇਆ ਹੈ। ਮਹਾਰਾਜ ਜੀ ਕਹਿੰਦੇ ਹਨ ਕਿ ਬਾਕੀ ਜਾਨਵਰਾਂ ਨੂੰ ਵੀ ਰੋਗ ਲੱਗੇ ਹੋਏ ਹਨ। ਰਸਨਾ ਦਾ ਰੋਗ ਮੱਛੀ ਨੂੰ ਲੱਗਾ ਹੋਇਆ ਹੈ ਤੇ ਮੱਛੀ ਇਸ ਸੁਆਦ ਕਰਕੇ ਕੁੰਡੀ ਵਿਚ ਫਸ ਜਾਂਦੀ ਹੈ। ਅੱਖਾਂ ਦਾ ਰੋਗ ਪਤੰਗੇ ਨੂੰ ਲਾਇਆ ਹੋਇਆ ਹੈ, ਦੀਵਾ ਬਾਲ ਦਿਓ, ਉਤੇ ਆ ਕੇ ਸੜਦੇ ਰਹਿੰਦੇ ਹਨ। ਕੰਨਾਂ ਦਾ ਰੋਗ ਹਰਨ ਨੂੰ ਲਾਇਆ ਹੋਇਆ ਹੈ, ਪਿਛਲੇ ਜਮਾਨਿਆਂ ਵਿਚ ਘੰਡੇਹੋੜੇ ਦਾ ਸ਼ਬਦ ਵਜਾ ਕੇ ਹਰਨ ਨੂੰ ਜਿਉਂਦਾ ਫੜ ਲਿਆ ਕਰਦੇ ਸਨ। ਕਾਮ ਦਾ ਰੋਗ ਹਾਥੀ ਨੂੰ ਲਾਇਆ ਹੋਇਐ। ਇਸੇ ਤਰ੍ਹਾਂ ਭੰਵਰੇ ਨੂੰ ਵਾਸ਼ਨਾ ਦਾ ਰੋਗ ਲਾਇਆ ਹੋਇਆ ਹੈ। ਲੇਕਿਨ ਸਾਰਿਆਂ ਰੋਗਾਂ ਦਾ ਜੋ ਸੋਮਣੀ ਰੋਗ ਹੈ ਉਸ ਨੂੰ ਹਉਮੈ ਦਾ ਰੋਗ ਕਹਿੰਦੇ ਹਨ ਤੇ ਮਨੁੱਖ ਨੂੰ ਇਹ ਪੰਜੇ ਰੋਗ ਵੀ ਲੱਗੇ ਹੋਏ ਹਨ ਤੇ ਨਾਲ ਹਉਮੈ ਦਾ ਰੋਗ ਵੀ ਲੱਗਿਆ ਹੋਇਆ ਹੈ ਤੇ ਇਸ ਦਾ ਬਚਾਅ ਕਿਸ ਤਰ੍ਹਾਂ ਹੋਵੇ ਕੋਈ ਸਾਧਨ ਨਜ਼ਰ ਨਹੀਂ ਆਉਂਦਾ। ਗੁਰਬਾਣੀ ਦੀ ਵਿਚਾਰ ਦਸਦੀ ਹੈ ਕਿ ਬਾਹਰ ਨੱਠਣ ਭੱਜਣ ਦੀ ਲੋੜ ਨਹੀਂ ਕਿਉਂਕਿ ਵਾਹਿਗੁਰੂ ਅੰਦਰ ਵਸਦਾ ਹੈ -

ਕਾਹੇ ਰੇ ਬਨ ਖੋਜਨ ਜਾਈ॥  
ਸਰਬ ਨਿਵਾਸੀ ਸਦਾ ਅਲੇਪਾ ਤੋਹੀ ਸੰਗਿ ਸਮਾਈ॥  
ਧੁਹ ਮਹਿ ਜਿਉ ਬਾਸੁ ਬਸਤੁ ਹੈ ਮੁਕਰ ਮਾਹਿ ਜੈਸੇ ਛਾਈ॥  
ਤੈਸੇ ਹੀ ਹਰਿ ਬਸੇ ਨਿਰੰਤਰਿ ਘਟ ਹੀ ਖੋਜਹੁ ਭਾਈ॥

ਪੰਨਾ - 684

ਜਿਵੇਂ ਛੁੱਲਾਂ ਦੇ ਅੰਦਰ ਵਾਸ਼ਨਾ ਵਸਦੀ ਹੈ ਤੇ ਸ਼ੀਸ਼ੇ ਦੇ ਅੰਦਰ ਪਰਛਾਵਾਂ ਹੈ ਇਸੇ ਤਰ੍ਹਾਂ ਵਾਹਿਗੁਰੂ ਅੰਦਰ ਰਹਿੰਦਾ ਹੈ।

ਬਹੁਰਿ ਭੀਤਰਿ ਏਕੋ ਜਾਨਹੁ ਇਹੁ ਗੁਰ ਗਿਆਨੁ ਬਤਾਈ॥  
ਜਨ ਨਾਨਕ ਬਿਨੁ ਆਪਾ ਚੀਨੈ ਮਿਟੈ ਨ ਭ੍ਰਮ ਕੀ ਕਾਈ॥

ਪੰਨਾ - 684

ਭਰਮ ਦੀ ਜਿਹੜੀ ਕਾਈ ਪਈ ਹੋਈ ਹੈ ਜਿਵੇਂ ਪਾਣੀ

ਦੇ ਉਤੇ ਬੂਰ (ਕਾਈ) ਪਈ ਹੋਵੇ ਤਾਂ ਪਾਣੀ ਨਜ਼ਰ ਨਹੀਂ ਆਇਆ ਕਰਦਾ ਇਸੇ ਤਰ੍ਹਾਂ ਅੰਤਸ਼ਕਰਣ ਦੇ ਉਤੇ ਭਰਮ ਦੀ ਕਾਈ ਪੈ ਗਈ ਜੋ ਮਿਟਦੀ ਨਹੀਂ।

ਧਰਨਾ - ਬਿਨ ਆਪਾ ਚੀਨੈ ਤੋਂ,  
ਮਿਟਦੀ ਨਾ ਕਾਈ ਭਰਮ ਦੀ -2, 2.

ਜਨ ਨਾਨਕ ਬਿਨੁ ਆਪਾ ਚੀਨੈ  
ਮਿਟੈ ਨ ਭ੍ਰਮ ਕੀ ਕਾਈ॥

ਪੰਨਾ - 684

ਸੋ ਭਰਮ ਇਕ ਐਸੀ ਚੀਜ਼ ਹੈ, ਜਿਸ ਨੂੰ ਸੰਸਾ ਕਹਿ ਲਵੇ, ਭਰਮ ਕਹਿ ਲਵੇ, ਉਹੈਮੈ ਕਹਿ ਲਵੇ, ਅਵਿਦਿਆ ਕਹਿ ਲਵੇ, ਇਸ ਨੇ ਸਾਨੂੰ ਵਾਹਿਗੁਰੂ ਨਾਲੋਂ ਤੋੜ ਦਿਤਾ। ਜੇ ਇਹ ਗੱਲ ਸਾਡੀ ਸਮਝ ਵਿਚ ਪੈ ਜਾਵੇ, ਸਾਧਨ ਕਰਨ ਉਪਰੰਤ ਮਨ ਮੰਨ ਜਾਵੇ, ਜਿਨ੍ਹਾਂ ਚਿਰ ਮਨ ਨਹੀਂ ਮੰਨਦਾ ਉਨ੍ਹਾਂ ਚਿਰ ਗੱਲ ਨਹੀਂ ਬਣਦੀ। ਇਸੇ ਕਰਕੇ ਮਹਾਰਾਜ ਨੇ ਮੰਨਣ ਦੀ ਬਹੁਤ ਹੀ ਸ਼ੋਭਾ, ਉਪਮਾ ਕੀਤੀ ਹੈ। ਮਨ ਨੂੰ ਮਨਾਉਣਾ ਆਵਸ਼ਕ ਹੈ।

ਮੰਨੇ ਕੀ ਗਤਿ ਕਹੀ ਨ ਜਾਇ॥  
ਜੇ ਕੌ ਕਹੈ ਪਿਛੈ ਪਛਤਾਇ॥  
ਕਾਗਦਿ ਕਲਮ ਨ ਲਿਖਣਹਾਰੁ॥  
ਮੰਨੇ ਕਾ ਬਹਿ ਕਰਨਿ ਵੀਚਾਰੁ॥  
ਐਸਾ ਨਾਮੁ ਨਿਰੰਜਨ ਹੋਇ॥  
ਜੇ ਕੌ ਮੰਨਿ ਜਾਣੈ ਮਨਿ ਕੋਇ॥

ਪੰਨਾ - 3

ਉਸ ਆਤਮ ਤੱਤ ਦੇ ਪਸਾਰੇ ਨੂੰ ਪ੍ਰਤੱਖ ਰੂਪ ਵਿਚ ਅਨੁਭਵ ਕਰ ਲੈਣ ਨੂੰ ਨਾਮ ਆਖਿਆ ਜਾਂਦਾ ਹੈ। ਵਾਹਿਗੁਰੂ-ਵਾਹਿਗੁਰੂ ਜਪਣ ਤੋਂ ਬਾਣੀ ਪੜ੍ਹਨ ਤੋਂ ਲੈ ਕੇ, ਅਨੁਭਵ (realization) ਤੱਕ ਸਾਰੇ ਨੂੰ ਨਾਮ ਆਖਿਆ ਜਾਂਦਾ ਹੈ। ਜਿਸ ਨੇ ਨਾਮ ਨੂੰ ਮੰਨ ਲਿਆ ਸੌ ਫੀ ਸਦੀ ਨਾਮ ਤੇ ਵਿਸ਼ਵਾਸ ਕਰਕੇ ਨਾਮ ਨੂੰ ਮੰਨ ਲਿਆ, ਕਹਿੰਦੇ ਉਸ ਦੀ ਗਤ ਕਹੀ ਨਹੀਂ ਜਾ ਸਕਦੀ। ਲੇਕਿਨ ਮੰਨਿਆ ਨਹੀਂ ਜਾਂਦਾ, ਜਦੋਂ ਚਿਤ ਵਿਚ ਸੰਸਾ ਪਿਆ ਹੋਵੇ ਤਾਂ ਕੋਈ ਕਿਸ ਤਰ੍ਹਾਂ ਮੰਨ ਸਕਦਾ ਹੈ, ਉਹ ਮੰਨਦਾ ਹੀ ਨਹੀਂ। ਇਕ ਬੰਦਾ ਨੇਕ ਹੈ ਲੇਕਿਨ ਕਿਸੇ ਨੇ ਅਕਾਰਨ ਨਿੰਦਿਆ ਕਰ ਦਿਤੀ ਕਿ ਜੀ, ਉਹ ਤਾਂ ਇਸ ਤਰ੍ਹਾਂ ਦਾ ਹੈ, ਮੈਂ ਖੁਦ ਦੇਖਿਐ। ਭਾਵੇਂ ਸਾਰੇ ਲੋਕ ਕਹਿੰਦੇ ਹੋਣ ਕਿ ਉਹ ਬਹੁਤ ਉਤਮ ਪੁਰਸ਼ ਹੈ, ਕਹੇਗਾ ਕਿ ਅਸਲੀ ਕਮਜ਼ੋਰੀ ਤਾਂ ਮੈਂ ਜਾਣਦਾ ਹਾਂ ਕਿਉਂਕਿ ਸੰਸਾ ਪੈ ਗਿਆ, ਭਰਮ ਪੈ ਗਿਆ। ਪੰਜ ਕਿਸਮ ਦੇ ਭਰਮ ਮਹਾਪੁਰਸ਼ ਦੱਸਦੇ ਹਨ ਤੇ ਗੁਰੂ ਗਰੰਥ ਸਾਹਿਬ ਵਿਚ ਵੀ ਵਾਕ ਆਉਂਦੇ ਹਨ ਤੇ ਸਾਰਿਆਂ ਦੀ ਨਵਿਰਤੀ ਬਾਰੇ ਵੀ ਦਸਦੇ ਹਨ ਕਿ ਕਿਹੜਾ ਭਰਮ ਕਿਸ ਤਰੀਕੇ ਨਾਲ ਨਵਿਰਤ ਹੋ ਸਕਦਾ ਹੈ।

ਮੇਟੇ ਤੌਰ ਤੇ ਇਹ ਭਰਮ ਇਸ ਪ੍ਰਕਾਰ ਹਨ। ਪਹਿਲਾ ਇਹ ਹੈ ਕਿ ਸਾਨੂੰ ਇਹ ਭਰਮ ਪੱਕਾ ਹੋ ਗਿਆ ਕਿ ਮੈਂ ਹੋਰ ਹਾਂ ਵਾਹਿਗੁਰੂ ਹੋਰ ਹੈ। ਇਹ ਦੂਰ ਨਹੀਂ ਹੋ ਸਕਦਾ ਭਾਵੇਂ ਕੋਈ ਕਿਨਾ ਵੀ ਜੋਰ ਲਾ ਲਵੇ, ਬਿਲਕੁਲ ਨਹੀਂ ਹਟ ਸਕਦਾ। ਅਸੀਂ ਕਹਿ ਦਿੰਦੇ ਹਾਂ ਕਿ ਅਸੀਂ ਤਾਂ ਗਰੀਬ ਹਾਂ, ਸੁਖ ਮੰਨਦੇ ਹਾਂ, ਦੁਖ ਮੰਨਦੇ ਹਾਂ, ਸਾਨੂੰ ਘਾਟਾ ਵੀ ਦੁਖੀ ਕਰਦੇ ਤੇ ਨਫਾ ਸਾਨੂੰ

ਬਹੁਤ ਫੈਲਾ ਦਿੰਦਾ ਹੈ ਤੇ ਜੇਕਰ ਸਾਡੀ ਉਪਮਾ ਕਰ ਦੇਵੇਂ  
ਤਾਂ ਖੁਸ਼ ਹੁੰਦੇ ਹਾਂ ਤੇ ਜੇ ਨਿੰਦਿਆ ਕਰ ਦੇਵੇਂ ਤਾਂ ਮਹਾਂਦੁਖੀ  
ਹੋ ਜਾਂਦੇ ਹਾਂ। ਮਹਾਰਾਜ ਜੀ ਕਹਿੰਦੇ ਹਨ ਕਿ ਭਾਈ ਇਹ ਤੇਰਾ  
ਭਰਮ ਹੈ ਕਿਉਂਕਿ ਤੂੰ ਅਜੇ ਜਿੰਦਗੀ ਦੀ ਅਸਲੀ ਪਉੜੀ ਤੇ  
ਪੈਰ ਨਹੀਂ ਰੱਖਿਆ ਤੇ ਜਿੰਦਗੀ ਦੀ ਅਸਲੀ ਪਉੜੀ 'ਜੀਵਨ  
ਮੁਕਤ' ਹੁੰਦੀ ਹੈ।

**ਪ੍ਰਭ ਕੀ ਆਗਿਆ ਆਤਮ ਹਿਤਾਵੈ॥**

**ਜੀਵਨ ਮੁਕਤਿ ਸੋਉ ਕਹਾਵੈ॥**

**ਤੈਸਾ ਹਰਖੁ ਤੈਸਾ ਉਸੁ ਸੋਗੁ॥**

**ਸਦਾ ਅਨੰਦੁ ਤਹ ਨਹੀਂ ਬਿਚਿਗੁ॥**

**ਪੰਨਾ - 275**

ਜੀਵਨ ਮੁਕਤ ਹਮੇਸ਼ਾ ਅਨੰਦ ਵਿਚ ਰਹਿੰਦਾ ਹੈ -

**ਤੈਸਾ ਸੁਵਰਨੁ ਤੈਸੀ ਉਸੁ ਮਾਟੀ॥**

**ਤੈਸਾ ਅੰਮ੍ਰਿਤੁ ਤੈਸੀ ਬਿਖੁ ਖਾਟੀ॥**

**ਤੈਸਾ ਮਾਨੁ ਤੈਸਾ ਅਭਿਮਾਨੁ॥**

**ਤੈਸਾ ਰੰਕੁ ਤੈਸਾ ਰਾਜਾਨੁ॥**

**ਜੋ ਵਰਤਾਏ ਸਾਈ ਜੁਗਤਿ॥**

**ਨਾਨਕ ਓਹੁ ਪੁਰਖੁ ਕਹੀਐ ਜੀਵਨ ਮੁਕਤਿ॥**

**ਪੰਨਾ - 275**

ਸਾਧ ਸੰਗਤ ਜੀ! ਸਾਡਾ ਨਿਸ਼ਾਨਾ 'ਜੀਵਨ ਮੁਕਤੀ' ਹੈ, ਪਰ ਜਿੰਦਗੀ ਲੰਘਦੀ ਤੁਰੀ ਜਾ ਰਹੀ ਹੈ ਲੇਕਿਨ ਅਜੇ ਤਕ ਇਕ ਕਦਮ ਵੀ ਨਹੀਂ ਪੁਟ ਸਕੇ। ਪਿਛਲੀ ਵਾਰੀ ਮੈਂ ਦੱਸਿਆ ਸੀ ਕਿ ਆਸਤਿਕ ਤੇ ਨਾਸਤਿਕ ਦਾ ਕੀ ਫਰਕ ਹੁੰਦਾ ਹੈ। ਜਿਸਨੇ ਹਾਲੇ ਤੱਕ ਕੋਈ ਉਪਾਅ ਨਹੀਂ ਕੀਤਾ, ਨਾ ਵਿਵੇਕ ਬਿਰਤੀ ਜਾਗੀ ਹੈ, ਨਾ ਹੀ ਵੈਰਾਗ ਆਇਐ, ਨਾ ਖਟਸੰਮਤੀ ਦਾ ਸਾਧਨ ਕੀਤਾ, ਨਾ ਹੀ ਮੌਕਸ਼ ਇੱਛਾ ਜਾਗੀ ਹੈ, ਨਾ ਹੀ ਸੁਣਨ ਦੀ, ਮੰਨਣ ਦੀ ਨਿਧਿਆਸਣ ਦੀ, ਨਾ ਹੀ ਆਪਣੇ ਸਰੂਪ ਦੀ ਪਛਾਣ ਆਈ ਹੈ, ਉਹ ਇਕ ਲਾਈਨ ਤੇ ਖੜਾ ਹੈ ਅਤੇ ਉਸੇ ਲਾਈਨ ਉਤੇ ਮਨਮੁਖ ਵੀ ਖੜਾ ਹੈ, ਦੋਵੇਂ ਇਕ ਲਾਈਨ ਤੇ ਖੜੇ ਹਨ ਪਰ ਫਰਕ ਐਨਾ ਹੈ ਕਿ ਇਕ ਨੇ ਸਰਜ ਵੱਲ ਮੂੰਹ ਕੀਤਾ ਹੋਇਐ ਤੇ ਇਕ ਨੇ ਪਿਠ ਕੀਤੀ ਹੋਈ ਹੈ, ਲੇਕਿਨ ਫਾਸਲਾ ਦੋਵਾਂ ਨੇ ਤਹਿ ਨਹੀਂ ਕੀਤਾ ਤੇ ਲਾਈਨ ਤੇ ਹੀ ਖੜੇ ਹਨ। ਜਿਹੜਾ ਆਸਤਿਕ ਪੁਰਸ਼ ਹੋ ਕੇ, ਨਿੰਦਿਆ, ਉਸਤਤਿ ਵਿਚ ਹੈ ਤੇ ਜਿਸਦੇ ਅੰਦਰ ਈਰਖਾ ਚਲਦੀ ਹੈ, ਜਿਸਦੇ ਅੰਦਰ ਚੁਗਲੀ ਚਲਦੀ ਹੈ ਉਹ ਵੀ ਉਸੇ ਲਾਈਨ ਤੇ ਖੜਾ ਹੈ, ਭਾਵੇਂ ਉਹਦੇ ਵਸਤੂ ਕਿਹੋ ਜਿਹੋ ਵੀ ਹਨ, ਭਾਵੇਂ ਸਿੰਘਾਂ ਵਾਲੇ ਹਨ ਜਾਂ ਸੰਤਾਂ ਵਾਲੇ ਹਨ, ਸੇਵਾ ਕਰਦੇ, ਗੁਰਦੁਆਰੇ ਵੀ ਬਣਾਉਂਦੇ, ਹੋਰ ਦਾਨ ਪੁੰਨ ਵੀ ਕਰਦੇ, ਦਿਨ ਰਾਤ ਦੌੜਿਆ ਵੀ ਫਿਰਦਾ ਹੈ ਪਰ ਜੇ ਈਰਖਾ ਨਹੀਂ ਅੰਦਰੋਂ ਗਈ ਤਾਂ ਇਕ ਕਦਮ ਵੀ ਅੱਗੇ ਨਹੀਂ ਤੁਰਿਆ, ਉਸੇ ਲਾਈਨ ਤੇ ਖੜਾ ਹੈ। ਉਸ ਨੂੰ ਭੁਲੇਖਾ ਪੈ ਗਿਆ ਕਿ ਮੈਂ ਤਿੰਨ ਵਜੋਂ ਸਵੇਰੇ ਜਾਗਦਾ ਹਾਂ, ਨਾਮ ਜਪਦਾ ਹਾਂ, ਬੰਦਰੀ ਕਰਦਾ ਹਾਂ, ਬਾਣੀ ਪੜ੍ਹਦਾ ਹਾਂ, ਲੇਕਿਨ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ ਪ੍ਰਸੀਆਂ ਤੂੰ ਅਜੇ ਕੁਝ ਵੀ ਨਹੀਂ ਕਰ ਰਿਹਾ -

**ਜਿਸੁ ਅੰਦਰਿ ਤਾਤਿ ਪਰਾਈ ਹੋਵੈ**

**ਤਿਸ ਦਾ ਕਦੇ ਨ ਹੋਵੀ ਭਲਾ॥**

**ਪੰਨਾ - 308**

ਉਸ ਦਾ ਕਦੇ ਵੀ ਭਲਾ ਨਹੀਂ ਹੋਵੇਗਾ ਜਿਸ ਦੇ ਅੰਦਰੋਂ ਈਰਖਾ ਨਹੀਂ ਗਈ। ਫੇਰ ਉਸਨੇ ਈਰਖਾ ਬਾਰੇ ਤਾਂ ਕਦੇ ਸੋਚਿਆ ਹੀ ਨਹੀਂ। ਪੁਛਿਆ ਨਾਮ ਕਿੰਨਾਂ ਜਪਦਾ ਹੁੰਦੈ ਪੇਮੀਆ! ਕਹਿੰਦਾ ਜੀ, ਮੈਂ ਤਾਂ ਪੰਜ ਘੰਟੇ ਦੀ ਸਮਾਧੀ ਲਾਈਂਦਾ ਹਾਂ। ਪੇਮੀਆਂ, ਨਾਮ ਤਾਂ ਈਰਖਾ ਨੂੰ ਕੱਟ ਦਿੰਦਾ ਹੈ ਤਾਂ ਅਜੇ ਤੈਨੂੰ ਨਾਮ ਪਾਪਤ ਨਹੀਂ ਹੋਇਆ, ਕਿਸੇ ਥਾਂ ਤੇ ਤੇਰੇ ਵਿਚ ਕੋਈ ਨੁਕਸ ਹੈ। ਆਹ ਟੇਪ ਰਿਕਾਰਡਰ ਲਾ ਦਿਓ, ਜੇਕਰ ਕੋਈ ਨੁਕਸ ਹੋਵੇ ਇਸ ਨੇ ਫੜਨਾ ਹੀ ਨਹੀਂ ਭਾਵੇਂ ਜਿੰਨਾ ਚਿਰ ਮਰਜ਼ੀ ਗੀਲ ਚਲਦੀ ਰਹੇ। ਇਸੇ ਤਰ੍ਹਾਂ ਦੇ ਨਾਲ ਆਦਮੀ ਨੇਕੀ ਦੇ ਕੰਮ ਕਰਦਾ ਤਾਂ ਹੈ, ਪਰ ਸਾਵਧਾਨੀ ਤੇ ਵਿਚਾਰ ਨਹੀਂ ਆਈ। ਜਿੰਨਾ ਚਿਰ ਵਿਚਾਰ ਨਹੀਂ ਆਈ, ਉਨ੍ਹਾਂ ਚਿਰ ਰੂਹਾਨੀ ਜੀਵਨ ਤੇ ਤੁਰਨਾ ਮੁਸ਼ਕਲ ਹੈ, ਤੁਰਿਆ ਨਹੀਂ ਜਾ ਸਕਦਾ ਤੇ ਇਸ ਭੁਲੇਖੇ ਦੇ ਅੰਦਰ ਹੀ ਮਾਰਿਆ ਜਾਂਦੇ, ਕੁਝ ਬਣਿਆ ਨਹੀਂ ਕਰਦਾ। ਸੋ ਇਸ ਭੁਲੇਖੇ ਦੇ ਅੰਦਰ ਇਸ ਨੂੰ ਭੇਦ ਭਰਮ ਲੱਗਿਆ ਹੋਇਐ ਕਿ ਮੈਂ ਹੋਰ ਹਾਂ ਤੇ ਵਾਹਿਗੁਰੂ ਹੋਰ ਹੈ ਕਿਉਂਕਿ 'ਮੈਂ' ਆਪਣੀ ਦੇਹ ਨੂੰ ਕਹਿੰਦਾ ਹੈ, ਸਰੀਰ ਨੂੰ ਆਖਦੇ, ਇਸ ਦਾ ਦੇਹ ਅਭਿਮਾਨ ਨਹੀਂ ਟੁਟਦਾ, ਜਿੰਨਾ ਚਿਰ ਦੇਹ ਅਭਿਮਾਨ ਨਹੀਂ ਟੁਟਦਾ ਉਨ੍ਹਾਂ ਚਿਰ ਇਸ ਨੂੰ ਪਤਾ ਨਹੀਂ ਲੱਗ ਸਕੇਗਾ ਕਿ 'ਮੈਂ ਕੌਣ ਹਾਂ ?'

ਦੁਸਰਾ ਕਰਤੱਤੂ ਭਰਮ ਹੁੰਦਾ ਹੈ ਕਿ ਮੈਂ ਪੁੰਨ ਕੀਤਾ, ਮੈਂ ਦਾਨੂੰ ਕੀਤਾ, ਮੈਂ ਫਲਾਣੀ ਤੀਰਖ ਯਾਤਰਾ ਤੇ ਗਿਆ, ਮੈਂ ਉਥੇ ਜਾ ਕੇ ਲੰਗਰ ਲਵਾਇਆ। ਇਸ ਤਰ੍ਹਾਂ ਜਦੋਂ ਕਰਤੱਤਵ ਭਰਮ ਵਿਚ ਆਏਗਾ ਤਾਂ ਇਸ ਨੂੰ ਕਰਮ ਚਿੰਬੜ ਜਾਣਗੇ ਤੇ ਇਹ ਕਰਮ ਚਿੰਬੜ ਕੇ ਇਸ ਦੀ ਜੀਵ ਆਤਮਾ ਦੇ ਨਾਲ ਹੀ ਤੁਰ ਜਾਣਗੇ ਤੇ ਇਸ ਨੂੰ ਦੁਖ ਸੁਖ ਦਾ ਹੇਤੂ ਬਣਾ ਦੇਣਗੇ। ਨਰਕ ਵੀ ਭੋਗੇਗਾ, ਸਵਰਗ ਵੀ ਭੋਗੇਗਾ। ਦੋ ਪ੍ਰਕਾਰ ਦੇ ਵੱਡੇ ਕਰਮ ਹੁੰਦੇ ਹਨ, ਸਾਕਾਮ ਕਰਮ ਤੇ ਨਿਸ਼ਕਾਮ ਕਰਮ। ਸਾਕਾਮ ਕਰਮ ਉਹ ਹੁੰਦੇ ਹਨ ਜਿਵੇਂ ਕੋਈ ਮਜ਼ਦੂਰ ਮਜ਼ਦੂਰੀ ਕਰਦਾ ਹੋਵੇ ਤੇ ਸ਼ਾਮ ਨੂੰ ਮਜ਼ਦੂਰੀ ਮੰਗਦਾ ਹੋਵੇ। ਇਹ ਕੁਛ ਨਹੀਂ ਹੁੰਦਾ ਕੇਵਲ ਜਿੰਦਗੀ ਦੀ ਮਜ਼ਦੂਰੀ ਹੋਇਆ ਕਰਦੀ ਹੈ। ਜਿਹੜੇ ਨਿਸ਼ਕਾਮ ਕਰਮ ਹੁੰਦੇ ਹਨ, ਇਹ ਹਿਰਦੇ ਦੀ ਮਲੀਨਤਾ ਨੂੰ ਦੂਰ ਕਰਕੇ ਅੰਤਸ਼ਕਰਣ ਨੂੰ ਨਿਰਮਲ ਕਰਦੇ ਹਨ। ਪ੍ਰਮੇਸ਼ਰ ਦੇ ਨਾਮ ਦਾ, ਗਿਆਨ ਦਾ ਅਧਿਕਾਰੀ ਉਹ ਹੁੰਦਾ ਹੈ ਜਿਹੜਾ ਨਿਸ਼ਕਾਮ ਕਰਮ ਕਰਦਾ ਹੋਵੇ। ਜਿਹੜਾ ਸੁਕਾਮ ਕਰਮ ਕਰਦੇ ਕਿ ਮੈਂ ਆਹ ਕੀਤਾ ਤੇ ਮੈਂ ਫਲਾਣਾ ਪੁੰਨ ਕਰਦਾ ਹਾਂ ਉਸ ਦਾ ਨਤੀਜਾ ਵੱਧ ਤੋਂ ਵੱਧ ਇਹ ਹੋਵੇਗਾ ਕਿ ਉਹ ਸਵਰਗ ਲੋਕ ਵਿਚ ਚਲਾ ਜਾਏਗਾ। ਜੇ ਬਹੁਤ ਹੀ ਜ਼ਿਆਦਾ ਦਾਨ ਪੁੰਨ ਕਰਦੇ ਨਾਲ ਸਾਧਨਾ ਵੀ ਕਰਦਾ ਹੈ ਤਾਂ ਬਹੁਮ ਲੋਕ ਵਿਚ ਚਲਿਆ ਜਾਵੇਗਾ। ਲੇਕਿਨ ਇਕ ਦੀ ਬਾਂਹ ਵਿਚ ਸੋਨੇ ਦੀ ਬੇੜੀ (ਹਥਕੜੀ) ਲੱਗੀ ਹੋਈ ਹੈ ਤੇ ਦੂਜੀ ਨੂੰ ਲੋਹੇ ਦੀ ਲੱਗੀ ਹੋਈ ਹੈ ਤੇ ਹਨ ਦੋਵੇਂ ਹੀ ਹਥਕੜੀਆਂ। ਇਸ ਨੂੰ ਕਰਤੱਤੂ ਭਰਮ ਹੁੰਦਾ ਹੈ ਕਿ ਮੈਂ ਕਰਦਾ ਹਾਂ, ਮੈਂ ਭੋਗਦਾ ਹਾਂ।

ਤੀਜਾ ਸੰਗ ਭਰਮ ਹੋਇਆ ਕਰਦੈ ਕਿ ਜਿਸ ਤਰ੍ਹਾਂ ਦੇ

ਨਾਲ ਇਕ ਬਲੋਰ ਹੈ, ਉਸ ਦੇ ਕੌਲ ਲਾਲ ਰੰਗ ਦਾ ਗੁਲਾਬ ਦਾ ਫੁਲ ਰੱਖ ਦੇਈਏ ਤਾਂ ਉਹ ਲਾਲ ਰੰਗ ਦਾ ਹੀ ਪ੍ਰਤੀਤ ਦੇਣ ਲੱਗ ਪਵੇਗਾ। ਇਸ ਤਰ੍ਹਾਂ ਨਾਲ ਆਤਮਾ ਦੇ ਪ੍ਰਕਾਸ਼ ਨਾਲ ਜਿਹੜਾ ਅੰਤਸ਼ਕਰਣ ਹੈ ਇਹ ਦੇਹ ਦਾ ਸੰਗ ਕਰਕੇ ਆਪਣੇ ਆਪ ਨੂੰ ਦੇਹ ਸਮਝਣ ਲੱਗ ਜਾਂਦਾ ਹੈ ਕਿ ਮੈਂ ਸਰੀਰ ਹਾਂ। ਫੇਰ ਕਹਿੰਦੇ ਜੀ ਮੇਰੀ ਜਾਤ, ਮੈਂ ਤਾਂ ਜੀ ਗਿੱਲ ਹਾਂ, ਮੈਂ ਰਾਮਗੜੀਆ ਹਾਂ, ਮੈਂ ਜੱਟ ਹਾਂ, ਮੈਂ ਆਹਲਵਾਲੀਆ ਹਾਂ, ਜਾਤਾਂ ਤੇ ਆ ਗਿਆ ਪਰ ਆਤਮਾ ਦੀ ਤਾਂ ਕਈ ਜਾਤ ਨਹੀਂ ਹੈ। ਫੇਰ ਗੋਤ ਮਿਲਾਣ ਲੱਗ ਜਾਂਦੇ ਕਿ ਮੇਰਾ ਫਲਾਣਾ ਗੋਤ, ਫੇਰ ਰੰਗਤ ਗਿਣਦੇ ਕਿ ਮੈਂ ਕਾਲਾ ਹਾਂ ਜਾਂ ਮੈਂ ਬਹੁਤ ਸੁੰਦਰ ਹਾਂ। ਸੀਸੇ ਦੇ ਸਾਹਮਣੇ ਖੜ੍ਹ ਕੇ ਦੇਖੀ ਜਾਂਦੇ ਕਿਉਂਕਿ ਆਪਣੇ ਆਪ ਨੂੰ ਦੇਹ ਮੰਨਦਾ ਹੈ। ਦੇਹ ਅਧਿਆਸ ਨਾ ਟੁੱਟਣ ਕਰਕੇ ਬਿਰਤੀ ਉਪਰ ਨਹੀਂ ਜਾਂਦੀ। ਰੰਗ ਮੰਨਦੈ, ਵਰਨ ਮੰਨਦੈ, ਤੇ ਕਹਿੰਦੇ ਕਿ ਮੈਂ ਗਿਸਤੀ ਹਾਂ, ਮੈਂ ਤਿਆਰੀ ਹਾਂ, ਮੈਂ ਵਿਰਕਤ ਹਾਂ। ਜਿਹੜਾ ਕਹਿੰਦੇ ਮੈਂ ਵਿਰਕਤ ਹਾਂ, ਮੈਂ ਗ੍ਰਹਸਤੀ ਹਾਂ ਦੋਵੇਂ ਕਰਤੁੱਤਵ ਭਰਮ ਵਿਚ ਪਏ ਹੋਏ ਹਨ। ਇਸੇ ਤਰ੍ਹਾਂ ਕੋਈ ਆਪਣੇ ਆਪ ਨੂੰ ਬਿਹੰਗਮ ਕਹਿੰਦੇ, ਇਸੇ ਤਰ੍ਹਾਂ ਜੰਮਣਾ, ਮਰਨਾ, ਨਰਕ, ਸੁਰਗ, ਪੁੰਨ, ਪਾਪ, ਇਹ ਸਾਰੇ ਦੁਖ ਸੁਖ ਮੰਨ ਕੇ ਅਹੰਭਾਵ ਧਾਰਨਾ, ਇਹ ਕਰਤੁੱਤਵ ਭਰਮ ਹੋਇਆ ਕਰਦਾ ਹੈ। ਤੀਸਰਾ ਵਿਕਾਰ ਭਰਮ ਹੁੰਦਾ ਹੈ, ਉਹ ਇਹ ਹੁੰਦੇ ਕਿ ਵਾਹਿਗੁਰੂ ਦਾ ਕਾਰਜ, ਜਗਤ ਨੂੰ ਸਮਝਣਾ, ਕਿ ਵਾਹਿਗੁਰੂ ਕਾਰਨ ਹੈ ਤੇ ਸੰਸਾਰ ਕਾਰਜ ਹੈ। ਇਸ ਬਾਰੇ ਮਹਾਰਾਜ ਦਾ ਫੁਰਮਾਨ ਹੈ -

**ਏ ਨੇਤ੍ਰੂ ਮੇਰਿਹੋ ਹਰਿ ਤੁਮ ਮਹਿ ਜੋਤਿ ਧਰੀ  
 ਹਰਿ ਬਿਨੁ ਅਵਰੁ ਨ ਦੇਖਹੁ ਕੋਈ॥  
 ਹਰਿ ਬਿਨੁ ਅਵਰੁ ਨ ਦੇਖਹੁ ਕੋਈ  
 ਨਦਰੀ ਹਰਿ ਨਿਹਾਲਿਆ॥  
 ਏਹੁ ਵਿਸੁ ਸੰਸਾਰੁ ਤੁਮ ਦੇਖਦੇ  
 ਏਹੁ ਹਰਿ ਕਾ ਕੁਪੁ ਹੈ ਹਰਿ ਕੁਪੁ ਨਦਰੀ ਆਇਆ॥**  
ਪੰਨਾ - 922

ਇਹ ਉਸਦਾ ਕਾਰਜ ਨਹੀਂ ਹੈ ਤੇ ਕਾਰਨ ਵੀ ਵਾਹਿਗੁਰੂ ਨਹੀਂ ਹੈ ਸਗੋਂ ਵਾਹਿਗੁਰੂ ਤੇ ਸੰਸਾਰ ਇਕੋ ਹੀ ਹੈ।

ਪੰਜਵਾਂ ਬੁੰਹਮ ਤੇ ਜਗਤ ਦਾ ਭਰਮ, ਜਿਸ ਨੂੰ ਇਹ ਪੈ ਜਾਵੇ ਕਿ ਵਾਹਿਗੁਰੂ ਨੇ ਜਗਤ ਨੂੰ ਬਣਾਇਐ, ਜਗਤ ਹੋਰ ਚੀਜ਼ ਹੈ ਤੇ ਵਾਹਿਗੁਰੂ ਹੋਰ ਚੀਜ਼ ਹੈ। ਸੋ ਇਹ ਅਭਿਮਾਨ ਹਉਮੈ ਦੇ ਮਜ਼ਬੂਤ ਥੰਮ (pillars) ਹਨ। ਜਿੰਨੀ ਦੇਰ ਤਕ ਇਹ ਭਰਮ ਦੂਰ ਨਹੀਂ ਹੁੰਦੇ ਉਨ੍ਹਾਂ ਚਿਰ ਕੁਝ ਨਹੀਂ ਬਣ ਸਕਦਾ ਅਤੇ ਹਉਮੈ ਦਾ ਵੱਡਾ ਥੰਮ ਦੇਹ ਅਧਿਆਸ ਹੋਇਆ ਕਰਦਾ ਹੈ। ਸੂਖਮ ਅਭਿਮਾਨ ਤਾਂ ਟੁਟ ਜਾਇਆ ਕਰਦਾ ਹੈ ਲੇਕਿਨ ਸਥੂਲ ਸਰੀਰ ਦਾ ਜੋ ਅਭਿਮਾਨ ਹੈ ਇਹ ਨਹੀਂ ਨਾਸ਼ ਹੋਇਆ ਕਰਦਾ ਤੇ ਜੋ ਸੂਖਮ ਹੈ ਉਹ ਗਿਆਨ ਦੇ ਨਾਲ ਨਾਸ਼ ਹੋ ਜਾਂਦਾ ਹੈ।

ਇਸ ਤਰ੍ਹਾਂ ਇਹ ਦੇਹ ਨੂੰ ਮੰਨ ਕੇ ਚਲਦਾ ਹੈ ਤਾਂ ਦੇਰ ਕੀ ਹੈ? ਇਹਦੇ ਵਿਚ ਪੰਜ ਚੰਗ ਹਨ, ਪੰਜ ਵਿਸ਼ੇ ਹਨ, ਪੰਜ ਕਲੋਸ਼, ਇਹ ਦੁਖਾਂ ਦਾ ਅਖਾੜਾ ਬਣਿਆ ਹੋਇਆ ਹੈ, ਜਿਵੇਂ

ਪਸੂ ਝੋਟੇ, ਸਾਂਚ ਆਦਿ ਭਿੜਦੇ ਹਨ ਤੇ ਇਸ ਤਰ੍ਹਾਂ ਭਿੜਦੇ ਰਹੀਂਦੇ ਹਨ ਤੇ ਆਦਮੀ ਦੁਖੀ ਹੋ ਜਾਂਦਾ ਹੈ। ਉਹ ਆਪ ਵੀ ਦੁਖੀ ਹੁੰਦੇ ਤੇ ਸੰਸਾਰ ਨੂੰ ਵੀ ਦੁਖੀ ਕਰਦਾ ਹੈ ਕਿਉਂਕਿ ਉਸਨੇ ਦੇਹ ਅਭਿਮਾਨ ਨਹੀਂ ਛੱਡਿਆ।

ਨਾਮਦੇਵ ਭਗਤ ਜੀ ਦੇ ਜੀਵਨ ਦੇ ਅੰਦਰ ਇਕ ਐਸੇ ਦੇਰ ਅਭਿਮਾਨ ਦੀ ਸਾਖੀ ਆਉਂਦੀ ਹੈ ਕਿ ਇਕ ਵਾਰ ਆਪ ਸੰਗਤਾਂ ਦੀ ਬੇਨਤੀ ਨੂੰ ਮੰਨ ਕੇ ਤੀਰਥ ਯਾਤਰਾ ਨੂੰ ਚਲ ਪਏ। ਦਿੱਲੀ ਵੀ ਆਏ ਤੇ ਪੰਜਾਬ ਵਿਚ ਘਮਾਣ ਆਦਿ ਕਈ ਬਾਵਾਂ ਤੇ ਆਏ ਤੇ ਇਥੇ ਕਾਫੀ ਦੇਰ ਰਹੇ ਵੀ ਹਨ। ਉਸ ਤੋਂ ਬਾਅਦ ਰਾਜਸਥਾਨ ਵੱਲ ਨੂੰ ਹੋ ਕੇ ਸਾਰੇ ਸੰਤ ਇਕੱਠੇ ਹੋ ਗਏ ਅਖੀਰ ਜਦੋਂ ਇਹ ਵਿਦਾ ਹੋ ਗਏ, ਕਬੀਰ ਸਾਹਿਬ ਆਪਣੇ ਥਾਂ ਨੂੰ ਰਵਾਨਾ ਹੋ ਗਏ, ਰਵਿਦਾਸ ਜੀ ਆਪਣੇ ਅਸਥਾਨ ਨੂੰ ਰਵਾਨਾ ਹੋ ਗਏ ਤੇ ਨਾਮਦੇਵ ਜੀ ਵੀ ਆਪਣੇ ਦੱਖਣ ਵਾਲੇ ਘਰ ਨੂੰ ਹੌਲੀ-ਹੌਲੀ ਸਨੇ-ਸਨੇ ਬੰਬਈ ਵੱਲ ਦੀ ਹੁੰਦੇ ਹੋਏ ਉਥੇ ਪਹੁੰਚ ਜਾਂਦੇ ਹਨ। ਅੱਗੇ ਜਾ ਕੇ ਕੀ ਦੇਖਦੇ ਹਨ ਕਿ ਉਹਨਾਂ ਦਾ ਘਰ ਉਥੇ ਹੈ ਨਹੀਂ ਤੇ ਉਥੇ ਇਕ ਛੋਟਾ ਜਿਹਾ ਰਾਜਾ ਸੀ, ਉਸਨੇ ਆਪਣਾ ਪਲਾਨ ਬਣਾਇਆ ਕਿ ਇਥੇ ਕੋਠੀ ਪਾਲਈਏ ਰਹਿਣ ਵਾਸਤੇ, ਮਹਿਲ ਬਣਾ ਲਈਏ। ਉਸਦੇ ਮਿਸਤਰੀ ਕਹਿਣ ਲੱਗੇ ਦੇਖੋ ਮਹਾਰਾਜ! ਆਹ ਜਿਹੜੇ ਦੋ ਚਾਰ ਘਰ ਹਨ ਇਹ ਚੰਗੇ ਨਹੀਂ ਲੱਗਦੇ ਇਹ ਚੁਆ ਦਿਓ ਤੇ ਦੂਜਾ ਇਹਦੀ ਇਕਸਾਰਤਾ (symmetry) ਨਹੀਂ ਬਣਨੀ, ਇਹ ਨਕਸ਼ਾ ਤਾਂ ਹੀ ਠੀਕ ਬਣ ਸਕਦਾ ਹੈ ਜੇਕਰ ਇਹ ਘਰ ਢਾਹ ਦਿੱਤੇ ਜਾਣ। ਰਾਜੇ ਨੇ ਹੁਕਮ ਦੇ ਕੇ ਸਾਰੇ ਘਰ ਢੁਵਾ ਦਿੱਤੇ। ਇਕ ਪੇਮੀ ਨੇ ਕਿਹਾ ਕਿ ਇਨ੍ਹਾਂ ਵਿਚ ਨਾਮਦੇਵ ਜੀ ਦਾ ਘਰ ਹੈ ਉਹ ਭਗਤ ਹਨ। ਰਾਜਾ ਕਹਿਣ ਲੱਗਿਆ, ਤਾਂ ਕੀ ਹੈ, ਬਥਰੇ ਭਗਤ ਦੇਖੇ ਹਨ ਕਿਉਂਕਿ ਜਦੋਂ ਦੇਰ ਅਭਿਮਾਨੀ ਹੋ ਜਾਂਦੇ ਤਾਂ ਨਾਸਤਿਕ ਬੁੰਧੀ ਹੋ ਜਾਂਦੀ ਹੈ। ਜਿਸ ਵੇਲੇ ਨਾਮਦੇਵ ਜੀ ਨੇ ਆ ਕੇ ਦੇਖਿਆ ਕਿ ਘਰ ਸਾਡਾ ਕਿਧਰ ਗਿਆ, ਇਥੇ ਤਾਂ ਮਹਿਲ ਬਣਿਆ ਪਿਆ ਹੈ। ਸਾਰਿਆਂ ਨੇ ਦੱਸਿਆ ਕਿ ਮਹਾਰਾਜ! ਤੁਹਾਡੀ ਗੈਰ ਹਾਜ਼ਰੀ ਦੇ ਅੰਦਰ ਇਸ ਰਾਜੇ ਨੇ ਤੁਹਾਡਾ ਘਰ ਢਾਹ ਦਿੱਤਾ ਤੇ ਇਸਨੇ ਬੜਾ ਮਜ਼ਬੂਤ ਮਹਿਲ ਬਣਾਇਆ ਹੈ, ਨਾਮਦੇਵ ਜੀ ਉਸ ਨੂੰ ਮਿਲਣ ਚਲੇ ਗਏ ਤੇ ਸੁਨੋਹਾ ਭੇਜਿਆ ਕਿ ਨਾਮਦੇਵ ਰਾਜੇ ਨੂੰ ਮਿਲਣਾ ਚਾਹੁੰਦੇ ਹਨ। ਉਸ ਨੂੰ ਪਤਾ ਲੱਗ ਗਿਆ ਕਿ ਹੁਣ ਇਹ ਮੇਰੇ ਨਾਲ ਘਰ ਦੀ ਬਾਬਤ ਗੱਲ ਕਰੇਗਾ ਤੇ ਕਿਹਾ ਕਿ ਉਨ੍ਹਾਂ ਨੂੰ ਅੰਦਰ ਲੈ ਆਵੋ। ਨਾਮਦੇਵ ਜੀ ਕੋਲ ਜਾ ਕੇ ਕਹਿਣ ਲੱਗੇ ਦੇਖੋ ਰਾਜਨ! ਪ੍ਰਮੇਸ਼ਰ ਕਿਸੇ ਨੂੰ ਮਾਇਆ ਦਿੱਦੇ, ਸ਼ਕਤੀ ਦਿੱਦੇ ਤਾਂ ਉਸ ਦਾ ਫਰਜ ਬਣ ਜਾਂਦਾ ਹੈ ਕਿ ਉਹ ਇਨਸਾਫ਼ ਕਰੇ।

**ਰਾਜੇ ਚੁਲੀ ਨਿਆਵ ਕੀ.....॥ ਪੰਨਾ - 1240**

ਜੇਕਰ ਰਾਜਾ ਨਿਆ ਨਾ ਕਰੇ ਤਾਂ ਉਹ ਆਪਣੇ ਧਰਮ ਤੋਂ ਭਿੱਟ ਹੋ ਜਾਂਦਾ ਹੈ। ਮੈਂ ਗਰੀਬ ਆਦਮੀ ਹਾਂ ਤੇ ਇਥੇ ਬੈਠ ਕੇ ਭਜਨ-ਬੰਦਰੀ ਕਰਦਾ ਸੀ ਤੇ ਮੇਰੀ ਛੋਟੀ ਜਿਹੀ ਕੁਟੀਆ ਸੀ ਤੇ ਤੁਸੀਂ ਢਾਹ ਕੇ ਆਪਣੇ ਮਹਿਲ ਬਣਾ ਲਏ ਤੇ ਇਸ ਤਰ੍ਹਾਂ ਕਹਿੰਦੇ ਹਨ -

**ਧਰਨਾ - ਰਾਜਾ ਮੰਦਰ ਬਣਾ ਲਏ ਆਪਣੇ,**  
**ਢਾਰ ਕੇ ਮੇਰੀ ਰਾਮ ਕੁਟੀਆ -2, 2.**  
**ਢਾਰ ਕੇ ਮੇਰੀ ਜੀ ਰਾਮ ਕੁਟੀਆ -2, 2.**  
**ਰਾਜਾ ਮੰਦਰ ਬਣਾ ਲਏ ਆਪਣੇ, ..... -2.**  
**ਗਹਗੀ ਕਰਿ ਕੈ ਨੀਵ ਖੁਦਾਈ ਉਪਰਿ ਮੰਡਪ ਛਾਏ॥**

**ਪੰਨਾ - 692**

ਕਹਿਣ ਲੱਗੇ, “ਰਾਜਨ! ਛੋਟੀ ਜਿਹੀ ਕੁਟੀਆ ਸੀ, ਬੈਠ ਕੇ ਭਜਨ ਕਰਦੇ ਸੀ ਤੇ ਦਿਨ-ਕਟੀ ਕਰ ਰਿਹਾ ਸੀ, ਕਿਸੇ ਦਾ ਮਕਾਨ ਜੋਰ ਜ਼ਬਰੀ ਢਾਰ ਕੇ ਆਪਣਾ ਬਣਾ ਲੈਣਾ ਇਹ ਤਾਂ ਠੀਕ ਨਹੀਂ ਹੈ, ਤੈਨੂੰ ਪ੍ਰਮੇਸ਼ਰ ਨੇ ਸ਼ਕਤੀ ਦਿੱਤੀ ਹੈ, ਤੈਨੂੰ ਇਨਸਾਫ਼ ਦੀ ਗੱਦੀ ਤੇ ਬਿਠਾਇਆ ਹੈ। ਕਹਿਣ ਲੱਗਿਆ ਨਾਮਦੇਵ! ਕੀ ਹੋ ਗਿਆ ਜੇ ਢਾਰ ਦਿੱਤੀ, ਮੇਰੇ ਮਹਿਲ ਦੀ ਇਕਸਾਰਤਾ (symmetry) ਨਹੀਂ ਸੀ ਬਣਦੀ ਇਸ ਕਰਕੇ ਢਾਹੁਣੀ ਪਈ। ਨਾਮਦੇਵ ਜੀ ਕਹਿਣ ਲੱਗੇ, ਦੇਖੋ! ਕਿੱਤੇ ਕਿੱਤੇ ਲੰਮੀਆਂ ਉਮਰਾਂ ਵਾਲੇ ਲੰਘ ਗਏ, ਉਨ੍ਹਾਂ ਨੇ ਸਾਦੇ ਰਹਿ ਕੇ ਜੀਵਨ ਬਤੀਤ ਕਰ ਦਿਤਾ ਤੇ ਹੁਣ ਜਿਨੀ ਉਮਰ ਥੋੜ੍ਹੀ ਹੈ ਉਨੀਂ ਹੀ ਪਕਿਆਈ ਜ਼ਿਆਦਾ ਕੀਤੀ ਜਾਂਦੀ ਹੈ -

**ਮਾਰਕੰਡੇ ਤੇ ਕੋ ਅਧਿਕਾਈ ਜਿਨਿ ਝਿਣ ਧਰਿ ਮੁੰਡ ਬਲਾਏ॥**

**ਪੰਨਾ - 692**

ਮਾਰਕੰਡਾ ਰਿਸ਼ੀ ਜੀ ਨੂੰ ਸਭ ਤੋਂ ਵੱਡੀ ਉਮਰ ਵਾਲੇ ਮੰਨਦੇ ਹਨ।

**ਲਖ ਵਰਿਆਂ ਦੀ ਆਰਜਾ ਕੌਰੇ ਕੌਟਿ ਨ ਮੰਦਿਰ ਸਾਜੇ।**  
**ਭਾਈ ਗੁਰਦਾਸ ਜੀ, ਵਾਰ 1/5**

ਉਹ ਕੋਈ ਕਿਲਾ, ਕੋਈ ਕੋਟ, ਕੋਈ ਮਕਾਨ ਨਹੀਂ ਸੀ ਬਣਾਉਂਦੇ ਤੇ ਉਮਰਾਂ ਉਨ੍ਹਾਂ ਦੀਆਂ ਲੱਖਾਂ ਸਾਲਾਂ ਦੀਆਂ ਸਨ। ਹੁਣ ਤਾਂ ਉਮਰ 50 ਸਾਲ ਦੀ, ਕਿਸੇ ਦੀ 60 ਦੀ, ਕਿਸੇ ਦੀ 70 ਦੀ ਤੇ ਇਸ ਤੋਂ ਵੱਧ ਵੱਧਦਾ ਹੀ ਨਹੀਂ ਕੋਈ। ਜੇ ਵਧੇਗਾ ਤਾਂ ਰੋਗੀ ਹੋਏਗਾ। ਰਾਜਨ! ਐਡਾ ਪੱਕਾ ਕੰਮ, ਪੰਜਾਹ ਸਾਲ ਦੀ ਤਾਂ ਉਮਰ ਤੇਰੀ ਵੈਸੇ ਹੀ ਹੋਈ ਪਈ ਹੈ ਤੇ ਤੂੰ ਸੌ ਵਰਿਆਂ ਦੀ ਪਿੜ ਬੰਨ੍ਹ ਲਈ। ਕਹਿਣ ਲੱਗਿਆ, ਮੈਂ ਤਾਂ ਮਹਿਲ ਬਣਾ ਲਿਆ ਤੇ ਜੇ ਤੇਰਾ ਕੋਈ ਹਮਾਇਤੀ ਹੈ ਤਾਂ ਲੈ ਆ, ਜੋ ਕਰਨਾ ਹੈ ਕਰ ਲੈ ਕਿਉਂਕਿ ਜਿਹੜਾ ਅਭਿਮਾਨੀ ਪੁਰਸ਼ ਹੋਇਆ ਕਰਦੈ, ਉਹ ਬਹੁਤ ਗਲਤ ਗੱਲਾਂ ਕਰਿਆ ਕਰਦਾ ਹੈ। ਅਭਿਮਾਨੀ ਅੰਨ੍ਹਾਂ ਹੋਇਆ ਕਰਦੈ ਤੇ ਹਿਰਦੇ ਵਿਚ ਅੰਧ-ਧੂੰਦ ਪੈਦਾ ਕਰ ਦਿਆ ਕਰਦਾ ਹੈ ਤੇ ਉਸ ਦੀ ਬਿਰਤੀ ਵੀ ਅੰਨੀ ਹੋ ਜਾਇਆ ਕਰਦੀ ਹੈ। ਨਾਮਦੇਵ ਜੀ ਕਹਿਣ ਲੱਗੇ, ਦੇਖੋ ਤੁਸੀਂ ਲੋਕ ਤਾਂ ਬੰਦੇ ਨਾਲ ਰੱਖਦੇ ਹੋ ਤੇ ਤੁਹਾਡੇ ਤਾਂ ਬਹੁਤ ਬੰਦੇ ਹਨ ਪਰ ਸਾਡਾ ਤਾਂ ਕੋਈ ਵੀ ਨਹੀਂ ਹੈ ਰਾਜਨ! ਜੇਕਰ ਸਾਡਾ ਹੈ ਤਾਂ ਉਹ ਇਕੋ ਪ੍ਰਮੇਸ਼ਰ ਹੀ ਹੈ, ਹੋਰ ਸਾਡਾ ਕੋਈ ਨਹੀਂ ਹੈ।

**ਧਰਨਾ - ਕਰਤਾ ਰਾਮ ਸਨੇਹੀ,**  
**ਗਮਰੋ ਕਰਤਾ ਰਾਮ ਸਨੇਹੀ -2, 4.**

ਰਾਜਾ ਕਹਿਣ ਲੱਗਿਆ, “ਨਾਮਦੇਵ! ਮੈਂ ਬਹੁਤੀਆਂ ਗੱਲਾਂ ਨਹੀਂ ਸੁਣਿਆ ਕਰਦਾ ਤੇ ਨਾਹੀ ਮੇਰੇ ਕੋਲ ਐਨਾ ਸਮਾਂ

ਹੈ, ਜੇ ਤੇਰਾ ਕੋਈ ਹਮਾਇਤੀ ਹੈ ਤਾਂ ਜਾ ਕੇ ਲੈ ਆ। ਕਹਿਣ ਲੱਗੇ ਰਾਜਨ! ਸਾਡਾ ਤਾਂ ਹੋਰ ਕੋਈ ਹਮਾਇਤੀ ਹੈ ਨਹੀਂ, ਇਕੋ ਪ੍ਰਮੇਸ਼ਰ ਸਾਡਾ ਹਮਾਇਤੀ ਹੈ ਪਰ ਉਸ ਨੂੰ ਐਨੀਆਂ ਛੋਟੀਆਂ-ਛੋਟੀਆਂ ਗੱਲਾਂ ਤੇ ਨਹੀਂ ਬੁਲਾਇਆ ਜਾਂਦਾ, ਅਸੀਂ ਉਸ ਨੂੰ ਬੁਲਾਉਂਦੇ ਨਹੀਂ ਪਰ ਉਹ ਆਪ ਹੀ ਆ ਜਾਇਆ ਕਰਦਾ ਹੈ। ਦੇਖੋ ਪ੍ਰਹਿਲਾਦ ਛੋਟਾ ਜਿਹਾ ਬੱਚਾ ਸੱਤ ਸਾਲ ਦੀ ਉਮਰ ਸੀ, ਉਸਨੇ ਸਾਰੀ ਹਕੂਮਤ ਦੇ ਨਾਲ ਟੱਕਰ ਲਾ ਲਈ, ਸਾਰੇ ਹੀ ਜੋਰ ਲਾ ਕੇ ਬਹਿ ਗਏ ਤੇ ਉਹਦਾ ਜਿਹੜਾ ਹਮਾਇਤੀ ਸੀ ਉਸਨੇ ਆਪ ਸਹਾਇਤਾ ਕੀਤੀ।

**ਜਲ ਅਗਨੀ ਵਿਚਿ ਘਤਿਆ ਜਲੈ ਨ ਢੁਥੈ ਗੁਰ ਪਰਮਾਦਿ॥**

**ਭਾਈ ਗੁਰਦਾਸ ਜੀ ਦੀ ਵਾਰ 10/2**

ਨਾ ਜਲ ਨੇ ਡੋਬਿਆ ਤੇ ਨਾ ਅੱਗ ਨੇ ਸਾਡਿਆ, ਨਾ ਹੀ ਪਹਾੜ ਤੋਂ ਸੁੱਟੇ ਜਾਣ ਕਰਕੇ ਉਸ ਨੂੰ ਕੋਈ ਤਕਲੀਫ਼ ਹੋਈ, ਆਕਰਸ਼ਣ ਸ਼ਕਤੀ (gravitation) ਹੀ ਬਦਲ ਦਿੱਤੀ।

**ਗਿਰਿ ਤਰ ਜਲੁ ਜੁਆਲਾ ਭੈ ਰਖਿਓ ਰਾਜਾ ਰਾਮੀ ਮਾਇਆ ਫੇਰੀ॥**

**ਪੰਨਾ - 1165**

ਪ੍ਰਮੇਸ਼ਰ ਨੇ ਪ੍ਰਕਿਰਤੀ ਦਾ ਸੁਭਾਅ ਬਦਲ ਦਿਤਾ, ਜਿਹੜਾ ਹੁਕਮ ਚਲ ਰਿਹਾ ਸੀ ਉਸ ਦਾ ਕਾਰਜ ਬਦਲ ਦਿਤਾ ਕਿ ਪ੍ਰਹਿਲਾਦ ਨੂੰ ਜਾਲਣਾ ਨਹੀਂ, ਪਾਣੀ ਤੇ ਹੁਕਮ ਹੋ ਗਿਆ ਕਿ ਡੱਬਣਾ ਨਹੀਂ, ਨਾ ਹੀ ਗਿੱਲਾ ਕਰਨਾ ਹੈ, ਧਰਤੀ ਨੂੰ ਕਹਿ ਦਿਤਾ ਕਿ ਜੇ ਟੋਂਅ ਪੁਟ ਕੇ ਇਸ ਨੂੰ ਦੱਬ ਦੇਣ ਤਾਂ ਇਸ ਨੂੰ ਦੱਬਣਾ ਨਹੀਂ, ਆਪਣੀ ਵਿਸ਼ੇਸ਼ ਸ਼ਕਤੀ ਦੇ ਨਾਲ ਹੁਕਮ ਦੇ ਦਿਤਾ ਤੇ ਮਾਇਆ ਫੇਰ ਦਿਤੀ ਤੇ ਪ੍ਰਕਿਰਤੀ ਦਾ ਸੁਭਾਅ ਬਦਲ ਦਿਤਾ। ਕਹਿਣ ਲੱਗੇ ਰਾਜਨ! ਉਹ ਆਪਣੀ ਮੌਜ ਨਾਲ ਆਇਆ ਕਰਦੈ, ਪਰ ਹੈ ਐਸਾ ਤਕੜਾ ਕਿ ਜੇ ਕਿਤੇ ਆ ਜਾਵੇ ਤਾਂ ਜਿਹਦੇ ਵੱਲ ਹੋ ਜਾਵੇ ਤਾਂ ਉਸ ਦੀ ਹਾਰ ਨਹੀਂ ਹੋਇਆ ਕਰਦੀ।

**ਧਰਨਾ - ਉਹ ਤਾਂ ਕਦੇ ਵੀ ਨਾ ਹਾਰਦਾ,**

**ਜਿਹਦੇ ਹੋ ਜਾਏ ਵੱਲ -2, 2.**

**ਜਿਹਦੇ ਹੋ ਜਾਏ ਵੱਲ .....2**

**ਉਹ ਤਾਂ ਕਦੇ ਵੀ ਨਾ ਹਾਰਦਾ, ..... -2.**

**ਨਿਤ ਜਪੀਐ ਸਾਸਿ ਗਿਰਾਸਿ ਨਾਉਂ ਪਰਵਦਿਗਾਰ ਦਾ॥**

**ਜਿਸ ਨੋ ਕਰੇ ਰਹਮ ਤਿਸੁ ਨ ਵਿਸਾਰਦਾ॥**

**ਅਧਿਪ ਉਪਾਵਣਹਾਰ ਆਪੇ ਹੀ ਮਾਰਦਾ॥**

**ਸਭ ਕਿਛੁ ਜਾਣੈ ਜਾਣੈ ਬੁਝਿ ਵੀਚਾਰਦਾ॥**

**ਅਨਿਕ ਰੂਪ ਖਿਨ ਮਾਹਿ ਕੁਦਰਤਿ ਧਾਰਦਾ॥**

**ਜਿਸ ਨੋ ਲਾਇ ਸਚਿ ਤਿਸਹਿ ਉਧਾਰਦਾ॥**

**ਜਿਸ ਦੇ ਹੋਵੈ ਵਲਿ ਸੁ ਕਦੇ ਨ ਹਾਰਦਾ॥**

**ਸਦਾ ਅਭਗੁ ਦੀਬਾਣੁ ਹੈ ਹਉ ਤਿਸੁ ਨਮਸਕਾਰਦਾ॥**

**ਪੰਨਾ - 519**

ਕਹਿਣ ਲੱਗੇ ਰਾਜਨ! ਸਾਡਾ ਤਾਂ ਇਕੋ ਹੀ ਵਾਹਿਗੁਰੂ ਹੈ ਤੇ ਸੰਸਾਰ ਦੇ ਵਿਚ ਹੋਰ ਸਾਡਾ ਕੋਈ ਹਮਾਇਤੀ ਨਹੀਂ ਹੈ। ਦੱਸ ਅਸੀਂ ਕਿਸ ਨੂੰ ਬੁਲਾਈਏ। ਤੂੰ ਐਨੀ ਕੁ ਗਲ ਪਿਛੇ ਝਗੜਾ ਕਰਦੈਂ। ਇਹ ਦੇਹ ਤਾਂ ਚਾਰ ਦਿਨ ਦੀ ਪ੍ਰਾਹੁਣੀ ਹੈ

ਤੇ ਪਤਾ ਨਹੀਂ ਕਿਹੜੇ ਵੇਲੇ ਇਸ ਤੇ ਕਾਲ ਰੂਪੀ ਬਾਜ਼ ਦਾ  
ਝਪਟਾ ਪੈ ਜਾਣੈ, ਅਚਿੰਤੇ ਹੀ ਬਾਜ਼ ਪੈਂਦੇ ਹਨ -

**ਫਰੀਦਾ ਦਰਿਆਵੈ ਕੰਨੈ ਬਗੁਲਾ ਬੈਠਾ ਕੇਲ ਕਰੈ॥**  
**ਕੇਲ ਕਰੇਦੇ ਹੰਥ ਨੋ ਅਚਿੰਤੇ ਬਾਜ਼ ਪਏ॥**  
**ਬਾਜ਼ ਪਏ ਭਿਸ੍ਰ ਰਬ ਦੇ ਕੇਲਾਂ ਵਿਸਰੀਆਂ॥**  
**ਜੋ ਮਨਿ ਚਿਤਿ ਨ ਚੇਤੇ ਸਨਿ ਸੋ ਗਾਲੀ ਰਬ ਕੀਆਂ॥**

ਪੰਨਾ - 1383

ਉਹ ਤਾਂ ਗੱਲਾਂ ਚਿਤ ਚੇਤੇ ਵੀ ਨਹੀਂ ਹੁੰਦੀਆਂ ਜੋ  
ਪ੍ਰਮੇਸ਼ਰ ਕਰ ਦਿਆ ਕਰਦੇ ਤੇ ਅਚਿੰਤ ਹੀ ਝਪਟਾ ਪੈ ਜਾਂਦੈ,  
ਝਪਟਾ ਪੈਂਦੀ ਸਾਰ ਖਤਮ ਹੋ ਜਾਂਦਾ ਹੈ। ਮਹਾਰਾਜ ਜੀ ਫੁਰਮਾਨ  
ਕਰਦੇ ਹਨ -

**ਕਾਲੁ ਅਹੇਰੀ ਫਿਰੈ ਬਹਿਕ ਜਿਓ ਕਹੁ ਕਵਨ ਬਿਧਿ ਕੀਜੈ॥**  
ਪੰਨਾ - 692

ਕਾਲ ਤਾਂ ਸ਼ਿਕਾਰੀ ਵਾਂਗੂ ਹਬ ਵਿਚ ਰਾਈਫਲ,  
ਹਬਿਆਰ ਆਦਿ ਮਾਰਨ ਵਾਲੀਆਂ ਚੀਜ਼ਾਂ ਲੈ ਕੇ ਤੁਰਿਆ  
ਫਿਰਦੇ ਤੇ ਇਕੱਠੇ ਹਜ਼ਾਰ-ਹਜ਼ਾਰ ਲੱਖ-ਲੱਖ ਬੰਦੇ ਮਾਰ ਦਿੰਦੇ  
ਤੇ ਇਥੇ ਕਾਹਦਾ ਭਰੋਸਾ ਹੈ। ਇਸ ਦੇਹ ਦਾ ਭਰੋਸਾ ਕਰਦੇ  
ਇਸ ਦਾ ਕੀ ਅਭਿਮਾਨ ਕਰਦੇ, ਪਿਆਰਿਆ!

**ਕਾਹੇ ਰੇ ਨਰ ਗਰਬੁ ਕਰਤ ਹਹੁ ਬਿਨਸਿ ਜਾਇ ਝੁਠੀ ਦੇਹੀ॥**  
ਪੰਨਾ - 692

**ਕਬੀਰਾ ਪੁਰਿ ਸਕੋਲਿ ਕੈ ਪੁਰੀਆ ਬਾਣੀ ਦੇਹ॥**  
**ਦਿਵਸ ਚਾਰਿ ਕੌ ਪੇਖਨਾ ਅੰਤਿ ਖੇਹ ਕੀ ਖੇਹ॥**

ਪੰਨਾ - 1374

**ਧਾਰਨਾ - ਤੇਰੀ ਦੇਹੀ ਨੇ ਖਾਕ ਬਣ ਜਾਣਾ,**  
**ਜਿਸਦਾ ਤੂੰ ਮਾਣ ਕਰਦੈ - 2, 2.**  
**ਮੇਰੇ ਪਿਆਰੇ, ਜਿਸਦਾ ਤੂੰ ਮਾਣ ਕਰਦੈ - 2, 2.**  
**ਤੇਰੀ ਦੇਹੀ ਨੇ ਖਾਕ ਬਣ ਜਾਣਾ, .... - 2.**

**ਪੁਤਰੀ ਤੇਰੀ ਬਿਧ ਕਰਿ ਬਾਟੀ॥**  
**ਜਾਨੁ ਸਤਿ ਕਰਿ ਹੋਇਗੀ ਮਾਟੀ॥**      ਪੰਨਾ - 374

ਮਿਟੀ ਦਾ ਪੁਤਲਾ ਦੱਤਿਆ ਫਿਰਦੇ, ਨਚਦੇ, ਫਿਰਦੇ,  
ਖੁਸ਼ ਹੁੰਦੇ, ਰੋਂਦੇ, ਕਮਾਲ ਦੀ ਗੱਲ ਹੈ -

**ਮਾਟੀ ਕੌ ਪੁਤਰਾ ਕੈਸੇ ਨਚੜ੍ਹੈ॥**      ਪੰਨਾ - 487

ਕਹਿਣ ਲੱਗੇ ਕਿ ਇਸ ਤਰੀਕੇ ਨਾਲ, ਵਿਧੀ ਨਾਲ ਤੇ  
ਮਰਿਆਦਾ ਨਾਲ ਬਣਾਈ ਹੋਈ ਦੇਹ ਹੈ -

**ਪੁਤਰੀ ਤੇਰੀ ਬਿਧ ਕਰਿ ਬਾਟੀ॥**  
**ਜਾਨੁ ਸਤਿ ਕਰਿ ਹੋਇਗੀ ਮਾਟੀ॥**      ਪੰਨਾ - 374

ਇਹ ਗੱਲ ਸੱਚ ਕਰਕੇ ਮੰਨ ਲੈ ਤੇ ਸਮਝ ਲੈ ਇਸ ਨੇ  
ਮਿੱਟੀ ਬਣ ਜਾਣਾ ਹੈ ਕਿਵੇਂ ਵਿਉਤ ਨਾਲ ਬਣਾਈ ਹੋਈ ਹੈ ?  
ਸਾਧ ਸੰਗਤ ਜੀ ! ਧਿਆਨ ਦੇ ਕੇ ਸਰਵਣ ਕਰਨਾ। ਪੰਜਾਂ  
ਤੱਤਾਂ ਦੇ ਤਾਮਸੀ ਅੰਸ਼ ਤੋਂ ਮਾਸ, ਹੱਡੀਆਂ, ਖੂਨ, ਬਾਕੀ  
ਨਾੜੀਆਂ, ਰੋਮ ਆਦਿ ਇਹ ਸਭ ਚੀਜ਼ਾਂ ਬਣੀਆਂ ਹੋਈਆਂ ਹਨ  
ਤੇ ਇਹਦੇ ਰਜੋਗੁਣੀ ਅੰਸ਼ ਤੋਂ ਕਰਮ ਇੰਦਰੇ ਬਣਾਏ ਹੋਏ ਹਨ,  
ਸਤੋਗੁਣੀ ਅੰਸ਼ ਤੋਂ ਪੰਜ ਗਿਆਨ ਇੰਦਰੇ ਹਨ। ਹਰ ਇੰਦਰੇ  
ਵਿਚ ਅੱਧਾ ਹਿੱਸਾ ਇਕ ਤੱਤ ਦਾ ਹੈ ਤੇ 1/8 ਬਾਕੀ ਤੱਤਾਂ

ਦਾ ਹੈ। ਸਗੀਰ ਦੇ ਵਿਚ ਸਪਰਸ਼ ਹੈ, ਇਹਦੇ ਵਿਚ ਅੱਧਾ  
ਅਕਾਸ਼ ਹੈ 1/8 ਬਾਕੀ ਦੇ ਤੱਤ ਹਨ। ਨੇਤਰਾਂ ਦੇ ਅੰਦਰ  
ਅੱਧਾ ਹਿੱਸਾ ਤੇਜ਼ ਦਾ ਹੈ ਤੇ 1/8, 1/8 ਬਾਕੀ ਦੇ ਤੱਤ  
ਹਨ। ਜੁਬਾਨ ਦੇ ਅੰਦਰ ਅੱਧਾ ਪਾਣੀ ਦਾ ਹੈ ਤੇ ਬਾਕੀ 1/  
8, 1/8 ਦੇ ਹਿਸਾਬ ਨਾਲ ਚਾਰੇ ਤੱਤ ਹਨ। ਕੰਨਾਂ ਦੇ ਅੰਦਰ  
ਅੱਧਾ ਤੱਤ ਅਕਾਸ਼ ਦਾ ਹੈ ਤੇ ਬਾਕੀ 1/8 ਦੇ ਹਿਸਾਬ ਨਾਲ  
ਚਾਰੇ ਤੱਤ ਹਨ। ਸਪਰਸ਼ ਦੇ ਅੰਦਰ, ਛੋਹ (ਚਮੜੀ) ਦੇ ਅੰਦਰ  
ਅੱਧਾ ਹਵਾ ਦਾ ਤੇ ਬਾਕੀ ਦੇ 1/8, 1/8 ਦੇ ਹਿਸਾਬ ਨਾਲ  
ਚਾਰੇ ਤੱਤ ਹਨ। ਨੱਕ ਦੇ ਅੰਦਰ, ਗੰਧ ਜਿਸ ਨੂੰ ਕਹਿੰਦੇ ਹਨ  
ਇਸ ਦੇ ਅੰਦਰ ਅੱਧਾ ਮਿਟੀ ਹੈ ਤੇ ਬਾਕੀ ਦੇ ਚਾਰ ਤੱਤ  
1/8 ਦੇ ਹਿਸਾਬ ਨਾਲ ਹਨ। ਇਸ ਤਰ੍ਹਾਂ ਇਹ ਪੰਜੀ  
ਪ੍ਰਕਿਰਤੀਆਂ ਤੋਂ ਬਣਿਆ ਹੋਇਆ ਸਰੀਰ ਹੈ। ਇਸ ਸਰੀਰ ਦੇ  
ਅੰਦਰ ਜੋ ਸੁਖਸ਼ਮ ਅੰਸ਼ ਹੈ ਜੋ ਪੰਜਾਂ ਤੱਤਾਂ ਦਾ ਹੈ ਉਸ ਨੂੰ  
ਮਨ ਕਹਿੰਦੇ ਹਨ। ਪੰਜ ਪ੍ਰਾਣ ਹਨ, ਪੰਜ ਗਿਆਨ ਇੰਦਰੇ  
ਹਨ, ਪੰਜ ਕਰਮ ਇੰਦਰੇ ਹਨ, ਮਨ ਹੈ, ਬੁਧੀ ਹੈ ਤੇ ਬੁਧੀ  
ਅੰਤਸ਼ਕਰਣ ਦਾ ਵਿਸ਼ਾ ਹੈ, ਚਿੱਤ ਹੈ, ਇਸ ਨੂੰ ਜਾਗਰਤ  
ਕਹਿੰਦੇ ਹਨ। ਇਹ ਚੇਤਨ ਤੱਤ ਹੈ ਤੇ ਇਹਨਾਂ ਸਾਰਿਆਂ ਦੇ  
ਜੋ ਉਤਮ (supereme) ਹੈ, ਹਉਮੈ ਦੀ ਗੰਢ ਹੈ ਜਿਸ ਨੂੰ  
ਅੰਭਾਵ ਕਹਿੰਦੇ ਹਨ। ਇਸ ਪਕਾਰ ਤੇਰੀ ਦੇਹ ਬਣੀ ਹੋਈ  
ਹੈ, ਇਹ ਕਿਸੇ ਖਾਸ ਕੰਮ ਵਾਸਤੇ ਤੈਨੂੰ ਪ੍ਰਾਪਤ ਹੋਈ ਹੈ। ਐਂ  
ਜੀਵ ਆਤਮਾ! ਤੈਨੂੰ ਘੁੰਮਦੇ ਨੂੰ ਬਹੁਤ ਜੁਗ ਬੀਤ ਗਏ -

**ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ॥**  
**ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਰਾ ਨਹੀਂ॥**

ਪੰਨਾ - 631

ਤੈਨੂੰ ਫਿਰਦੇ ਫਿਰਦੇ ਨੂੰ ਬਹੁਤ ਜੁਗ ਹੋ ਗਏ ਤੇ ਅਨੇਕਾ  
ਜੂਨਾਂ ਵਿਚ ਘੁੰਮ ਚੁਕਿਆ ਹੈ -

**ਕਈ ਜਨਮ ਭਏ ਕੀਟ ਪਤੰਗ॥**

**ਕਈ ਜਨਮ ਗਜ ਮੀਨ ਕੁਰੰਗ॥**

ਪੰਨਾ - 176

ਬੇਅੰਤ ਜੂਨੀਆਂ ਵਿਚ ਘੁੰਮਦੇ ਘੁੰਮਦੇ ਨੂੰ, ਤੈਨੂੰ ਇਹ  
ਮਨੁੱਖ ਦੀ ਦੇਹ ਬੜੀ ਹੀ ਵਿਧੀ ਦੇ ਨਾਲ ਬਾਟ ਕੇ ਦਿੱਤੀ  
ਗਈ ਹੈ ਤੇ ਇਹਦੇ ਨਾਲ ਤੂੰ ਕੁਝ ਖਾਸ ਕੰਮ ਕਰਨ ਵਾਸਤੇ  
ਆਇਆ ਹੈ -

**ਮਲੁ ਸਮਾਲਹੁ ਅਚੇਤ ਗਵਾਰਾ॥**

**ਇਤਨੇ ਕਉ ਤੁਮ ਕਿਆ ਗਰਬੇ॥**

ਪੰਨਾ - 374

ਇਹ ਅਭਿਮਾਨ ਕਰਦਾ ਫਿਰਦੇ ਕਿ ਮੇਰੀ ਕੋਠੀ ਹੈ, ਮੇਰਾ  
ਕੰਮਕਾਰ ਬਹੁਤ ਚਲਦੈ, ਮੇਰੇ ਕੌਲ ਬਹੁਤ ਪੈਸਾ ਹੈ, ਮੈਂ ਬੀ.  
ਐਡ ਕੀਤੀ ਹੋਈ ਹੈ, ਮੈਂ ਵੱਡੀ ਸਰਵਿਸ ਤੇ ਲੱਗਿਆ ਹੋਇਆ  
ਹਾਂ, ਮੈਂ ਵੱਡਾ ਵਿਦਵਾਨ ਹਾਂ, ਬਸ ਐਨੀ ਕੁ ਗੱਲ ਤੇ ਗਰਬ  
ਕਰ ਰਿਹੈ, ਤੂੰ ਆਪਣਾ ਮੂਲ ਸੰਭਾਲ, ਆਪਣੇ ਆਪੇ ਵੱਲ  
ਨੂੰ ਤੁਰਨ ਦੀ ਕੋਸ਼ਿਸ਼ ਕਰ ਕਿ ਤੇਰਾ ਮੂਲ (source) ਕੀ ਹੈ  
ਤੇ ਤੂੰ ਕਿਥੋਂ ਆਇਆ ਹੈ? ਉਸ ਮੂਲ ਨੂੰ ਸੰਭਾਲ ਪਿਆਰਿਆ,  
ਵਿਚਾਰ ਕਰ ਤੂੰ ਹੈਂ ਕੀ?

**ਤੀਨਿ ਸੇਰ ਕਾ ਦਿਹਾੜੀ ਮਹਿਮਾਨੁ॥**

**ਅਵਰ ਵਸਤੂ ਤੁਝ ਪਾਹਿ ਅਮਾਨ॥**

ਪੰਨਾ - 374

ਤਿੰਨ ਸੇਰ ਤਾਂ ਬਹੁਤਾ ਹੈ, ਹੁਣ ਤਾਂ ਥੋੜਾ-ਥੋੜਾ ਹੀ ਖਾਇਆ ਜਾ ਸਕਦਾ ਹੈ, ਫੇਰ ਵੀ ਗੁਰੂ ਮਹਾਰਾਜ ਜੀ ਨੇ ਤਿੰਨ ਸੇਰ ਲਿਖ ਦਿਤਾ, ਵਿਚੇ ਪਾਣੀ, ਵਿਚੇ ਦਾਲ, ਆਟਾ, ਦੂਧ, ਚਾਹ ਆਦਿ ਸਾਰੀਆਂ ਚੀਜ਼ਾਂ ਪਾ ਕੇ, ਬਸ ਇਹ ਸਾਰੀ ਦਿਹੜੀ ਦੀ ਲੋੜ ਹੈ ਤੇ ਤਿੰਨ ਸੇਰ ਦਾ ਅਹਾਰ ਗਿਣਿਆ ਗਿਆ ਹੈ, ਬਾਕੀ ਜਿਹੜੀਆਂ ਚੀਜ਼ਾਂ ਤੇਰੇ ਕੋਲ ਹਨ, ਜਿਵੇਂ ਬੈਂਕ ਵਿਚ ਪੈਸਾ ਪਿਐ, ਜ਼ਮੀਨ-ਜ਼ਾਇਦਾਦ ਹੈ, ਬੜੇ ਵੱਡੇ ਕਾਰੋਬਾਰ ਹਨ, ਇਹ ਤਾਂ ਸਭ ਤੈਨੂੰ ਨਿਗਰਾਨੀ ਕਰਨ ਵਾਸਤੇ ਹਨ, ਇਨ੍ਹਾਂ ਦੀ ਤੂੰ ਸਿਰਫ ਨਿਗਰਾਨੀ ਕਰ ਰਿਹੈ ਜਿਵੇਂ ਥੋੜਾ ਬੋਝ ਚੁਕ ਕੇ ਟੁਰ ਰਿਹਾ ਹੁੰਦਾ ਹੈ ਪਰ ਇਹ ਤੇਰੇ ਕਿਸੇ ਕੰਮ ਦੀਆਂ ਨਹੀਂ ਹਨ।

**ਅਵਰ ਵਸਤੂ ਭੂਤ ਪਾਹਿ ਅਮਾਨ॥ ਪੰਨਾ - 374**

ਇਹ ਤਾਂ ਬੇਗਾਨਿਆਂ ਵਾਸਤੇ ਅਮਾਨਤ ਹੈ ਜਿਨ੍ਹਾਂ ਨੇ ਪੈਦਾ ਹੋਣੈ, ਕਿਸੇ ਦਾ ਜਵਾਬੀ ਲੈ ਜਾਵੇਗਾ, ਕਿਸੇ ਦਾ ਪੁੱਤਰ ਲੈ ਜਾਵੇਗਾ, ਕਿਸੇ ਦਾ ਕੋਈ ਮਿੱਤਰ ਹੀ ਲੈ ਜਾਵੇਗਾ, ਇਹ ਤਾਂ ਨਿਗਰਾਨੀ ਦਾ ਕੰਮ ਰਿਹਾ ਹੈ ਜਿਵੇਂ ਅਮਾਨਤ ਰੱਖੀ ਹੁੰਦੀ ਹੈ -

**ਬਿਸਟਾ ਅਸਤ ਰਕਤੁ ਪਰੇਟੇ ਚਾਮ॥ ਪੰਨਾ - 374**

ਇਸ ਸਰੀਰ ਦੇ ਵਿਚ ਕੀ ਹੈ? ਵਿਸਟਾ ਹੈ, ਇਹਦੇ ਵਿਚ ਹੱਡੀਆਂ ਹਨ ਤੇ ਰਕਤ ਹੈ, ਖੂਨ ਹੈ ਤੇ ਪਲਾਸਟਿਕ ਦੇ ਪਤਲੇ ਜਿਹੇ ਪਰਦੇ ਵਿਚ ਇਹ ਸਾਰਾ ਗੰਦ-ਮੰਦ ਲਪੇਟਿਆ ਹੋਇਆ ਹੈ।

**ਇਸੁ ਉਪਰਿ ਲੇ ਰਾਖਿਓ ਗੁਮਾਨ॥ ਪੰਨਾ - 374**

ਇਹਦੇ ਉਤੇ ਤੂੰ ਘੁੰਮੰਡ ਕਰਦੇਂ, ਇਹਦੇ ਕਰਕੇ ਕਹਿਨੈਂ ਕਿ ਮੈਂ ਸੁੰਦਰ ਹਾਂ, ਮੇਰਾ ਸਰੀਰ ਸੁੰਦਰ ਹੈ, ਮੇਰਾ ਰੰਗ ਗੌਰਾ ਹੈ ਤੇ ਖੜ੍ਹ ਕੇ ਸ਼ੀਸ਼ੇ ਸਾਹਮਣੇ ਆਪ ਨੂੰ ਦੇਖਦਾ ਰਹਿੰਦੈ, ਇਹ ਤਾਂ ਪ੍ਰੇਮੀਆ ਤੇਰਾ ਦੇਹ ਅਧਿਆਸ ਹੈ, ਦੇਹ ਨੂੰ ਕੀ ਦੇਖਦੈਂ, ਇਹ ਗੰਦ ਮੂਤ ਦਾ ਬੈਲਾ ਹੈ। ਪਰ ਇਸਦੇ ਵਿਚ ਇਕ ਚੀਜ਼ ਹੈ ਉਹ ਵੀਂ ਤੈਨੂੰ ਦੱਸ ਦਿੰਦੇ ਹਾਂ ਕਿ -

**ਏਕ ਵਸਤੂ ਬੁਝਹਿ ਤਾ ਹੋਵਹਿ ਪਾਕ॥ ਪੰਨਾ - 374**

ਇਹਦੇ ਅੰਦਰ ਜਿਹੜੀ ਅਸਲੀ ਚੀਜ਼ ਹੈ ਜੇਕਰ ਉਹ ਬੁਝ ਲਵੇ ਤਾਂ ਤੇਰੀ ਇਹ ਗੰਦੀ ਦੇਹ ਇਤਨੀ ਪਾਕ ਹੋ ਜਾਏਗੀ ਕਿ ਤੇਰੇ ਚਰਨਾਂ ਦੀ ਧੂੜੀ ਨੂੰ ਤੀਰਥ ਵੀ ਲੋਚਣਗੇ। ਜਿਸਨੇ ਇਹ ਗੱਲ ਬੁਝ ਲਈ, ਉਹਦੇ ਚਰਨਾਂ ਦੀ ਧੂੜੀ ਜੇ ਮਿਲ ਜਾਵੇ ਤਾਂ ਇਨ੍ਹੀਂ ਸਮਰੱਥ ਹੋ ਜਾਵੇਗੀ ਕਿ ਉਹ ਆਪਣੀ ਮੈਲ ਤਾਂ ਗਵਾਏਗੀ ਹੀ, ਤੇ ਉਹਨਾਂ ਦੀ ਵੀ ਮੈਲ ਗਵਾਏਗੀ ਜਿਨ੍ਹਾਂ ਵਿਚ ਅਨੇਕਾਂ ਪਾਪੀ ਆਪਣੀ ਮੈਲ ਸੁੱਟ ਜਾਂਦੇ ਹਨ -

**ਧਰਨਾ - ਤੀਰਥ ਵੀ ਲੋਚਦੇ ਸੰਤਾਂ ਦੀ ਧੂੜੀ ਤਾਂਈ -2, 2.**

**ਸੰਤਾਂ ਦੀ ਧੂੜੀ ਤਾਂਈ -2, 2.**

**ਤੀਰਥ ਵੀ ਲੋਚਦੇ, ..... -2.**

**ਗੰਗਾ ਜਮੁਨਾ ਗੋਦਾਵਰੀ ਸਰਸੁਤੀ**

**ਤੇ ਕਰਹਿ ਉਦਮੁ ਧਰਿ ਸਾਧੂ ਕੀ ਤਾਈ॥**

**ਕਿਲਵਿਖ ਮੇਲੁ ਭਰੈ ਪਰੇ ਹਮਰੇ ਵਿਚਿ**

**ਹਮਰੀ ਮੇਲੁ ਸਾਧੂ ਕੀ ਧੂਰਿ ਗਵਾਈ॥ ਪੰਨਾ - 1263**

ਕਿਉਂਕਿ ਸਾਧੂ ਨੇ ਲੀਨਤਾ (realization) ਪ੍ਰਾਪਤ ਕਰ ਲਈ ਇਸ ਸਰੀਰ ਵਿਚ ਜਿਹੜਾ ਕੁਝ ਸੀ ਉਸ ਨੂੰ ਬੁੱਝ ਲਿਆ। ਉਸ ਦੇ ਬੁੱਝਣ ਨਾਲ ਕੀ ਹੋਇਆ? ਇਹ ਨਾਪਾਕ ਦੇਹ, ਗੰਦ-ਮੂਤ ਦਾ ਬੈਲਾ ਇੰਨਾ ਪਵਿੱਤਰ ਹੋ ਗਿਆ ਕਿ ਤੀਰਥ ਵੀ ਯਾਚਨਾ ਕਰਦੇ ਹਨ ਕਿ ਹੇ ਪ੍ਰਭੂ! ਸਾਡੇ ਵਿਚ ਸੰਸਾਰੀ ਲੋਕਾਂ ਨੇ ਮੈਲ ਭਰ ਦਿਤੀ, ਤੂੰ ਆਪਣਾ ਕੋਈ ਪਿਆਰਾ ਭੇਜ, ਜਿਹੜਾ ਤੇਰੇ ਨਾਲ ਮਿਲਿਆ ਹੋਇਐ, ਉਹਦੇ ਚਰਨਾਂ ਦੇ ਸਪਰਸ਼ ਦੇ ਨਾਲ ਸਾਡੇ ਵਿਚ ਪਈ ਹੋਈ ਸਾਰੇ ਲੋਕਾਂ ਦੇ ਪਾਪਾਂ ਦੀ ਮੈਲ ਦੂਰ ਹੋ ਜਾਏਗੀ। ਮਹਾਰਾਜ ਜੀ ਫੁਰਮਾਉਂਦੇ ਹਨ -

**ਦਾਨੁ ਮਹਿੰਡਾ ਤਲੀ ਖਾਕੁ ਜੇ ਮਿਲੈ ਤ ਮਸਤਕਿ ਲਾਈਐ॥**

**ਪੰਨਾ - 468**

ਉਸ ਪਿਆਰੇ ਦੇ ਚਰਨਾਂ ਦੀ ਧੂੜ ਜੇ ਮਿਲ ਜਾਵੇ ਤਾਂ ਅਸੀਂ ਮਸਤਕ ਉਤੇ ਲਾ ਲਈਏ ਪਰ ਅਖੀਰ ਤੇ ਫੁਰਮਾਨ ਹੈ ਕਿ -

**ਜੇ ਹੋਵੈ ਪੁਰਖਿ ਲਿਖਿਆ ਤਾ ਧੂੜਿ ਤਿਨਾ ਦੀ ਪਾਈਐ॥**

**ਪੰਨਾ - 468**

ਸੰਤਾਂ ਦੀ ਧੂੜੀ ਕੋਈ ਮਾਮੂਲੀ ਚੀਜ਼ ਨਹੀਂ ਹੈ ਕਿ ਐਵੇਂ ਪ੍ਰਾਪਤ ਹੋ ਜਾਵੇ ਕਿਉਂਕਿ ਉਸਨੇ ਜਿਥੇ ਵੀ ਚਰਨ ਪਾਉਣੇ ਹਨ, ਉਹ ਹਰ ਥਾਂ ਪਵਿੱਤਰ ਹੁੰਦਾ ਚਲਿਆ ਜਾਂਦੇ ਤੇ ਤੀਰਥ ਬਣ ਜਾਂਦਾ ਹੈ ਤੇ ਜਿਥੇ ਜਾ ਕੇ ਬੈਠ ਜਾਂਦੇ ਹਨ ਉਹ ਥਾਂ ਸੋਭਨੀਕ ਹੋ ਜਾਂਦਾ ਹੈ।

**ਜਿਥੇ ਜਾਇ ਬਹੈ ਮੇਰਾ ਸਤਿਗੁਰੂ ਸੌ ਬਾਨੁ ਸੁਹਾਵਾ ਰਾਮ ਰਜੇ॥**

**ਪੰਨਾ - 450**

**ਜਿਥੇ ਬੈਸਨਿ ਸਾਧ ਜਨ ਸੌ ਬਾਨੁ ਸੁਹੰਦਾ॥**

**ਪੰਨਾ - 319**

ਸੋ ਇਸ ਤਰ੍ਹਾਂ ਨਾਲ ਫੁਰਮਾਨ ਹੈ ਕਿ -

**ਏਕ ਵਸਤੂ ਬੁਝਹਿ ਤਾ ਹੋਵਹਿ ਪਾਕ॥ ਪੰਨਾ - 374**

ਜੇਕਰ ਤੂੰ ਉਸ ਵਸਤੂ ਨੂੰ ਬੁੱਝ ਗਿਆ ਜਿਹੜੀ ਕਿ ਦੇਹ ਦੇ ਅੰਦਰ ਤੱਤ ਵਸਤੂ ਹੈ, ਤਾਂ ਤੂੰ ਪਾਕ ਹੋ ਗਿਆ, ਪਵਿੱਤਰ ਹੋ ਗਿਆ ਤੇ ਤੀਰਥਾਂ ਦਾ ਵੀ ਪੁਜਨੀਕ ਹੋ ਗਿਆ, ਜਿਥੇ ਤੂੰ ਬੈਠ ਜਾਵੇਗਾ ਉਸ ਥਾਂ ਨੂੰ ਤੀਰਥ ਬਣਾ ਦੇਵੇਂਗਾ ਤੇ ਤੇਰੇ ਸੱਤਿਸੰਗ ਵਿਚ ਅਠਾਹਠ ਤੀਰਥ ਨਿਵਾਸ ਕਰਨਗੇ ਜੇ ਤੂੰ ਉਹ ਗੱਲ ਬੁੱਝ ਗਿਆ -

**ਬਿਨੁ ਬੂਝੇ ਤੂੰ ਸਦਾ ਨਾਪਾਕ॥ ਪੰਨਾ - 374**

ਕੱਪੜੇ ਭਾਵੇਂ ਸੌ-ਸੌ ਰੁਪਏ, ਹਜ਼ਾਰ-ਹਜ਼ਾਰ ਰੁਪਏ ਮੀਟਰ ਦੇ ਪਹਿਨ ਲੈ ਤੇ ਭਾਵੇਂ ਲੱਖਾਂ ਰੁਪਈਆਂ ਦੇ ਗਹਿਣੇ ਪਾ ਲੈ ਪਰ ਫਿਰ ਵੀ ਤੂੰ ਨਾਪਾਕ ਹੈ ਤੇ ਤੇਰੇ ਨਾਲ ਜਿਹੜੀ ਚੀਜ਼ ਲਗੋਗੀ ਉਹ ਵੀਂ ਅਪਵਿੱਤਰ ਹੋ ਜਾਵੇਗੀ ਕਿਉਂਕਿ ਤੇਰੇ ਅੰਦਰੋਂ ਹਰ ਵਕਤ ਪਰਮਾਣੂ ਨਿਕਲ ਰਹੇ ਹਨ, ਲਹਿਰਾਂ ਨਿਕਲ ਰਹੀਆਂ ਹਨ ਤੇ ਉਸੇ ਬੰਦਿਆਂ ਨੇ ਤਾਂ ਸਾਰਾ ਸੰਸਾਰ ਦੂਸ਼ਿਤ ਕਰ ਦਿਤਾ-

**ਸਗਲੀ ਧਰਤੀ ਸਾਧ ਕੀ ਤਸਕਰ ਬੈਸੇ ਗਾਇ॥**

ਪੰਨਾ - 309

ਇਹੋ ਜਿਹੋ ਸਰੀਰ ਵਿਚ ਗੋਹਝ, ਅਮੁੱਲੇ ਰਤਨ ਹਨ ਜਿਹਨਾਂ ਦਾ ਕੋਈ ਮੁਲ ਨਹੀਂ, ਅਮੇਲਕ ਹਨ।

**ਜਾਈ ਨਾਮੁ ਅਮੋਲੁ ਕੀਮ ਨ ਕੋਈ ਜਾਣਦੋ॥**

**ਜਿਨਾ ਭਾਗ ਮਥਾਰਿ ਸੇ ਨਾਨਕ ਹਰਿ ਰੰਗੁ ਮਾਣਦੋ॥**

ਪੰਨਾ - 81

**ਨਉ ਨਿਧਿ ਅੰਮ੍ਰਿਤੁ ਪ੍ਰਭ ਕਾ ਨਾਮੁ॥**

**ਦੇਹੀ ਮਹਿ ਇਸ ਕਾ ਬਿਸ਼ਾਮੁ॥**

**ਸੁਨ ਸਮਾਧਿ ਅਨਹਤ ਤਹ ਨਾਦ॥**

**ਕਹਨੁ ਨ ਜਾਈ ਅਚਰਜ ਬਿਸਮਾਦ॥** ਪੰਨਾ - 293

ਐਸੀ ਉਚੀ ਚੀਜ਼ ਪ੍ਰਮੇਸ਼ਰ ਨੇ ਇਸ ਸਰੀਰ ਵਿਚ ਰੱਖ ਦਿਤੀ, ਐਸੇ ਗੋਹਝ ਰਤਨ ਰਖ ਦਿਤੇ ਤੇ ਇਹਨਾਂ ਨੂੰ ਕੌਣ ਕੱਢ ਸਕੇਗਾ ?

..... ਕੋਈ ਗੁਰਮੁਖਿ ਸੇਵਕੁ ਕਢੈ ਖੋਤਿ॥

ਪੰਨਾ - 309

ਕੋਈ ਗੁਰਮੁਖ ਸੱਜਣ, ਸੇਵਕਾਂ ਦੇ ਵਾਂਗੂ ਇਸ ਨੂੰ ਖੋਜ ਖੋਜ ਕੇ ਕੱਢ ਲੈਂਦਾ ਹੈ। ਇਸ ਨੂੰ ਖੋਜਣਾ ਪੈਂਦਾ ਹੈ ਕਿਉਂਕਿ ਇਹਦੇ ਵਿਚ ਕੋਈ ਐਸੀ ਚੀਜ਼ ਹੈ -

**ਸੁਨ ਮੰਡਲ ਇਕੁ ਜੋਗੀ ਬੈਸੇ॥**

**ਨਾਗਿ ਨ ਪੁਰਖੁ ਕਹਹੁ ਕੋਊ ਕੈਸੇ॥** ਪੰਨਾ - 685

ਐਸਾ ਜੋਗੀ ਜੁੜਿਆ ਹੋਇਆ ਪ੍ਰਮੇਸ਼ਰ ਆਪਣੇ ਆਪ ਸਮਾਧੀ ਸਥਿਤ ਬੈਠਾ ਹੈ ਜਿਸ ਦਾ ਕੋਈ ਲਿੰਗ ਨਹੀਂ ਹੈ, ਕੋਈ ਉਸ ਦੇ ਬਾਰੇ ਦੱਸ ਨਹੀਂ ਸਕਦਾ। ਉਹ ਗੁਹਜ ਰਤਨ ਜਿਸ ਨੂੰ ਆਤਮਾ ਕਹਿੰਦੇ ਹਨ ਉਹ ਇਸ ਪ੍ਰਕਾਰ ਹੈ-

**ਸਭੁ ਆਤਮ ਰਾਮੁ ਪਛਾਣਿਆ ਤਾਂ ਇਕੁ ਗਵਿਆ ਇਕੋ ਓਤਿ ਪੋਤਿ॥**

**ਇਕੁ ਦੇਖਿਆ ਇਕੁ ਮੰਨਿਆ ਇਕੋ ਸੁਣਿਆ ਸ੍ਰਵਣ ਸੱਗੋਤਿ॥**

ਪੰਨਾ - 309

ਹੈਰਾਨੀ ਦੀ ਗੱਲ ਹੈ ਕਿ ਪ੍ਰਮੇਸ਼ਰ ਤਾਂ ਇਹਦੇ ਅੰਦਰ ਆਪ ਹੀ ਬੈਠਾ ਹੈ, ਜਿਸ ਨੇ ਆਪਣਾ ਨਾਮ ਆਤਮਾ ਰੱਖਿਆ ਹੋਇਐ। ਮਹਾਰਾਜ ਜੀ ਕਹਿੰਦੇ ਹਨ ਕਿ -

**ਆਤਮਾ ਪਰਾਤਮਾ ਏਕੋ ਕਰੈ॥** ਪੰਨਾ - 661

ਆਤਮਾ ਤੇ ਪ੍ਰਮਾਤਮਾ ਵਿਚ ਭੇਦ ਨਾ ਸਮੱਝੋ ਉਹ ਇਕੋ ਹੀ ਹੈ। ਉਹ ਇਹਦੇ ਵਿਚੇ ਹੀ ਹੈ।

**ਇਕੁ ਦੇਖਿਆ ਇਕੁ ਮੰਨਿਆ ਇਕੋ ਸੁਣਿਆ ਸ੍ਰਵਣ ਸੱਗੋਤਿ॥**

**ਜਨ ਨਾਨਕ ਨਾਮੁ ਸਲਾਹਿ ਤੂ ਸਚੁ ਸਚੇ ਸੇਵਾ ਤੇਰੀ ਹੋਤਿ॥**

ਪੰਨਾ - 309

ਇਸ ਸਰੀਰ ਦੇ ਵਿਚ ਪ੍ਰਮੇਸ਼ਰ ਦੀ ਜੋਤ ਹੈ ਜੇ ਤੂੰ ਉਸ ਨੂੰ ਬੁੱਝ ਲਿਆ -

**ਏਕ ਵਸਤੁ ਬੁਝਹਿ ਤਾਂ ਹੋਵਹਿ ਪਾਕ॥** ਪੰਨਾ - 374

ਤੇ ਉਸਦੀ ਨਿਸ਼ਾਨੀ ਵੀ ਹੈ ਕੋਈ, ਮਹਾਰਾਜ ਫੁਰਮਾਉਂਦੇ ਹਨ ਹਾਂ ਭਾਈ ਨਿਸ਼ਾਨੀ ਹੈ, ਉਸ ਦੀ ਨਿਸ਼ਾਨੀ ਹੈ ਕਿ -

**ਨਉ ਘਰ ਦੇਖਿ ਜੁ ਕਾਮਨਿ ਭੂਲੀ ਬਸਤੁ ਅਨੁਪ ਨ ਪਾਈ॥**

ਪੰਨਾ - 339

ਚੋਰਾਂ ਨੇ ਆ ਕੇ ਸਾਰੀ ਧਰਤੀ ਭਿੱਸਟ ਕਰ ਦਿਤੀ ਕਿਉਂਕਿ ਇਹ ਧਰਤੀ ਤਾਂ ਸਾਧਾਰਾਂ ਵਾਸਤੇ ਬਣੀ ਸੀ ਜਿਨ੍ਹਾਂ ਨੇ ਆਪਣਾ ਅੰਦਰ ਸ਼ੁਧ ਕਿੱਤਾ ਹੋਇਆ ਹੈ ਤੇ ਅੰਦਰਲੀ ਵਸਤੂ ਨੂੰ ਬੁੱਝ ਲਿਆ ਹੋਇਆ ਹੈ।

ਸੋ ਇਸ ਕਰਕੇ - ‘ਏਕ ਵਸਤੁ ਬੁਝਹਿ ਤਾਂ ਹੋਵਹਿ ਪਾਕ॥’ (ਪੰਨਾ - 374) ਤੇ ਉਹ ਵਸਤੂ ਕਿਹੜੀ ਹੈ ? ਜੇ ਸਾਨੂੰ ਪਤਾ ਲੱਗ ਜਾਵੇ ਕਿ ਸਾਡੇ ਸਰੀਰ ਅੰਦਰ ਕੋਈ ਐਸੀ ਵਸਤੂ ਵੀ ਹੈ ਜਿਸਨੂੰ ਜਾਣ ਕੇ, ਬੁੱਝ ਕੇ ਮਹਾਂਪਵਿੱਤਰ ਤੇ ਪਾਕ ਬਾਣੀਆ ਜਾ ਸਕਦਾ ਹੈ। ਮਹਾਰਾਜ ਜੀ ਫੁਰਮਾਨ ਕਰਦੇ ਹਨ -

**ਇਹੁ ਸਰੀਰੁ ਸਭੁ ਧਰਮੁ ਹੈ  
ਜਿਸੁ ਅੰਦਰਿ ਸਰੇ ਕੀ ਵਿਚਿ ਜੋਤਿ॥** ਪੰਨਾ - 309  
ਇਹਦੇ ਵਿਚ ਵਾਹਿਗੁਰੂ ਨੇ ਆਪਣੀ ਜੋਤ ਰੱਖੀ ਹੋਈ ਹੈ।  
**ਏ ਸਰੀਰਾ ਮੇਰਿਆ ਹਰਿ ਤੁਮ ਮਹਿ ਜੋਤਿ ਰਖੀ  
ਤਾਂ ਤੂੰ ਜਗ ਮਹਿ ਆਇਆ॥**  
**ਗਰਿ ਜੋਤਿ ਰਖੀ ਤੁਧੁ ਵਿਚਿ  
ਤਾਂ ਤੂੰ ਜਗ ਮਹਿ ਆਇਆ॥**

ਪੰਨਾ - 921

ਤੇਰੇ ਸਰੀਰ ਵਿਚ ਵਾਹਿਗੁਰੂ ਨੇ ਆਪਣੀ ਨਿਜ ਜੋਤ ਰੱਖ ਦਿਤੀ। ਇਸ ਪ੍ਰਸੰਗ ਵਿਚ ਇਕ ਸਾਖੀ ਆਉਂਦੀ ਹੈ ਕਿਉਂਕਿ ਸਾਖੀਆਂ ਪ੍ਰਤੀਕ ਹੋਇਆ ਕਰਦੀਆਂ ਹਨ। ਮੌਟੀ ਬੁੱਧੀ ਵਾਲਿਆਂ ਨੂੰ ਗੱਲ ਸਮਝਾਉਣ ਵਾਸਤੇ ਮਹਾਂਪੁਰਸ਼ਾਂ ਨੇ ਤਰੀਕਾ ਕੱਢਿਆ ਹੋਇਆ ਹੈ। ਉਹ ਸੱਚ ਤੇ ਅਧਾਰਤ ਹੋਣ ਕਰਕੇ ਬਹੁਤ ਵੱਡੀ ਗੱਲ ਸਮਝਾ ਦਿੰਦੀਆਂ ਹਨ। ਇਸਾਈਤ ਤੇ ਇਸਲਾਮ ਧਰਮ ਦੇ ਅੰਦਰ ਇਕ ਮਿਥਿਹਾਸ ਆਉਂਦਾ ਹੈ ਕਿ ਪ੍ਰਮੇਸ਼ਰ ਨੇ ਜਦੋਂ ਆਦਮੀ ਦੀ ਨਰ-ਨਗਾਇਣੀ ਦੇਹ ਬਣਾਈ, ਉਸੇ ਵੇਲੇ ਆਪਣੀ ਜੋਤ ਇਹਦੇ ਵਿਚ ਪਾ ਦਿਤੀ ਜਿਸ ਨੂੰ ਰੂਹ ਆਖਦੇ ਹਨ ਕਿਉਂਕਿ ਇਹ ਸਰੀਰ ਦੋ ਚੀਜ਼ਾਂ ਦਾ ਬਾਣੀਆ ਹੋਇਐ, ਇਕ ਇਹਦੇ ਵਿਚ ਪੰਜ ਤੱਤ ਹਨ ਤੇ ਇਕ ਇਹਦੇ ਵਿਚ ਰੂਹ ਹੈ। ਰੂਹ ਜਿਹੜੀ ਹੈ ਉਹ ਪ੍ਰਮੇਸ਼ਰ ਨੇ ਇਹਦੇ ਵਿਚ ਆਪਣੀ ਜੋਤ ਪਾ ਦਿਤੀ। ਉਹ ਥੋੜ੍ਹੀ ਦੇਰ ਬਾਅਦ ਸਰੀਰ ਵਿਚੋਂ ਬਾਹਰ ਨਿਕਲ ਗਈ। ਕਹਿਣ ਲੱਗੇ ਕੀ ਗੱਲ, ਬਾਹਰ ਕਿਉਂ ਨਿਕਲ ਆਏ, ਜਵਾਬ ਮਿਲਿਆ ਕਿ ਮਹਾਰਾਜ ਹਾਂ ਤਾਂ ਮੈਂ ਤੁਹਾਡੀ ਜੋਤ, ਤੁਹਾਡੇ ਨਾਲ ਜੁੜਿਆ ਹੋਇਆਂ ਤੇ ਤੁਸੀਂ ਮੈਨੂੰ ਆਪਣੇ ਨਾਲੋਂ ਅੱਡ ਕਰ ਦਿਤਾ ਪਰ ਉਥੇ ਅਨੁਰਾ ਬਹੁਤ ਹੈ ਤੇ ਸੁਨਸਾਨ ਹੈ। ਕਹਿਣ ਲੱਗੇ, “ਹੁਣ ਜਾਹ! ਅੰਦਰ ਟਿਕ, ਉਹ ਕਾਫੀ ਦੇਰ ਨਾ ਨਿਕਲੀ ਪਰ ਫੇਰ ਵਾਪਸ ਆ ਗਈ। ਪ੍ਰਮੇਸ਼ਰ ਕਹਿਣ ਲੱਗੇ ਕੀ ਗੱਲ ਹੁਣ ਕਿਉਂ ਆਈ? ਕਹਿਣ ਲੱਗੀ, ਮੈਨੂੰ ਨਾਦ ਤਾਂ ਸੁਣਨ ਲੱਗ ਗਿਆ, ਪਰ ਅਨੁਰਾ ਪਿਆ। ਪ੍ਰਮੇਸ਼ਰ ਨੇ ਫੇਰ ਕਿਹਾ ਕਿ ਹੁਣ ਜਾਹ, ਮੈਂ ਇਸ ਦਾ ਸੰਬੰਧ (connection) ਆਪਣੀ ਦਰਗਾਹ ਦੇ ਨਾਲ ਜੋੜ ਦਿੰਦਾ ਹਾਂ। ਅਕਾਲ ਪੁਰਖ ਨੇ ਆਪਣੀ ਦਰਗਾਹ ਨਾਲ ਜੋੜ ਦਿਤਾ। ਅੰਦਰ ਚਾਨੂਣਾ ਵੀ ਹੋ ਗਿਆ ਤੇ ਸੰਗੀਤ ਵੀ ਆ ਗਿਆ। ਬਹੁਤ ਵਧੀਆ ਗੱਲ ਬਣ ਗਈ ਕਿਉਂਕਿ ਵਿਚਾਰ ਕਰ ਕੇ ਦੇਖ ਕਿ -

**ਇਹੁ ਸਰੀਰੁ ਸਭੁ ਧਰਮੁ ਹੈ ਜਿਸੁ ਅੰਦਰਿ ਸਰੇ ਕੀ ਵਿਚਿ ਜੋਤਿ॥  
ਗੁਹਜ ਰਤਨ ਵਿਚਿ ਲੁਕਿ ਰਹੇ ਕੋਈ ਗੁਰਮੁਖਿ ਸੇਵਕੁ ਕਢੈ ਖੋਤਿ॥**

ਇਹ ਸੁਰਤ ਨੋਂ ਦਰਵਾਜ਼ਿਆਂ ਵਿਚ ਭੁੱਲੀ ਫਿਰਦੀ ਹੈ ਤੇ  
ਜਿਥੇ ਅਸਲੀ ਚੀਜ਼ ਹੈ ਉਥੇ ਨਹੀਂ ਜਾਂਦੀ। ਅੱਖਾਂ ਨਾਲ ਦੇਖ  
ਕੇ ਬਾਹਰ ਭੁੱਲ ਗਈ, ਕੰਨਾਂ ਦੇ ਨਾਲ ਸੁਣ ਕੇ ਭੁੱਲ ਗਈ,  
ਜੁਬਾਨ ਦੇ ਨਾਲ ਸਵਾਦ ਦੇਖ ਦੇਖ ਕੇ ਭੁੱਲ ਗਈ, ਗੱਲਾਂ  
ਝੂਠੀਆਂ, ਕੱਚੀਆਂ, ਨਿੰਦਿਆ, ਈਰਖਾ, ਬਖੀਲੀ ਤੇ ਇਸ ਤਰ੍ਹਾਂ  
ਸਾਰੇ ਦਰਵਾਜ਼ਿਆਂ ਦੇ ਰਾਹੀਂ ਇਹ ਕਾਮਣ (ਸੁਰਤੀ) ਭੁੱਲੀ  
ਫਿਰਦੀ ਹੈ, ਆਪਣੇ ਘਰ ਨੂੰ ਨਹੀਂ ਜਾਂਦੀ। ਜਦੋਂ ਇਸ ਨੇ  
ਇਨ੍ਹਾਂ ਦਰਵਾਜ਼ਿਆਂ ਰਾਹੀਂ ਦੇਖਣਾ ਬੰਦ ਕਰ ਦਿਤਾ ਤੇ ਇਹ  
ਨੋਂ ਦਰਵਾਜ਼ੇ ਬੰਦ ਕਰ ਲਏ, ਫੇਰ ਕੀ ਹੋਏਗਾ ?

**ਨਉ ਦਰ ਠਕੇ ਧਾਵਤੁ ਰਹਾਏ॥**

**ਦਸਵੈ ਨਿਜ ਘਰਿ ਵਾਸਾ ਪਾਏ॥** ਪੰਨਾ - 124

ਫੇਰ ਇਹ ਇਧਰ ਉਧਰ ਨੱਠੀ ਨਹੀਂ ਫਿਰੇਗੀ ਜਦੋਂ ਨੋਂ  
ਦਰਵਾਜ਼ੇ ਬੰਦ ਕਰ ਲਏ, ਫੇਰ ਇਹ ਆਪਣੇ ਨਿਜ ਘਰ ਵਿਚ  
ਬੈਠੇਗੀ ਤੇ ਫੇਰ ਬਾਹਰ ਨਹੀਂ ਜਾਵੇਗੀ। ਇਹ ਆਪਣੇ ਅਸਲੀ  
ਘਰ ਵਿਚ ਵਾਸਾ ਕਰੇਗੀ -

**ਦਸਵੈ ਨਿਜ ਘਰਿ ਵਾਸਾ ਪਾਏ॥** ਪੰਨਾ - 124

ਦਸਵਾਂ ਘਰ ਜੋ ਗੁਪਤ ਰੱਖਿਆ ਹੋਇਐ, ਉਧਰ ਨੂੰ ਚਲ  
ਪਵੇਗੀ, ਉਥੇ ਕੀ ਹੁੰਦਾ ਹੈ ?

**ਓਥੇ ਅਨਹਦ ਸਬਦ ਵਜਹਿ ਦਿਨੁ ਰਾਤੀ**

**ਗੁਰਮਤੀ ਸਬਦੁ ਸੁਣਾਵਣਿਆ॥** ਪੰਨਾ - 124

ਦਿਨ ਰਾਤ ਹੋ ਰਿਹੈ, ਨਾਦ ਵਜ ਰਹੇ ਹਨ ਤੇ ਬਾਹਰਲਾ  
ਪਾਸਾ ਸਭ ਫਿੱਕਾ ਲੱਗ ਰਿਹਾ ਹੈ, ਉਥੇ ਅੰਮ੍ਰਿਤ ਦੇ ਝਰਨੇ  
ਵਰਸ ਰਹੇ ਹਨ।

**ਅੰਮ੍ਰਿਤੁ ਰਸੁ ਸਤਿਗੁਰੁ ਚੁਆਇਆ॥** ਪੰਨਾ - 1069

ਫੇਰ ਕੀ ਹੋਇਆ ?

**ਦਸਵੈ ਦੁਆਰਿ ਪ੍ਰਗਟੁ ਹੋਇ ਆਇਆ॥** ਪੰਨਾ - 1069

**ਤਹ ਅਨਹਦ ਸਬਦ ਵਜਹਿ ਪੁਨਿ ਬਾਣੀ**

**ਸਹਿਜੇ ਸਹਜਿ ਸਮਾਈ ਹੇ॥** ਪੰਨਾ - 1069

ਭਾਈ ਪੇਮੀਆਂ, ਤੇਰੇ ਅੰਦਰ ਅੰਦਰ ਦਿਨ ਰਾਤ ਅਨਹਦ  
ਵੱਜ ਰਿਹਾ ਹੈ। ਐਸਾ ਨਾਦ ਹੋ ਰਿਹਾ ਕਿ ਜੇ ਇਕ ਵਾਰੀ  
ਵੀ ਸੁਣ ਲਵੇਂ ਤਾਂ ਮਹੀਨਿਆਂ ਬੱਧੀ ਮਸਤੀ ਨਹੀਂ ਉਤਰਿਆ  
ਕਰਦੀ। ਐਸਾ ਨਾਦ ਹੈ, ਜਿਸਨੇ ਜਾਣ ਲਿਆ, ਉਹੀ ਇਸ  
ਚੀਜ਼ ਨੂੰ ਜਾਣਦੇ ਬਾਕੀ ਤਾਂ ਸਾਰੀ ਦੁਨੀਆਂ ਭੁੱਲੀ ਫਿਰਦੀ  
ਹੈ ਤੇ ਫਿਕੇ ਦੁਆਰਿਆਂ ਵਿਚ ਘੁੰਮਦੀ ਫਿਰਦੀ ਹੈ। ਲੇਕਿਨ  
ਮਿਲਦਾ ਉਦੋਂ ਹੀ ਹੈ ਜਦੋਂ ਪ੍ਰਮੇਸ਼ਰ ਤੁਰੁਠ ਕੇ ਚਾਬੀ ਦੇ ਦੇਵੇ।

**ਦਸਵੈ ਦੁਆਰਿ ਕੁੰਚੀ ਜਬ ਦੀਜੈ॥**

**ਤਉ ਦਇਆਲ ਕੌ ਦਰਸਨੁ ਕੀਜੈ॥** ਪੰਨਾ - 341

ਸ਼ਬਦ ਦੀ, ਮੰਤਰ ਦੀ ਕੁੰਜੀ ਲੈਣੀ ਪੈਂਦੀ ਹੈ ਤੇ ਜਦੋਂ  
ਉਹ ਕੁੰਜੀ ਮਿਲ ਜਾਵੇ ਤਾਂ ਫਿਰ ਮਿਲ ਜਾਂਦਾ ਹੈ, ਇਸ ਤਰ੍ਹਾਂ  
ਛੁਰਮਾਉਂਦੇ ਹਨ -

**ਨਉ ਦਰਵਾਜ਼ੇ ਕਾਇਆ ਕੌਟੁ ਹੈ ਦਸਵੈ ਗੁਪਤੁ ਰਖੀਜੈ॥**

**ਬਜਰ ਕਪਾਟ ਨ ਖੁਲਨੀ ਗੁਰ ਸਬਦਿ ਖੁਲੀਜੈ॥**

**ਅਨਹਦ ਵਾਜੇ ਪੁਨਿ ਵਜਦੇ ਗੁਰ ਸਬਦਿ ਸੁਣੀਜੈ॥**

**ਤਿਤੁ ਘਟੁ ਅੰਤਰਿ ਚਾਨਣਾ ਕਰਿ ਭਗਤਿ ਮਿਲੀਜੈ॥**

**ਸਭਿ ਮਹਿ ਏਕੁ ਵਰਤਦਾ ਜਿਨਿ ਆਪੇ ਰਚਨ ਰਚਾਈ॥**  
ਪੰਨਾ - 954

**ਵਾਹੁ ਵਾਹੁ ਸਚੇ ਪਾਤਿਸਾਹ ਤੁ ਸਚੀ ਨਾਈ॥**  
ਪੰਨਾ - 947

ਜਿਹੜਾ ਦਸਵਾਂ ਦਰਵਾਜ਼ਾ ਬੰਦ ਪਿਆ ਸੀ ਗੁਰੂ ਦੇ  
ਸ਼ਬਦ ਦੀ ਚਾਬੀ ਮਿਲਣ ਨਾਲ ਖੁਲ੍ਹ ਗਿਆ, ਫੇਰ ਕੀ ਹੋਇਆ,  
ਕਹਿੰਦੇ ਵਾਜੇ ਵਜਣ ਲੱਗ ਪਏ, ਨਾਦ ਸੁਣ ਰਹੇ ਹਨ।  
ਮਹਾਰਾਜ ਜੀ ਨੇ ਪੰਜ ਕਿਸਮ ਦੇ ਸ਼ਬਦ ਤੇ ਦਸ ਕਿਸਮ ਦੇ  
ਨਾਦ ਵੀ ਦੱਸੇ ਹਨ, ਦੱਵੇਂ ਚੀਜ਼ਾਂ ਹਨ। ਐਸੇ ਥਾਂ ਤੇ ਸੁਰਤੀ  
ਦਾ ਵਾਸਾ ਹੋ ਕੇ ਉਥੇ ਗੁਰੂ ਦਾ ਸ਼ਬਦ ਸੁਣਾਈ ਦਿੰਦਾ ਹੈ।  
ਸਾਧ ਸੰਗਤ ਜੀ! ਗੁਰੂ ਦਾ ਸ਼ਬਦ ਕੀ ਹੈ? ਗੁਰੂ ਦਾ ਸ਼ਬਦ  
ਇਕੋ-ਇਕ ਵਰਤਦਾ ਹੈ, ਸੁਣਾਈ ਦਿੰਦਾ ਹੈ ਤੇ ਦਿਖਾਈ ਵੀ  
ਦਿੰਦਾ ਹੈ। ਉਥੇ ਗਿਆਨ ਦਾ ਪ੍ਰਕਾਸ਼ ਹੈ ਤੇ ਉਥੇ ਨਜ਼ਰ ਕੀ  
ਆਉਂਦੈ ?

**ਸਭਿ ਮਹਿ ਏਕੁ ਵਰਤਦਾ ਜਿਨਿ ਆਪੇ ਰਚਨ ਰਚਾਈ॥**  
ਪੰਨਾ - 954

**ਵਾਹੁ ਵਾਹੁ ਸਚੇ ਪਾਤਿਸਾਹ ਤੁ ਸਚੀ ਨਾਈ॥**  
ਪੰਨਾ - 947

ਸੋ ਐਸੀ ਜੋ ਖੋਜ ਹੈ ?

**ਨਗਰੀ ਏਕੈ ਨਉ ਦਰਵਾਜ਼ੇ ਧਾਵਤੁ ਬਰਜਿ ਰਹਾਈ॥**  
ਪੰਨਾ - 1123

ਆਹ ਜਿਹੜਾ ਮਨ ਦਸਾਂ ਦੁਆਰਿਆਂ ਰਾਹੀਂ ਛਾਲਾਂ  
ਮਾਰਦਾ ਫਿਰਦੈ, ਕਦੀ ਏਧਰ ਨੂੰ ਤੇ ਕਦੇ ਉਧਰ ਨੂੰ, ਇਸ  
ਨੂੰ ਰੋਕ ਲਵੇ ਪਰ ਇਹ ਗਿਆਨ ਪ੍ਰਾਪਤੀ ਤੋਂ ਬਿਨਾਂ ਨਹੀਂ  
ਰੁਕਿਆ ਕਰਦਾ। ਜਦੋਂ ਗਿਆਨ ਹੋ ਜਾਵੇ, ਨਾਮ ਦੇ ਵਿਚ  
ਬਿਰਤੀ ਲੱਗ ਜਾਵੇ। ਫੇਰ ਧਿਆਤਾ, ਧਿਆਨ, ਧੋਆ ਤੇ  
ਗਿਆਤਾ, ਗਿਆਨ, ਗੋਆ ਦੀ ਤ੍ਰਿਕੁਟੀ ਟੁੱਟ ਜਾਇਆ ਕਰਦੀ  
ਹੈ -

**ਤ੍ਰਿਕੁਟੀ ਛੁਟੈ ਦਸਵਾ ਦਰੁ ਖੁਲ੍ਹੈ ਤਾ ਮਨੁ ਖੀਵਾ ਭਾਈ॥**  
ਪੰਨਾ - 1123

ਜਦੋਂ ਦਸਵਾਂ ਦੁਆਰ ਖੁਲ੍ਹ ਗਿਆ, ਪ੍ਰਮੇਸ਼ਰ ਸਾਖਸ਼ਾਤ  
ਅਨੁਭਵ ਦੀ ਨਗਰੀ ਦੇ ਅੰਦਰ ਨਜ਼ਰ ਆ ਗਿਆ ਫੇਰ ਇਹ  
ਮਨ ਨਸ਼ਾ ਪੀ ਲੈਂਦੇ ਤੇ ਫੇਰ ਇਹਦਾ ਨਸ਼ਾ ਉਤਰਿਆ ਨਹੀਂ  
ਕਰਦਾ।

**ਧਾਰਨਾ - ਚੜ੍ਹੀ ਰਹੇ ਦਿਨ ਰਾਤ ਨਾਮ ਖੁਮਾਰੀ,**  
**ਨਾਮ ਖੁਮਾਰੀ -2, 2.**

**ਨਾਮ ਖੁਮਾਰੀ ਨਾਨਕਾ, - 2, 2.**  
**ਚੜ੍ਹੀ ਰਹੇ ਦਿਨ ਰਾਤ ਨਾਮ ਖੁਮਾਰੀ, .. -2.**

**ਪੈਸਤ ਮਦ ਅਛੀਮ ਭੰਗ ਉਤਰ ਜਾਏ ਪਰਭਾਤ॥**  
**ਨਾਮ ਖੁਮਾਰੀ ਨਾਨਕਾ ਚੜ੍ਹੀ ਰਹੇ ਦਿਨ ਰਾਤ॥**

**ਜਨਮਸਥੀ**  
**ਤ੍ਰਿਕੁਟੀ ਛੁਟੈ ਦਸਵਾ ਦਰੁ ਖੁਲ੍ਹੈ ਤਾ ਮਨੁ ਖੀਵਾ ਭਾਈ॥**  
ਪੰਨਾ - 1123

ਨਸ਼ਾ ਹੋ ਗਿਆ ਤੇ ਹੁਣ ਵਿਸਮਾਦ ਵਿਚ ਚਲਿਆ ਗਿਆ। ਸੋ ਇਹ ਮਨ ਨੂੰ ਜਿਤ ਲੈਂਦੇ ਜਦੋਂ ਇਸ ਅਵਸਥਾ ਤੇ ਪਹੁੰਚ ਜਾਂਦਾ ਹੈ -

**ਸੇਇ ਮੁਕਤ ਜਿ ਮਨੁ ਜਿਣਹਿ.....॥**

ਪੰਨਾ - 490

ਜਦੋਂ ਮਨ ਜਿਤ ਲਿਆ ਤਾਂ ਮਾਇਆ ਦਾ ਅਸਰ ਨਹੀਂ ਪੈਂਦਾ ਮੁੜ ਕੇ, ਨਾ ਹਉਮੈ ਦਾ ਅਸਰ ਹੁੰਦੈ ਨਾ ਮਾਇਆ ਦਾ ਅਸਰ ਹੁੰਦਾ ਹੈ।

**ਫਿਰਿ ਧਾਤੁ ਨ ਲਾਗੀ ਅਗਿ॥**

**ਦਸਵੈ ਦੁਆਰਿ ਰਹਤ ਕਰੇ ਝਿਭਵਣ ਸੋਝੀ ਪਾਇ॥**

ਪੰਨਾ - 490

ਹਰ ਵਕਤ ਅਨੁਭਵ ਦੇ ਨਗਰ ਵਿਚ ਗਿੱਦਾ ਹੈ, ਜਿਧਰ ਨੂੰ ਦੇਖਦੈ, ਇਕੋ ਹੀ ਨਜ਼ਰ ਆਉਂਦਾ ਹੈ, ਦੂਜਾ ਆਇਆ ਹੀ ਨਹੀਂ ਕਰਦਾ। ਸਾਰੇ ਭੇਤ ਖੁਲ੍ਹੇ ਜਾਂਦੇ ਹਨ - ਰੂਹਾਨੀਅਤ ਦੇ। ਜਿੰਨੇ ਵੀ ਵੇਦ, ਕਤੇਬ, ਸਿਮੂਤੀਆਂ, ਸਾਸ਼ਤਰ ਅੱਖਾਂ ਨਾਲ ਦੇਖਦੀ ਸਾਰ ਸਪਸ਼ਟ (decipher) ਹੋ ਜਾਂਦੇ ਹਨ, ਭਾਵੇਂ ਅੱਖਰਾਂ ਦੇ ਅਰਥ ਨਾ ਆਉਂਦੇ ਹੋਣ ਲੇਕਿਨ ਉਸ ਦਾ ਭਾਵ ਸਾਰਾ ਉਸ ਦੀ ਸਮਝ ਵਿਚ ਆ ਜਾਇਆ ਕਰਦਾ ਹੈ -

**ਜਗਤੁ ਉਪਾਇ ਖੇਲੁ ਰਚਾਇਆ॥**

**ਪਵਣੈ ਪਾਣੀ ਅਗਨੀ ਜੀਉ ਪਾਇਆ॥**

ਪੰਨਾ - 1031

ਇਹ ਜੀਵ ਪਾਣੀ ਤੇ ਅਗਨ ਆਦਿ ਵਿਚ ਪਾ ਦਿਤਾ ਇਸ ਤਰ੍ਹਾਂ ਸੰਸਾਰ ਦਾ ਖੇਲੁ ਰਚਾ ਦਿਤਾ।

**ਦੇਹੀ ਨਗਰੀ ਨਉ ਦਰਵਾਜੇ ਸੋ ਦਸਵਾ ਗੁਪਤੁ ਰਾਤਾ ਹੋ॥**

ਪੰਨਾ - 1031

ਦਸਵਾਂ ਗੁਪਤ ਰੱਖ ਦਿਤਾ ਕਿ ਗੁਰਮੁਖਾਂ ਨੂੰ ਮਿਲ ਕੇ ਨਾਮ ਦੀ ਕਮਾਈ ਕਰਕੇ ਇਹ ਖੁਲ੍ਹੇ ਜਾਵੇਗਾ -

**ਧਾਵਤੁ ਬੰਮਿਆ ਸਤਿਗੁਰਿ ਮਿਲਿਐ ਦਸਵਾ ਦੁਆਰੁ ਪਾਇਆ॥**

ਪੰਨਾ - 441

ਤੇ ਉਥੇ ਮਿਲਣਾ ਕੀ ਹੈ ?

**ਤਿਥੇ ਅੰਮ੍ਰਿਤ ਭੋਜਨੁ ਸਹਜ ਧੁਨਿ ਉਪਜੈ**

**ਜਿਤੁ ਸਬਦਿ ਜਗਤੁ ਬੰਮਿ ਰਹਾਇਆ॥**

ਪੰਨਾ - 441

ਵਾਹਿਗੁਰੂ ਦੇ ਇਸ ਸ਼ਬਦ ਨਾਲ, ਧੁਨ ਨਾਲ ਓਅੰਕਾਰ, ਧੁਨ ਨਾਲ ਵੀ ਕਹਿੰਦੇ ਹਨ ਕਿ ਇਹ ਜਗਤ ਬੰਮਿਆ ਹੋਇਆ ਹੈ। ਉਸ ਸ਼ਬਦ ਦਾ ਉਚਾਰਨ ਹੁੰਦੈ, ਉਸ ਸ਼ਬਦ ਦੇ ਨਾਲ ਆਵਾਜ਼ਾਂ ਮਾਰਦਾ ਹੈ -

**ਦਿਲਾ ਕਾ ਮਾਲਕੁ ਕਰੇ ਹਾਕੁ॥**

ਪੰਨਾ - 897

ਆਵਾਜ਼ ਆ ਰਹੀ ਹੈ, ਐ ਜੀਵ! ਤੂੰ ਭਟਕ ਗਿਆ, ਦੂਰ ਚਲਿਆ ਗਿਆ ਕਿਥੇ ਚਲਿਆ ਗਿਆ? ਅੰਦਰ ਆਵਾਜ਼ ਆਉਂਦੀ ਹੈ ਤੇ ਇਹ ਪਰਤਵੀ ਆਵਾਜ਼ ਦਿੰਦੈ। ਉਪਰੋਂ ਆਵਾਜ਼ ਆਉਂਦੀ ਹੈ ਇਹ ਜਵਾਬ ਦਿੰਦੈ -

ਵਾਹਿ.....ਗਰੁ.....। ਉਧਰੋਂ ਆਵਾਜ਼ ਆਉਂਦੀ ਹੈ ਇਹ ਵੀ ਆਵਾਜ਼ ਦਿੰਦੀ, ਖਿਚ ਕੇ ਆਪਣੇ ਕੌਲ ਕਰ ਲੈਂਦੈ,

ਦੋਹਾਂ ਦੀ ਆਵਾਜ਼ ਰਲ ਜਾਂਦੀ ਹੈ।

**ਦਿਲਾ ਕਾ ਮਾਲਕੁ ਕਰੇ ਹਾਕੁ॥** ਪੰਨਾ - 897

ਉਹ ਹਾਕਾਂ ਮਾਰ ਰਿਹਾ ਹੈ ਲੇਕਿਨ ਸੁਣਦੀਆਂ ਕਿਉਂ ਨਹੀਂ? ਕਿਉਂਕਿ -

**ਮਾਇਆਧਾਰੀ ਅਤਿ ਅੰਨਾ ਬੋਲਾ॥** ਪੰਨਾ - 313

ਆਖਰੀ ਹੱਦ ਤੱਕ ਅੰਨ੍ਹਾਂ ਤੇ ਬੋਲਾ ਹੋ ਗਿਆ, ਨਾ ਕੁਝ ਦਸਦੈ ਨਾ ਸੁਣਦੈ,

**ਸਥਦੁ ਨਾ ਸੁਣਈ ਬਹੁ ਰੋਲ ਘਚੋਲਾ॥** ਪੰਨਾ - 313

ਮਾਇਆ ਦੇ ਰੋਲੇ-ਘਚੋਲੇ ਵਿਚ ਪੈ ਕੇ ਫਿਕੀਆਂ ਚੀਜ਼ਾਂ ਨਾਲ ਮਨ ਲਾ ਲਿਆ -

**ਬੈਰ ਬਿਰੋਧ ਕਾਮ ਕੌਧ ਮੌਹ॥**

**ਝੁਠ ਬਿਕਾਰ ਮਹਾ ਲੋਭ ਧੋਹ॥**

**ਇਆਹੁ ਜੁਗਤਿ ਬਿਹਾਨੇ ਕਈ ਜਨਮ॥**

**ਨਾਨਕ ਰਾਖਿ ਲੇਹੁ ਆਪਨ ਕਰਿ ਕਰਮ॥** ਪੰਨਾ - 267

ਸਾਧ ਸੰਗਤ ਜੀ! ਇਹ ਇਨ੍ਹਾਂ ਚੀਜ਼ਾਂ ਵਿਚ ਪੈ ਗਿਆ, ਗੁਰੂ ਦਾ ਸਾਥ ਛੱਡ ਗਿਆ ਤੇ ਹੁਣ ਗੁਰੂ ਦੇ ਬਚਨ ਮੰਨਦਾ ਨਹੀਂ ਹੈ। ਜੇਕਰ ਮੰਨ ਲਵੇ ਤਾਂ ਇਹ ਸਾਰੀਆਂ ਚੀਜ਼ਾਂ ਖਤਮ ਹੋ ਜਾਂਦੀਆਂ ਹਨ। ਮਹਾਰਾਜ ਜੀ ਦਾ ਹੁਕਮ ਹੈ ਕਿ ਜਿਹੜਾ-

**ਘਰ ਮਹਿ ਘਰੁ ਦੇਖਾਇ ਦੇਇ ਸੋ ਸਤਿਗੁਰੁ ਪੁਰਖੁ ਸੁਜਾਣੁ॥**

ਪੰਨਾ - 1291

ਇਸ ਸਰੀਰ ਦੇ ਅੰਦਰ ਜਿਹਦੇ ਵਿਚ ਮਨ ਹੋਰ ਝੂਠਾ ਘਰ ਬਣਾ ਕੇ ਬੈਠਾ ਹੋਇਐ, ਅਹੰ, ਮੇਰੀ-ਮੇਰਾ ਭਾਵ ਦਾ, ਉਸ ਨੂੰ ਜੇਕਰ ਸਹੀ ਘਰ ਦਿਖਾ ਦੇਵੇ, ਅਨੁਭਵ ਦਾ ਘਰ ਦਿਖਾ ਦੇਵੇ, ਜਿਵੇਂ ਭਾਈ ਵੀਰ ਸਿੰਘ ਜੀ ਕਹਿੰਦੇ ਹਨ ਕਿ ਜਿਸ ਥਾਂ ਦੇ ਉਤੇ ਬੁਧੀ ਦੇ ਖੰਭ ਸੜ ਜਾਂਦੇ ਹਨ ਫੇਰ ਵੀ ਸਾਡਾ ਚਿਤ ਕਰਦਾ ਹੈ ਕਿ ਅਸੀਂ ਮਲੋ-ਮਲੀ ਉਥੇ ਉਡਾਰੀ ਮਾਰੀਏ ਤੇ ਸਾਨੂੰ ਸਮਝਦਾਰ ਬੰਦੇ ਰੋਕਦੇ ਹਨ ਤੇ ਸਾਨੂੰ ਵਹਿਮੀ ਆਖਦੇ ਹਨ-

**ਜਿਨ੍ਹਾਂ ਉਚਯਾਈਆਂ ਉਤੋਂ 'ਬੁੱਧੀ' ਖੰਬ ਸਾੜ ਢੱਠੀ,**

**ਮੱਲੋ ਮੱਲੀ ਓਥੇ ਦਿਲ ਮਾਰਦਾ ਉਡਾਰੀਆਂ।**

**ਪਾਜਾਲੇ ਅਣਡਿੱਠੇ ਨਾਲ, ਬੁੱਲੁ ਲਗ ਜਾਣ ਓਥੇ,**

**ਗਸ ਤੇ ਸਰੂਰ ਚੜ੍ਹੇ, ਝੂੰਮਾਂ ਆਉਣ ਪਯਾਰੀਆਂ।**

**'ਗਯਾਨੀ' ਸਾਨੂੰ ਹੋੜਦਾ ਤੇ 'ਵਹਿਮੀ ਢੋਲਾ' ਆਖਦਾ ਏ,**

**'ਮਾਰੇ ਗਏ ਜਿਨ੍ਹਾਂ ਲਾਈਆਂ ਬੁੱਧੋਂ ਪਾਰ ਤਾਰੀਆਂ।'**

**'ਬੈਠ ਵੇ ਗਿਆਨੀ! ਬੁੱਧੀ ਮੰਡਲੇ ਦੀ ਕੈਦ ਵਿਚ,**

**'ਵਲਵਲੇ ਦੇ ਦੇਸ਼' ਸਾਡੀਆਂ ਲੱਗ ਗਈਆਂ ਯਾਰੀਆਂ।**

ਡਾ. ਭਾਈ ਵੀਰ ਸਿੰਘ ਜੀ

ਕਹਿੰਦੇ ਤੈਨੂੰ ਨਹੀਂ ਪਤਾ ਜਿਸ ਘਰ ਵਿਚ ਸਾਡਾ ਵਾਸਾ ਹੋ ਗਿਆ ਉਹ ਤਾਂ ਅੰਮ੍ਰਿਤ ਦਾ ਘਰ ਹੈ, ਰਸ ਦਾ ਘਰ ਹੈ। ਅਸਲੀ ਘਰ ਇਸ ਸਰੀਰ ਦੇ ਵਿਚ ਹੀ ਹੈ, ਹੇਠਲਾ ਘਰ ਫਿਕਾ ਹੈ, ਦੁਖਾਂ ਦਾ ਭਰਿਆ ਹੋਇਐ, ਈਰਖਾ ਦਾ ਭਰਿਆ ਹੋਇਐ, ਨਿੰਦਿਆ ਦਾ ਭਰਿਆ ਹੋਇਐ, ਚਲਾਕੀਆਂ ਦਾ ਭਰਿਆ ਹੋਇਆ ਇਕ ਖੰਡਰ ਹੈ, ਵੀਰਾਨ ਥਾਂ ਹੈ, ਲੇਕਿਨ ਉਪਰਲਾ

ਘਰ, ਸਤਿ-ਚਿਤ-ਅਨੰਦ ਦਾ ਘਰ ਹੈ। ਜਿਥੇ ਸਦਾ ਹੀ ਅਨੰਦ ਰਹਿੰਦਾ ਹੈ। ਸਦਾ ਹੀ ਉਥੇ ਨਾਮ ਦੀ ਧੁਨੀ ਵੱਜਦੀ ਹੈ।

**ਪੰਚ ਸਬਦ ਧੁਨਿਕਾਰ ਧੁਨਿ ਤਹ ਬਜੈ ਸਬਦੁ ਨੀਸਾਣੁ ॥  
ਪੰਨਾ - 1291**

ਉਥੇ ਪੰਜਾਂ ਸ਼ਬਦਾਂ ਦੀ ਧੁਨਕਾਰ ਹੁੰਦੀ ਹੈ।

**ਦੀਪ ਲੋਅ ਪਾਤਾਲ ਤਹ ਖੰਡ ਮੰਡਲ ਹੈਰਾਨੁ ॥  
ਤਾਰ ਘੰਗ ਬਾਜਿੰਡ੍ਰ ਤਹ ਸਾਚਿ ਤਖਤਿ ਸੁਲਤਾਨੁ ॥  
ਪੰਨਾ - 1291**

ਸੁਲਤਾਨ, ਵਾਹਿਗੁਰੂ ਨੂੰ ਜੇਕਰ ਬੁਝ ਲਿਆ ਪਰ ਸਾਧ ਸੰਗਤ ਜੀ! ਉਸ ਨੂੰ ਅਨੁਭਵ ਦੇ ਨਾਲ ਬੁਝਿਆ ਜਾਂਦੈ।

**ਏਕ ਵਸਤੁ ਬੁਝਹਿ ਤਾ ਹੋਵਹਿ ਪਾਕ ॥ ਪੰਨਾ - 374**

ਉਹ ਤੇਰੇ ਅੰਦਰ ਹੀ ਹੈ, ਜੇ ਬੁਝ ਲਿਆ ਤਾਂ ਤੂੰ ਮਹਾਂ ਪਵਿੱਤਰ ਹੈਂ ਤੇ ਤੇਰੇ ਚਰਨਾਂ ਦੀ ਧੂੜੀ ਨੂੰ ਤੀਰਥ ਦੀ ਕੀ ਗੱਲ, ਦੇਵਤੇ ਵੀ ਲੋਚਣਗੇ।

**ਜਨ ਕੀ ਧੂੜ ਤੀਰਥ ਕੌਟ ਗੰਗਾ ॥**

ਉਸ ਪੁਰਸ਼ ਜਿਸ ਨੇ ਲੀਨਤਾ (realization) ਪ੍ਰਾਪਤ ਕਰ ਲਈ, ਗੰਗਾ ਦੇ ਕਰੋੜਾਂ ਤੀਰਥਾਂ ਦਾ ਇਸ਼ਨਾਨ ਵੀ ਉਸ ਦੇ ਚਰਨਾਂ ਦੀ ਧੂੜੀ ਦੀ ਬਰਾਬਰੀ ਨਹੀਂ ਕਰ ਸਕਦਾ। ਪਰ ਜੇ ਵਾਹਿਗੁਰੂ ਕਿਰਪਾ ਕਰ ਦੇਵੇ -

**ਦੇਸਮ ਸਥਾਨ ਕੇ ਸਮਾਨ ਕੌਣ ਭੌਨ ਕਰੋ,  
ਗੁਰਮੁਖਿ ਪਾਵੈ ਸੁ ਤੇ ਅਨਤ ਨ ਪਾਵਈ ।  
ਉਨਮਨੀ ਜੋਤਿ ਪਟੰਤਰ ਦੀਜੈ ਕੌਣ ਜੋਤਿ,  
ਦਯਾ ਕੈ ਦਿਖਾਵੈ ਜਾਹੀ ਤਾਹੀ ਬਨ ਆਵਈ ।  
ਅਨਹਦ ਨਾਦ ਸਮਸਰ ਨਾਦ ਬਾਦ ਕੌਨ,  
ਸ੍ਰੀ ਗੁਰੂ ਸੁਨਾਵੈ ਜਾਹਿ ਸੋਈ ਲਿਵ ਲਾਵਈ ।  
ਨਿਝਰ ਅਪਾਰ ਧਾਰ ਤੁਲ ਨ ਅੰਮ੍ਰਿਤ ਰਸ,  
ਅਪਿਉ ਪੀਆਵੈ ਜਾਹਿ ਤਾਹੀ ਮੇ ਸਮਾਵਈ ।**

**ਕਬਿੰਤ ਭਾਈ ਗੁਰਦਾਸ ਜੀ**

ਭਾਈ ਗੁਰਦਾਸ ਜੀ ਦਸਦੇ ਹਨ ਕਿ ਇਹ ਜਿਹੜਾ ਨਿਜ ਘਰ ਦਾ ਅਸਥਾਨ ਹੈ ਜਿਸ ਨੂੰ ਬਿਰ ਘਰ ਕਹਿੰਦੇ ਹਨ-

**ਧਿਰੁ ਘਰਿ ਬੈਸਹੁ ਹਰਿ ਜਨ ਪਿਆਰੇ ॥**

**ਸਤਿਗੁਰਿ ਤੁਮਰੇ ਕਾਜ ਸਵਾਰੇ ॥ ਪੰਨਾ - 201**

ਇਸ ਨੂੰ ਬਿਰ ਘਰ ਵੀ ਕਹਿੰਦੇ ਹਨ, ਸੋ ਦਰ ਵੀ ਕਹਿੰਦੇ ਹਨ, ਪਰ ਇਹ ਦਿਖਾਉਂਦਾ ਕੌਣ ਹੈ? ਉਨਮਨੀ ਜੋਤ, ਜਿਹੜੀ ਅਮੰਨ ਦੀ ਜੋਤ ਹੈ, ਕਿਹਦੇ ਵਰਗੀ ਦੱਸੀਏ? ਜੇ ਵਾਹਿਗੁਰੂ ਦਿਇਆ ਕਰਕੇ ਦਿਖਾ ਦੇਵੇ। ਕਿਹੜਾ ਨਾਦ ਕਿਹਦੇ ਵਰਗਾ ਦੱਸੀਏ ਕਿ ਉਹਦੇ ਵਰਗਾ ਹੈ ਪਰ ਇਹ ਤਾਂ ਕਹਿਣ ਮਾਤਰ ਹੁੰਦਾ ਹੈ ਕਿ ਸਾਰੰਗੀ ਦੀ ਆਵਾਜ਼ ਵਾਂਗੂ ਸੁਣਦਾ ਹੈ ਲੇਕਿਨ ਜਿਹੜਾ ਸੁਣਦਾ ਹੈ ਉਹਦੇ ਤਾਂ ਰੋਮਾਂਚ ਖੜ੍ਹੇ ਹੋ ਜਾਂਦੇ ਹਨ। ਉਹ ਨੇਤਰ ਨਹੀਂ ਖੋਲਦਾ ਕਿਉਂਕਿ ਹਰ ਵਕਤ ਜੀਅ ਕਰਦੈ ਕਿ ਅੰਦਰ ਨੂੰ ਜਾਵਾਂ, ਅੰਦਰ ਨੂੰ ਜਾਵਾਂ, ਇਹ ਚੀਜ਼ ਹੀ ਐਸੀ ਅਦਭੂਤ ਹੈ। ਅਸਲੀ ਘਰ ਮਿਲ ਗਿਆ। ਕੋਈ ਦੁਨੀਆ ਦਾ ਰਸ, ਉਸਦੀ ਬਰਾਬਰੀ ਨਹੀਂ ਕਰ ਸਕਦਾ, ਉਹ

ਜਿਹੜੀ ਨਿਝਰ ਧਾਰ ਅੰਦਰ ਹਰ ਵਕਤ ਚੌਂਦੀ ਹੈ -

**ਅਪਿਉ ਪੀਆਵੈ ਜਾਹਿ ਤਾਹੀ ਮੇ ਸਮਾਵਈ ।**

**ਕਬਿੰਤ ਭਾਈ ਗੁਰਦਾਸ ਜੀ**

ਵਾਹਿਗੁਰੂ ਕਿਰਪਾ ਕਰਕੇ ਉਥੇ ਪਹੁੰਚਾ ਦੇਵੇ ਉਹ ਤਾਂ ਉਹਦੇ ਵਿਚ ਹੀ ਸਮਾਅ ਜਾਂਦਾ ਹੈ।

ਨਾਮਦੇਵ ਜੀ ਕਹਿਣ ਲੱਗੇ ਗੁਰਮੁਖਾ! -

**ਏਕ ਵਸਤੁ ਬੁਝਹਿ ਤਾ ਹੋਵਹਿ ਪਾਕ ॥**

**ਬਿਨੁ ਬੁਝੇ ਤੂੰ ਸਦਾ ਨਾਪਾਕ ॥ ਪੰਨਾ - 374**

ਤੇਰੀਆਂ ਸਾਰੀਆਂ ਹੀ ਗੱਲਾਂ ਫਿੱਕੀਆਂ ਹਨ, ਤੇਰਾ ਜੀਵਨ ਵੀ ਫਿੱਕਾ ਹੈ, ਕਿਸੇ ਕੰਮ ਦਾ ਨਹੀਂ ਹੈ ਕਿਉਂਕਿ ਦੇਹ ਅਭਿਮਾਨੀ ਦਾ ਜੀਵਨ ਬੜਾ ਮਾੜਾ ਹੋਇਆ ਕਰਦਾ ਹੈ। ਉਹ ਆਪ ਹੀ ਇਕੱਲਾ ਦੁਖੀ ਨਹੀਂ ਹੋਇਆ ਕਰਦਾ ਸਗੋਂ ਦੇਹ ਅਭਿਮਾਨ ਹੋਣ ਕਰਕੇ ਸਾਰੀ ਦੁਨੀਆਂ ਨੂੰ ਦੁਖੀ ਕਰਿਆ ਕਰਦਾ ਹੈ। ਆਪਣੇ ਨਿਜ ਘਰ ਦਾ ਉਸ ਨੂੰ ਪਤਾ ਨਹੀਂ ਹੋਇਆ ਕਰਦਾ। ਇਕ ਵਾਰੀ ਬਾਬਾ ਫਗੀਦ ਤੁਰੇ ਜਾਂਦੇ ਹਨ ਕਿ ਦੇਖਦੇ ਹਨ ਕਿ ਇਕ ਘਰ ਵਿਚ ਰੋਣ ਦੀ ਆਵਾਜ਼ ਆ ਰਹੀ ਹੈ “ਹਾਇ! ਨਾ ਮਾਰੋ, ਨਾ ਮਾਰੋ! ਮੇਰੀ ਭੁਲ ਬਖਸ਼ਦਿਓ” ਇਹ ਦਰਦਨਾਕ ਆਵਾਜ਼ ਸੁਣ ਕੇ ਬਾਬਾ ਜੀ ਰੁਕ ਗਏ ਤੇ ਦਰਵਾਜ਼ਾ ਖਾਟ ਖਟਾਇਆ। ਅੰਦਰੋਂ ਇਕ ਬੀਬੀ ਆਈ ਉਸ ਨੂੰ ਕਹਿਣ ਲੱਗੇ ਬੀਬੀ ਕਿਉਂ ਮਾਰਦੇ ਹੋ ਇਸ ਨੂੰ, ਇਸ ਤੇ ਗੱਹਮ ਕਰੋ। ਦੇਖਿਆ ਕਿ ਕੋਧ ਦੀ ਭਰੀ ਹੋਈ ਹੈ। ਕਹਿਣ ਲੱਗੀ, ਬਾਬਾ ਜੀ ਇਹ ਗਿਹਸਤੀਆਂ ਦੇ ਘਰ ਹਨ, ਤੁਸੀਂ ਸਾਧ ਸੰਤ ਹੋ, ਮੈਂ ਤੁਹਾਨੂੰ ਕੀ ਦੱਸਾਂ! ਕੀ ਹੋਇਆ ਤੇ ਕੀ ਨਹੀਂ ਹੋਇਆ? ਕਹਿਦੇ ਬੀਬਾ ਦੱਸ ਤਾਂ ਸਹੀ। ਕਹਿੰਦੀ, ਦੱਸਣਾ ਕੀ ਹੈ, ਇਸ ਦਾਸੀ ਨੂੰ ਮੈਂ ਕਈ ਵਾਰੀ ਸਮਝਾ ਚੁੱਕੀ ਹਾਂ ਕਿ ਮੋਟਾ ਸੁਰਮਾ ਨਾ ਰਗਾਝਿਆ ਕਰ। ਇਹਦੇ ਸੁਰਮੇ ਚੰ ਅੱਜ ਮੋਟਾ ਦਾਣਾ ਚਲਿਆ ਗਿਆ, ਮੈਂ ਕੱਜਲ ਪਾਇਆ ਸੀ ਤੇ ਮੇਰੇ ਅੱਖਾਂ ਚੰ ਪਾਣੀ ਨਿਕਲ ਗਿਆ ਤੇ ਉਹ ਕੱਜਲ ਦੀ ਧਾਰ ਮੇਰੇ ਚੇਹਰੇ ਤੇ ਆ ਗਈ ਤੇ ਹੁਣ ਦੇਖੋ ਇਹ ਕਿੰਨਾ ਭੌਂਦਾ ਲੱਗ ਰਿਹੈ ਮੈਂ ਇਸ ਕਰਕੇ ਇਸ ਨੂੰ ਸਜ਼ਾ ਦਿੱਤੀ ਹੈ। ਬਾਬਾ ਜੀ ਕਹਿਣ ਲੱਗੇ ਬੀਬਾ ਇਸ ਤਰ੍ਹਾਂ ਕਰਨਾ ਠੀਕ ਨਹੀਂ, ਕਹਿਣ ਲੱਗੀ, ਬਾਬਾ ਆਪਣੇ ਰਸਤੇ ਪੈ ਤੇ ਇਹ ਉਪਦੇਸ਼ ਆਪਣੇ ਚੇਲਿਆਂ ਨੂੰ ਦੇਹ, ਇਹ ਤਾਂ ਵੇਸਵਾ ਦਾ ਘਰ ਹੈ ਇਥੇ ਇਸ ਦਾ ਕੋਈ ਹਾਇਦਾ ਨਹੀਂ। ਫਗੀਦ ਜੀ ਆਪਣੇ ਰਸਤੇ ਪਏ ਤੇ ਮਨ ਵਿਚ ਵਿਚਾਰ ਕਰਦੇ ਹਨ ਕਿ ਦੇਖੋ ਕਿ ਇਹ ਰੂਪ ਦਾ ਕਿੰਨਾ ਮਾਣ ਕਰਦੀ ਹੈ ਤੇ ਇਸ ਦੇਹ ਨੇ ਤਾਂ ਬਿਨਸ ਜਾਣਾ ਹੈ, ਇਸ ਨੂੰ ਐਨਾ ਵੀ ਨਹੀਂ ਪਤਾ, ਕਿੰਨੀ ਬੇਖਬਰ ਤੇ ਨਾਦਾਨ ਹੈ। ਇਸ ਨੂੰ ਆਪਣੀ ਗਲਤੀ ਦੇ ਅੰਜਾਮ ਦਾ ਪਤਾ ਨਹੀਂ ਹੈ। ਇਸ ਘਟਨਾ ਤੋਂ ਕਈ ਸਾਲ ਬੀਤਣ ਉਪਰੰਤ ਫਗੀਦ ਜੀ ਆਪਣੇ ਮੁਰੀਦਾਂ ਸਮੇਤ ਜਾ ਰਹੇ ਹਨ ਤੇ ਕੀ ਦੇਖਦੇ ਹਨ ਕਿ ਇਕ ਜੰਗਲ ਅੰਦਰ ਦਰਖਤ ਉੱਤੇ ਇਕ ਖੋਪਰੀ ਪਈ ਹੈ ਜਿਹੜਾ ਗੱਲ ਤੋਂ ਉਪਰਲਾ ਹਿੱਸਾ ਹੁੰਦਾ ਹੈ। ਉਹਦੇ ਵਿਚ ਮੁੰਹ ਵੀ ਨਹੀਂ ਖੋਲ੍ਹੇ ਹੁੰਦਾ ਹੈ ਆਲੇ ਵਾਂਗੂ ਹੈ, ਤੇ ਕੰਨਾਂ ਵਾਲੀ ਥਾਂ ਵੀ ਖਾਲੀ ਹੁੰਦਾ ਹੈ। ਪੁੱਠੀ ਖੋਪਰੀ ਫਿੱਗੀ

ਹੋਈ ਹੈ ਤੇ ਉਹਦੇ ਵਿਚ ਕਿਸੇ ਪੰਛੀ ਨੇ ਬੱਚੇ ਦਿੱਤੇ ਹੋਏ ਹਨ ਤੇ ਉਸ ਖੋਪਰੀ ਦੀਆਂ ਅੱਖਾਂ ਦੇ ਵਿਚੋਂ ਦੀ ਚੁੱਜਾਂ ਕੱਢ ਕੱਢ ਕੇ ਦੇਖ ਰਹੇ ਹਨ। ਆਪ ਨੇ ਅਗੰਮ ਵਾਚਿਆ ਤੇ ਸਿੱਜਦਾ ਕਰਨ ਲੱਗ ਪਏ। ਮੁਰੀਦ ਕਹਿਣ ਲੱਗੇ, ਮੁਰਸ਼ਦ! ਇਥੇ ਸਿਜਦਾ ਕਰਨ ਵਾਲੀ ਕਿਹੜੀ ਚੀਜ਼ ਹੈ? ਕਹਿਣ ਲੱਗੇ ਪ੍ਰਮੋਸ਼ਰ ਦੇ, ਅੱਲਾਹ-ਤਾਲਾ ਦੇ ਕੌਤਕ ਦੇਖ ਕੇ ਹੈਰਾਨ ਹੋ ਰਿਹਾ ਹਾਂ। ਮੁਰੀਦ ਕਹਿਣ ਲੱਗੇ ਕਿ ਮਹਾਰਾਜ! ਸਾਡੀ ਵੀ ਸਮਝ ਗੋਚਰੇ ਕਰੋ ਕਿ ਇਹ ਕੀ ਕੌਤਕ ਹੈ। ਕਹਿਣ ਲੱਗੇ ਇਹ ਉਸ ਬੀਬੀ ਦੀ ਖੋਪਰੀ ਹੈ ਜਿਸਨੇ ਇਕ ਦਿਨ ਬੋੜਾ ਜਿਹਾ ਮੋਟਾ ਸੁਰਮਾ ਹੋਣ ਕਰਕੇ ਆਪਣੀ ਗੋਲੀ ਨੂੰ ਜਾਨੋ ਮਾਰਨ ਵਾਲੀ ਕਰ ਦਿਤਾ ਸੀ ਤੇ ਜਦੋਂ ਅਸੀਂ ਸਮਝਾਇਆ ਤਾਂ ਸਾਡੇ ਨਾਲ ਵੀ ਗਲਤ ਬੋਲਦੀ ਸੀ। ਆਹ ਦੇਖੋ! ਇਹਨਾਂ ਅੱਖਾਂ ਨੇ ਸਾਰਾ ਸੰਸਾਰ ਮੋਹਿਆ ਹੋਇਆ ਸੀ। ਪਰ ਹੁਣ ਕੀ ਹੈ, ਉਸ ਵੇਲੇ ਇਕ ਕੱਜਲ ਦੀ ਰੇਖਾ ਸਹਿੰਦੀ ਨਹੀਂ ਸੀ ਤੇ ਹੁਣ ਪੰਛੀ ਸੂਏ ਪਏ ਹਨ। ਇਸ ਤਰ੍ਹਾਂ ਪੜ੍ਹ ਲਵੇ।

**ਧਰਨਾ - ਜਿਹੜੀਆਂ ਕੱਜਲ ਰੇਖ ਨਾ ਸੀ ਸਹਿੰਦੀਆਂ,**  
**ਪੰਛੀਆਂ ਨੇ ਪਾ ਲਏ ਆਲ੍ਹਣੇ - 2, 2.**  
**ਮੇਰੇ ਪਿਆਰੇ, ਬਈ ਪੰਛੀਆਂ ਨੇ ਪਾ ਲਏ ਆਲ੍ਹਣੇ - 2**  
**ਜਿਹੜੀਆਂ ਕੱਜਲ ਰੇਖ ਨਾ ਸੀ ਸਹਿੰਦੀਆਂ - 2.**

**ਫਰੀਦਾ ਜਿਨ ਲੋਇਣ ਜਗੁ ਮੋਹਿਆ ਸੇ ਲੋਇਣ ਮੇ ਛਿਠ॥**  
**ਕੱਜਲ ਰੇਖ ਨ ਸਹਿੰਦੀਆ ਸੇ ਪੰਖੀ ਸੂਇ ਬਹਿਠ॥**

**ਪੰਨਾ - 1378**

ਇਸ ਤਰ੍ਹਾਂ ਦੋਵੇਂ ਪੱਖ ਹਨ। ਇਕ ਉਹ ਹੈ ਜਿਸਦਾ ਦੇਹ ਅਧਿਆਸ ਪੱਕਿਆ ਹੋਇਐ, ਉਸ ਨੂੰ ਦੇਹ ਅਭਿਮਾਨੀ ਕਹਿੰਦੇ ਹਨ। ਇਕ ਉਹ ਹੈ ਜੋ ਆਤਮਾ ਦਾ ਰਸ ਮਾਣਦਾ ਹੈ ਉਹ ਆਤਮ ਗਿਆਨੀ ਹੈ। ਇਹਦੇ ਵਿਚ ਪਰਮ ਸੁਖ ਹੈ ਅਤੇ ਦੇਹ ਅਭਿਮਾਨੀ ਵਿਚ ਪਰਮ ਦੁਖ ਹੈ। ਇਹ ਜ਼ਹਿਰ ਦਾ ਘਰ ਹੋਇਆ ਕਰਦੇ, ਦੁਖਾਂ ਦਾ ਘਰ ਹੋਇਆ ਕਰਦੇ, ਆਪ ਵੀ ਦੁਖੀ ਤੇ ਸੰਸਾਰ ਵੀ ਦੁਖੀ, ਮਹਾਂ ਅਪਵਿੱਤਰ ਹੋਇਆ ਕਰਦੈ।

**ਬਿਸਟਾ ਅਸਤ ਰਕਤੁ ਪਰੇਟੇ ਰਾਮ॥**  
**ਇਸੁ ਉਪਰਿ ਲੇ ਰਾਖਿਓ ਗੁਮਾਨ॥**  
**ਏਕ ਵਸਤੁ ਬੁਝਹਿ ਤਾ ਹੋਵਹਿ ਪਾਕ॥**  
**ਬਿਨੁ ਬੂਝੇ ਤੂੰ ਸਦਾ ਨਾਪਾਕ॥**

**ਪੰਨਾ - 374**

ਕਿਉਂਕਿ ਉਸ ਦੇ ਅੰਦਰ ਨਾਪਾਕ ਚੀਜ਼ਾਂ ਦਾ ਨਿਵਾਸ ਹੋ ਜਾਂਦਾ ਹੈ। ਪੰਜ ਵਿਸ਼ੇ ਸ਼ਬਦ, ਸਪਰਸ਼, ਰੂਪ, ਰਸ, ਰੰਧ, ਪੰਜ ਚੋਰ - ਕਾਮ, ਕਰੋਧ, ਲੋਭ, ਮੋਹ, ਅਹੰਕਾਰ ਪੰਜ ਠੱਗ, ਰਾਜ ਮਾਲ, ਰੂਪ, ਜਾਤ, ਜੋਬਨ। ਹੰਸ, ਹੇਤ, ਲੋਭ, ਕ੍ਰੋਧ ਚਾਰ ਅੱਗ ਦੀਆਂ ਨਦੀਆਂ -

**ਹੰਸ ਹੇਤੁ ਲੋਭ ਕੋਪੁ ਚਾਰੇ ਨਦੀਆ ਅਗ॥**  
**ਪਵਹਿ ਦਝਹਿ ਨਾਨਕਾ ਤਰੀਐ ਕਰਮੀ ਲਗਿ॥**

**ਪੰਨਾ - 147**

ਪੰਜ ਕਲੇਸ਼, ਅਵਿਦਿਆ, ਅਸਿਮਿਤਾ, ਰਾਗ ਦਵੈਸ਼ ਤੇ ਅਭਿਨਵੇਸ਼, ਇਨ੍ਹਾਂ ਪੰਜਾਂ ਕਲੇਸ਼ਾਂ ਕਰਕੇ ਮਨ ਕਦੇ ਵੀ ਸੁਖੀ ਨਹੀਂ ਹੋ ਸਕਿਆ ਕਰਦਾ। ਅਵਿਦਿਆ (ignorance)

ਅਣਜਾਣਪੁਣੇ ਨੂੰ ਕਹਿੰਦੇ ਹਨ, ਆਪਣੇ ਅੰਦਰ ਜਾਨਣ ਦੀ ਕੋਸ਼ਿਸ਼ ਨਹੀਂ ਕਰਨੀ ਕਿ ਮੇਰੇ ਅੰਦਰ ਆਤਮਾ ਪਰੀਪੂਰਨ ਹੈ, ਇਸ ਤੋਂ ਭੁੱਲੇ ਰਹਿਣਾ।

ਅਸਿਮਿਤਾ ਹੁੰਦੀ ਹੈ, ਬਿਰਤੀ ਦਾ ਸਮਾਨ ਨਾ ਰਹਿਣਾ, ਕਦੇ ਗਿਆਨੀ ਬਣ ਜਾਣਾ, ਕਦੇ ਮਹਾਂ ਅਗਿਆਨੀ ਬਣ ਜਾਣਾ। ਰਾਗ ਹੁੰਦਾ ਹੈ ਕਿ ਕਿਸੇ ਨਾਲ ਮੋਹ ਪਾ ਲੈਣਾ ਤੇ ਉਸ ਵਿਚ ਪ੍ਰਵਿਰਤ ਰਹਿਣਾ। ਦੂਜ਼ ਹੁੰਦੀ ਹੈ ਕਿ ਦੂਸਰੇ ਦੇ ਨਾਲ ਵੈਰ ਭਾਵਨਾ ਰੱਖਣੀ ਤੇ ਇਸ ਤਰ੍ਹਾਂ ਅਭਿਨਵੇਸ਼ ਹੁੰਦਾ ਹੈ ਕਿ ਗਰੂ ਦੇ ਬਚਨਾਂ ਨੂੰ ਇਚ ਕਰਕੇ ਸਮਝਣਾ, ਆਪਣੀ ਬੁੱਧੀ ਦੇ ਮੁਤਾਬਿਕ ਚਲਣਾ ਲੇਕਿਨ ਮਹਾਂਪੁਰਸ਼ਾਂ ਦੇ ਬਚਨ ਨਹੀਂ ਮੰਨਣੇ। ਇਸੇ ਤਰ੍ਹਾਂ ਤਿੰਨ ਤਾਪ ਹੋਇਆ ਕਰਦੇ ਹਨ ਤੇ ਉਨ੍ਹਾਂ ਦੇ ਨਾਲ ਵੀ ਹਰ ਵਕਤ ਦੁਖੀ ਹੁੰਦਾ ਰਹਿੰਦੈ। ਅਧਿਆਤਮਕ ਦੁਖ ਹਨ - ਰੋਗ ਲੱਗ ਜਾਣਾ, ਬੀਮਾਰੀ ਚਿੰਬੜ ਜਾਣੀ। ਭੁੱਖ ਪਿਆਸ ਨਾਲ ਦੁਖੀ ਹੁੰਦੇ ਰਹਿਣਾ। ਅਧਿਭੂਤਿਕ ਕਿ ਦੁਸ਼ਮਣਾਂ ਦੇ ਡਰ ਤੋਂ ਦੁਖੀ ਰਹਿਣਾ ਕਿ ਕੋਈ ਚੋਰ ਨਾ ਆਵੇ, ਕੋਈ ਦੁਸ਼ਮਣ ਨਾ ਮਾਰਨ ਆ ਜਾਵੇ, ਕੋਈ ਅੱਗ ਨਾ ਲਾ ਜਾਵੇ, ਜੰਗਲੀ ਜਾਨਵਰਾਂ ਦਾ ਡਰ ਆਦਿ, ਇਨ੍ਹਾਂ ਤੁਰਦੀਆਂ ਫਿਰਦੀਆਂ ਚੀਜ਼ਾਂ ਦੇ ਦੁਖ ਨੂੰ ਅਧਿਭੂਤਕ ਦੁਖ ਕਹਿੰਦੇ ਹਨ। ਅਧਿਦੇਵਕ ਦੁਖ ਹੁੰਦੇ ਹਨ - ਜਿਹੜੇ ਅਸਮਾਨੀ ਦੁਖ ਹੁੰਦੇ ਹਨ, ਆਫਤਾਂ ਹੋਇਆ ਕਰਦੀਆਂ ਹਨ ਜਿਵੇਂ ਭੁਚਾਲ ਆ ਗਿਆ, ਗੜ੍ਹੇ ਪੈ ਗਏ, ਮੀਂਹ ਪੈ ਗਿਆ, ਗ੍ਰਹਿਆਂ ਦਾ ਡਰ ਜਿਵੇਂ ਰਾਹੂ, ਕੇਤੂ, ਸ਼ਨਿੱਚਰ ਤੇ ਸਾਜ਼ਸਤੀ ਦਾ ਦੁਖ ਤੇ ਇਹ ਦੁਖ ਮਨਮੁਖਾਂ ਨੂੰ ਲਗਿਆ ਕਰਦੇ ਹਨ। ਬਾਕੀ ਇਹਦੇ ਅੰਦਰ ਈਰਖਾ ਦੀ ਸਿਉਂਕ ਲਗੀ ਹੁੰਦੀ ਹੈ, ਨਿੰਦਿਆ, ਚੁਗਲੀ, ਆਸਾ, ਤੁਸ਼ਨਾ ਤੇ ਅੰਦੇਸ਼ਾ ਇਹ ਸਾਰੇ ਵਿਨਾਸ਼ਕਾਰੀ ਕਿਰਮ (pest) ਅਖਵਾਉਂਦੇ ਹਨ, ਇਹ ਕਿਸੇ ਦੇ ਜੀਵਨ ਨੂੰ ਸਿਰੇ ਨਹੀਂ ਲੱਗਣ ਦਿੰਦੇ ਤੇ ਰੁਹਾਨੀ ਜੀਵਨ ਨੂੰ ਵੀ ਬਰਬਾਦ ਕਰ ਦਿੰਦੇ ਹਨ। ਸੋ ਇਹ ਦੁਖਾਂ ਦਾ ਭਰਿਆ ਹੋਇਆ ਸਰੀਰ, ਘੋਰ ਜੰਗਲ ਕਹਾਉਂਦਾ ਹੈ, ਇਹ ਤਾਂ ਮਹਾਂ ਅਪਵਿੱਤਰ ਹੈ ਤੇ ਇਸ ਨੂੰ ਪਵਿੱਤਰ ਨਹੀਂ ਕਹਿ ਸਕਦੇ, ਪਵਿੱਤਰ ਤਾਂ ਹੀ ਹੋਏਗਾ ਜਕਰ -

**ਏਕ ਵਸਤੁ ਬੁਝਹਿ ਤਾ ਹੋਵਹਿ ਪਾਕ॥**

**ਬਿਨੁ ਬੂਝੇ ਤੂੰ ਸਦਾ ਨਾਪਾਕ॥**

**ਪੰਨਾ - 374**

ਨਾਮਦੇਵ ਜੀ ਨੇ ਰਾਜੇ ਨੂੰ ਸਮਝਾਇਆ, ਕਹਿੰਦੇ ਦੇਖ ਰਾਜਨ! ਸਰੀਰ ਏਸ ਵਾਸਤੇ ਤਾਂ ਨਹੀਂ ਮਿਲਿਆ ਕਿ ਤੂੰ ਅਭਿਮਾਨ ਕਰਕੇ ਗਰੀਬਾਂ ਦੇ ਘਰ ਢਾਹੁੰਦਾ ਫਿਰੋਂ ਤੇ ਫੇਰ ਤੂੰ ਕਹਿਨੈ ਕਿ ਮੈਂ ਬੜੀ ਗਹਿਰੀ ਨੌਵੇਂ ਰੱਖੀ ਹੈ, ਬਹੁਤ ਵਧੀਆ ਮੰਦਰ ਬਣਾਇਐ।

ਰਾਜਾ ਕਹਿੰਦਾ ਹੁਣ ਮੈਂ ਢਾਹ ਦਿੱਤਾ ਕਿਉਂਕਿ ਮੇਰੇ ਮਹਿਲ ਦੀ ਇਕਸਾਰਤਾ ਖਰਾਬ ਹੁੰਦੀ ਹੈ ਇਨ੍ਹਾਂ ਗਰੀਬਾਂ ਦੀਆਂ ਝੁੱਗੀਆਂ ਕਰਕੇ, ਮੈਂ ਤਾਂ ਬਾਕੀ ਦੀਆਂ ਝੁੱਗੀਆਂ ਢੁਹਾ ਦੇਣੀਆਂ ਹਨ ਕਿਉਂਕਿ ਇਥੇ ਮੈਂ ਪਾਰਕ ਬਣਾਉਣਾ ਹੈ। ਨਾਮਦੇਵ ਜੀ ਕਹਿਣ ਲੱਗੇ ਰਾਜਨ! ਵੱਡੇ ਵੱਡੇ ਸੰਸਾਰ ਤੇ ਆਏ -

**ਮੇਰੀ ਮੇਰੀ ਕੈਰਉ ਕਰਤੇ ਦੁਰਜੋਧਨ ਸੇ ਭਾਈ॥**

**ਬਾਰਹ ਜੋਜਨ ਛਤ੍ਰ ਚਲੈ ਬਾ ਦੇਹੀ ਗਿਰਝ ਨਾ ਖਾਈ॥**  
**ਪੰਨਾ - 693**

ਇਹੋ ਜਿਹੇ ਵੀ ਆਏ ਜਿਨ੍ਹਾਂ ਨੂੰ ਮਰੇ ਹੋਇਆਂ ਨੂੰ ਵੀ  
 ਕਿਸੇ ਨੇ ਸੰਭਾਲਿਆ ਨਹੀਂ ਤੇ ਜਦੋਂ ਜਿਉਂਦਾ ਤੁਰਦਾ ਸੀ ਐਨੀ  
 ਫੌਜ ਉਸ ਦੇ ਨਾਲ ਹੁੰਦੀ ਸੀ ਕਿ ਅੱਠਤਾਲੀ ਮੀਲ ਤੱਕ ਫੌਜ  
 ਹੀ ਫੌਜ ਹੁੰਦੀ ਸੀ ਤੇ ਇਹ ਛੱਤਰ ਸੀ ਉਨ੍ਹਾਂ ਪਾਸ, ਇਹੋ ਜਿਹੇ  
 ਪਰਤਾਪੀ ਰਾਜੇ ਵੀ ਨਾ ਰਹੇ ਤੇ ਉਨ੍ਹਾਂ ਦੀ ਦੇਹ ਨੂੰ ਗਿਰਝਾਂ  
 ਨੇ ਵੀ ਖਾਣਾ ਉਚਿਤ ਨਹੀਂ ਸਮਝਿਆ।

**ਸਰਬ ਸ੍ਰੋਇਨ ਕੀ ਲੰਕਾ ਹੋਤੀ ਰਾਵਨ ਸੇ ਅਧਿਕਾਈ॥**  
**ਕਹ ਭਇਓ ਦਰਿ ਬਾਧੇ ਹਾਥੀ ਖਿਨ ਮਹਿ ਭਈ ਪਰਾਈ॥**  
**ਪੰਨਾ - 693**

**ਇਕੁ ਲਖੁ ਪੂਤ ਸਵਾ ਲਖੁ ਨਾਤੀ॥**  
**ਤਿਹ ਰਾਵਨ ਘਰ ਦੀਆ ਨ ਬਾਤੀ॥**      ਪੰਨਾ - 481

ਇਹੋ ਜਿਹੇ ਵੀ ਸੰਸਾਰ ਤੋਂ ਚਲੇ ਗਏ।

**ਧਾਰਨਾ - ਜਿਹਦੇ ਦਰ ਤੇ ਝੂਲਦੇ ਹਾਥੀ,**  
**ਲੱਦ ਗਏ ਨੇ ਰੌਣ ਵਰਗੇ ਪਿਆਰਿਓ -2, 2.**  
**ਪਿਆਰਿਓ, ਲੱਦ ਗਏ ਨੇ ..... -2, 2.**  
**ਜਿਹਦੇ ਦਰ ਤੇ ਝੂਲਦੇ ਹਾਥੀ, .... -2.**

ਕਹਿੰਦੇ ਦੇਖ ਰਾਜਨ ਤੂੰ ਤਾਂ ਛੋਟਾ ਜਿਹਾ ਰਾਜਾ ਹੈ ਤੇ  
 ਕਹਿੰਦੇ ਹਨ ਕਿ ਰਾਵਣ ਨੇ ਤਾਂ ਕਾਲ ਨੂੰ ਪਾਵੇ ਨਾਲ  
 ਬੰਨਿਆ ਹੋਇਆ ਸੀ। ਉਸ ਨੇ ਜੋਤਸ਼ੀਆਂ ਨੂੰ ਪੁਛਿਆ ਕਿ  
 ਮੇਰੇ ਕਾਲ ਕਿਵੇਂ ਆਏਗਾ? ਕਹਿਣ ਲੱਗੇ ਤੇਰਾ ਕਾਲ  
 ਅਯੁਝਿਆ ਦੇ ਰਾਜਾ ਦਸ਼ਰਥ ਦੇ ਲੜਕੇ ਸ੍ਰੀ ਰਾਮ ਚੰਦਰ ਜੀ  
 ਦੇ ਹੱਥੋਂ ਹੋਵੇਗਾ। ਰਾਜਾ ਦਸ਼ਰਥ ਜੁਆਨੀ ਦੀ ਉਮਰ ਵਿਚ  
 ਆਪਣੇ ਰਾਜ ਵਿਚ ਘੁੰਮ ਰਿਹਾ ਸੀ ਤੇ ਇਸ ਨੇ ਘਾਤ ਲਾ  
 ਕੇ ਫੜ ਲਿਆ ਤੇ ਲੰਕਾ ਲੈ ਆਇਆ। ਇਥੇ ਇਸ ਨੇ ਇਕ  
 ਬਗੈਰ ਹਵਾ - (airtight) ਸੰਦੂਕ ਬਣਾਇਆ ਜਿਹਦੇ ਵਿਚ  
 ਪਾਣੀ ਨਾ ਜਾ ਸਕੇ ਤੇ ਇਸ ਨੂੰ ਉਹਦੇ ਵਿਚ ਬੰਦ ਕਰਕੇ  
 ਸਮੁੰਦਰ ਵਿਚ ਸੁੱਟ ਦਿੱਤਾ। ਤਾਲਾ ਲਾ ਦਿੱਤਾ ਤੇ ਤਾਲੇ ਦੀਆਂ  
 ਚਾਬੀਆਂ ਆਪਣੇ ਕੌਲ ਰੱਖ ਕੇ ਪਲੰਘ ਨਾਲ ਬੰਨ ਦਿੱਤੀਆਂ।  
 ਉਧਰਲੇ ਪਾਸੇ ਜਿੰਨੀ ਉਸ ਬਕਸੇ ਅੰਦਰ ਹਵਾ ਸੀ ਉਹਦੇ  
 ਨਾਲ ਉਹ ਜਿਉਂਦਾ ਰਿਹਾ ਤੇ ਸੰਦੂਕ ਇਕ ਮਗਰ ਮੱਛ ਦੀ  
 ਪਿੱਠ ਤੇ ਜਾ ਕੇ ਗਿਰ ਗਿਆ ਤੇ ਉਹ ਮੱਛ ਉਪਰ ਨੂੰ  
 (north ਵਲ ਨੂੰ) ਤੁਰ ਪਿਆ। ਅਖੀਰ ਉਸ ਨੇ ਬਾਰ ਨਿਕਲ  
 ਕੇ ਬਰੇਤੀ ਤੇ ਲਿਆ ਕੇ ਸੁੱਟ ਦਿੱਤਾ। ਉਥੇ ਕਿਸੇ ਨੇ ਖੋਲ੍ਹ  
 ਲਿਆ। ਕੀ ਦੇਖਿਆ ਕਿ ਇਸ ਵਿਚ ਤਾਂ ਰਾਜਾ ਦਸ਼ਰਥ ਹੈ।  
 ਰਾਵਣ ਕਾਲ ਨੂੰ ਜਿਤ ਨਹੀਂ ਸਕਿਆ ਅਖੀਰ ਰਾਮ ਚੰਦਰ  
 ਜੀ ਦੇ ਹੱਥੋਂ ਉਸ ਦਾ ਕਾਲ ਹੋਇਆ। ਲੰਕਾ ਸੋਨੇ ਦੀ ਬਣਾਈ  
 ਹੋਈ ਸੀ ਤੇ ਕਿੱਡਾ ਵੱਡਾ ਪਰਵਾਰ ਸੀ -

**ਇਕੁ ਲਖੁ ਪੂਤ ਸਵਾ ਲਖੁ ਨਾਤੀ॥**  
**ਤਿਹ ਰਾਵਨ ਘਰ ਦੀਆ ਨ ਬਾਤੀ॥**      ਪੰਨਾ - 481

ਐਡੇ ਵੱਡੇ ਪਰਵਾਰ ਵਾਲਾ, ਸੋਨੇ ਦੀ ਲੰਕਾ ਵਾਲਾ,  
 ਤੇ ਜਿਸ ਨੇ ਕਾਲ ਨੂੰ ਬੰਨਿਆ ਹੋਇਆ ਸੀ, ਉਹ ਵੀ  
 ਚਲਿਆ ਗਿਆ ਤੇ ਤੂੰ ਆਪਣੇ ਸਰੀਰ ਦਾ ਤੇ ਮਹਿਲਮਾੜੀਆਂ

ਦਾ ਇੰਨਾ ਮਾਣ ਕਿਉਂ ਕਰਦਾ ਹੈ, ਰਾਜਨ! ਪ੍ਰਮੇਸ਼ਰ ਦਾ ਭਜਨ  
 ਕਰਿਆ ਕਰ, ਸੰਤਾਂ ਦਾ ਉਪਦੇਸ਼ ਸੱਤ ਹੋਇਆ ਕਰਦੈ। ਉਹ  
 ਮਿੱਤਰ ਨੂੰ ਵੀ ਤੇ ਸ਼ਤਰੂ ਨੂੰ ਵੀ ਸੱਚਾ ਉਪਦੇਸ਼ ਕਰਦੇ ਹਨ।  
 ਰਾਜਨ ਕਹਿਣ ਲੱਗਿਆ, ਵਾਹ ਜੀ ਵਾਹ! ਭਗਤ ਜੀ ਤੁਸੀਂ  
 ਤਾਂ ਬੜਾ ਉਪਦੇਸ਼ ਜਾਣਦੇ ਹੋ, ਮੈਂ ਤਾਂ ਤੁਹਾਨੂੰ ਅੱਜ ਹੀ  
 ਦੇਖਿਐ, ਤੁਹਾਨੂੰ ਤਾਂ ਬੜੀਆਂ ਗੱਲਾਂ ਆਉਂਦੀਆਂ ਹਨ।  
 ਨਾਮਦੇਵ ਜੀ ਨੂੰ ਮਸ਼ਕਰੀਆਂ ਮਖੋਲ ਕਰਨ ਲੱਗ ਪਿਆ।  
 ਨਾਮਦੇਵ ਜੀ ਕਹਿਣ ਲੱਗੇ, ਰਾਜਨ! ਸੰਤਾਂ ਨਾਲ ਮਸ਼ਕਰੀ  
 ਨਹੀਂ ਕਰਿਆ ਕਰਦੇ, ਉਨ੍ਹਾਂ ਤੋਂ ਤਾਂ ਬਚਨ ਪੁਛੀਦਾ ਹੁੰਦੈ ਤੇ  
 ਸ਼ਰਧਾ ਨਾਲ ਜਾ ਕੇ ਫਲ ਪ੍ਰਾਪਤ ਕਰੀਦਾ ਹੁੰਦੈ।

**ਸੰਤਨ ਸੇਤੀ ਮਸ਼ਕਰੀ ਕੁਲ ਛੋਥਨ ਕੀ ਗੀਤ॥**

ਜਿਹੜਾ ਸੰਤਾਂ ਦੇ ਨਾਲ ਟਿਚਰ-ਮਖੋਲ ਕਰਦਾ ਹੈ, ਉਹ  
 ਤਾਂ ਆਪਣੀਆਂ ਕੁਲਾਂ ਨੂੰ ਡੱਬੇ ਦਿੰਦਾ ਹੈ। ਤੈਨੂੰ ਪਤੈ ਇਕ  
 ਦੁਰਬਾਸਾ ਰਿਸੀ ਹੋਇਐ ਤੇ ਉਹਦੇ ਨਾਲ ਯਾਦਵਾਂ ਨੇ ਮਸ਼ਕਰੀ  
 ਕੀਤੀ ਸੀ ਜਿਹਦੇ ਬਾਰੇ ਇਸ ਤਰ੍ਹਾਂ ਦੇ ਨਾਲ ਫੁਰਮਾਉਂਦੇ ਹਨ-

**ਧਾਰਨਾ - ਦੁਰਬਾਸਾ ਸਿਉ ਕਰਤ ਠਗਉਰੀ,**  
**ਯਾਦਵ ਇਹ ਫਲ ਪਾਏ ਨੇ - 2, 2.**

**ਦੁਰਬਾਸਾ ਸਿਉ ਕਰਤ ਠਗਉਰੀ ਜਾਦਵ ਏ ਫਲ ਪਾਏ॥**  
**ਪੰਨਾ - 693**

ਨਾਮਦੇਵ ਜੀ ਕਹਿਣ ਲੱਗੇ, ਰਾਜਨ! ਸੰਤਾਂ ਨਾਲ ਮਖੋਲ  
 ਕਰਨਾ ਚੰਗਾ ਨਹੀਂ ਹੁੰਦਾ ਤੇ ਸੰਤਾਂ ਨੂੰ ਮਸ਼ਕਰੀਆਂ ਨਹੀਂ  
 ਕਰਿਆ ਕਰਦੇ। ਦੇਖ ਤੈਨੂੰ ਦੱਸਦੇ ਹਾਂ ਕਿ ਦੁਆਪਰ ਜੁਗ ਦੇ  
 ਅੰਦਰ ਦੁਰਬਾਸਾ ਰਿਸੀ ਵੀ ਬਹੁਤ ਸਾਰੇ ਰਿਸੀਆਂ ਨਾਲ ਪ੍ਰਭਾਸ  
 ਤੀਰਥ ਤੇ ਆਏ ਹੋਏ ਸੀ ਤੇ ਇਧਰ ਯਾਦਵਾਂ ਦੇ ਬੱਚੇ, ਕ੍ਰਿਸ਼ਨ  
 ਮਹਾਰਾਜ ਜੀ ਦੀ ਅੰਲਾਦ ਤੇ ਇਨ੍ਹਾਂ ਨੂੰ ਇਕ ਸ਼ਗਰਤ ਸੁਝੀ,  
 ਸਾਰੇ ਇਕੋ ਜਿਹੇ ਇਕੱਠੇ ਹੋ ਕੇ ਕਹਿਣ ਲੱਗੇ ਕਿ ਆਪਾਂ  
 ਇਨ੍ਹਾਂ ਸੰਤਾਂ ਨਾਲ ਮਸ਼ਕਰੀ ਕਰੀਏ ਕਿਉਂਕਿ ਸਾਧ ਸੰਗਤ ਜੀ!  
 ਬੱਚਾ ਗਲਤ ਗੱਲ ਕਰਿਆ ਕਰਦੈ ਤੇ ਰੋਕਿਆ ਹੋਇਆ ਵੀ  
 ਰੁਕਦਾ ਨਹੀਂ, ਮਰਜ਼ੀ ਦੀ ਬਾਤ ਕਰਦੇ ਕਿਉਂਕਿ ਬੱਚੇ ਦਾ  
 ਚੰਚਲ ਸੁਭਾਅ ਹੁੰਦਾ ਹੈ। ਕੋਈ ਕੋਈ ਵਿਰਲਾ ਹੀ ਬੱਚਾ ਧੰਨੂੰ  
 ਤੇ ਪ੍ਰਹਿਲਾਦ ਵਾਂਗ ਵੱਡਾ ਹੋਇਆ ਕਰਦਾ ਹੈ। ਉਹਨਾਂ ਵਿਚ  
 ਚੰਚਲਤਾ ਆਈ ਕਹਿਣ ਲੱਗੇ ਕਿ ਇਹ ਸਾਧ ਜਿਹੇ, ਸਾਡੇ  
 ਮਾਂ ਬਾਪ ਇਹਨਾਂ ਨੂੰ ਸਾਡੇ ਪਾਸੋਂ ਐਵੇਂ ਮੱਖੇ ਟਿਕਾਈ ਜਾਂਦੇ  
 ਹਨ, ਕੋਈ ਸ਼ਕਤੀ ਵੀ ਹੈ ਇਨ੍ਹਾਂ 'ਚ ਕਿ ਐਵੇਂ ਕਹੀ ਜਾਂਦੇ  
 ਨੇ ਕਿ ਇਹ ਤੁਕਾਲਦਰਸ਼ੀ ਹਨ। ਐਵੇਂ ਹੀ ਢਕੋਸਲਾ ਘੜਿਆ  
 ਹੋਇਐ, ਦੇਖੀਏ ਤਾਂ ਸਹੀ ਇਨ੍ਹਾਂ 'ਚ ਕੁਝ ਹੈ ਕਿ ਨਹੀਂ।  
 ਕ੍ਰਿਸ਼ਨ ਮਹਾਰਾਜ ਦਾ ਪੱਤਰਾ ਜਿਸ ਦਾ ਨਾਮ ਸਾਂਭ ਸੀ,  
 ਉਹਦੇ ਪੇਟ ਦੇ ਦੁਆਲੇ ਕੱਪੜੇ ਬੰਨ੍ਹ ਲਏ ਤੇ ਇਸਤਰੀਆਂ  
 ਵਾਲੇ ਬਸਤ੍ਰ ਪੁਆ ਦਿਤੇ ਤੇ ਨਾਲ ਦੋ ਚਾਰ ਨੇ ਹੋਰ ਪਾ ਲਏ  
 ਤੇ ਇਕੱਲੇ-ਇਕੱਲੇ ਸੰਤਾਂ ਕੌਲ ਜਾ ਕੇ ਨਮਸਕਾਰ ਕਰਕੇ ਬਹਿ  
 ਜਾਂਦੇ ਹਨ, ਪੁਛਦੇ ਨੇ ਕਿ ਭਾਈ, ਕਿਵੇਂ ਦਰਸ਼ਨ ਦਿਤੇ,  
 ਜਵਾਬ ਦਿੰਦੇ ਨੇ ਕਿ ਮਹਾਰਾਜ ਦਰਸ਼ਨ ਤਾਂ ਅਸੀਂ ਤੁਹਾਡੇ  
 ਕਰਨ ਆਏ ਹਾਂ ਅਸੀਂ ਇਹ ਪੁੱਛਣ ਆਏ ਹਾਂ ਕਿ ਆਹ ਬੀਬੀ  
 ਸੰਗਦੀ ਹੈ, ਪੁਛਦੀ ਨਹੀਂ ਤੇ ਇਹ ਦੱਸੋ ਕਿ ਇਹਦੇ ਲੜਕਾ

ਹੋਊ ਜਾਂ ਲੜਕੀ ਹੋਵੇਗੀ। ਉਹ ਸਾਰਿਆਂ ਦੇ ਪਿਛੇ ਘੰਡ ਕੱਚ ਕੇ ਬੈਠਾ ਰਹਿੰਦਾ ਹੈ ਜਿਵੇਂ ਸੱਚੀ ਮੁੱਚੀ ਸੰਗਦਾ ਹੁੰਦੈ, ਪੂਰਾ ਡਰਾਮਾ ਕਰ ਰਹੇ ਹਨ। ਸੰਤ ਕਹਿੰਦੇ ਭਾਈ ਅਕਾਲ ਪੁਰਖ ਨੂੰ ਪਤਾ ਹੈ, ਸਾਨੂੰ ਤਾਂ ਕੋਈ ਪਤਾ ਨਹੀਂ ਹੈ। ਫੇਰ ਸਾਰੇ ਹੀ ਤਾਜ਼ੀ ਮਾਰ ਕੇ ਹੱਸਦੇ ਹਨ ਤੇ ਟਿਚਰ ਕਰਦੇ ਹਨ ਕਿ ਲਉ ਇਹ ਤਿਕਾਲਦਰਸ਼ੀ ਹਨ, ਐਨਾ ਨਹੀਂ ਪਤਾ ਕਿ ਇਹਦੇ ਕੀ ਹੋਵੇਗਾ? ਚਲਦੇ-ਚਲਦੇ ਦੁਰਬਾਸ਼ਾ ਜੀ ਪਾਸ ਚਲੇ ਗਏ ਜੋ ਇਹਨਾਂ ਦਾ ਕੁਲ ਗੁਰੂ ਸੀ। ਉਥੇ ਜਾ ਕੇ ਵੀ ਇਹੀ ਸਵਾਲ ਕੀਤਾ ਤੇ ਉਹ ਕਹਿਣ ਲੱਗੇ ਬੱਚਿਓ! ਸੰਤਾਂ ਨਾਲ ਮਸਖਰੀ ਨਹੀਂ ਕਰਿਆ ਕਰਦੇ। ਕਹਿੰਦੇ ਨਹੀਂ ਮਹਾਰਾਜ! ਅਸੀਂ ਮਖੌਲ ਨਹੀਂ ਕਰ ਰਹੇ ਅਸੀਂ ਤਾਂ ਸਚਮੁਚ ਹੀ ਪ੍ਰਭ ਰਹੇ ਹਾਂ। ਦੋ ਚਾਰ ਵਾਰੀ ਰੋਕਿਆ ਫੇਰ ਨਾ ਬਾਜ ਆਏ ਤੇ ਫੇਰ ਰੋਹ ਵਿਚ ਆ ਕੇ ਕਹਿਣ ਲੱਗੇ ਕਿ ਦੱਸੀਏ ਫੇਰ ਇਹਦੇ ਕੌਣ ਪੈਦਾ ਹੋਊ? ਕਹਿੰਦੇ, ਹਾਂ ਜ਼ਰੂਰ ਦੱਸੋ। ਕਹਿੰਦੇ ਜ਼ਰੂਰ ਪ੍ਰਭਾਣੈ? ਤੀਜੀ ਵਾਰ ਬੜੇ ਜ਼ੋਰ ਨਾਲ ਰੋਹ ਭਰੀ ਆਵਾਜ਼ ਚੰਕਿਣ ਲੱਗੇ ਕਿ ਫਿਰ ਦੱਸੀਏ! ਕਹਿੰਦੇ ਹਾਂ ਜੀ, ਲਉ ਫੇਰ ਸੁਣ ਲਓ, ਇਹਦੇ ਚੰਦੂ ਉਹ ਪੈਦਾ ਹੋਊ ਜਿਹੜਾ ਤੁਹਾਡੀ ਕੁਲ ਦਾ ਨਾਸ਼ ਕਰੇਗਾ।

### ਸੰਤ ਸੇਤੀ ਮਸਕਰੀ ਕੁਲ ਡੋਬਨ ਕੀ ਗੇਤ ॥

ਸੰਤਾਂ ਨਾਲ ਮਸਕਰੀਆਂ ਕਰਕੇ ਕੁਲਾਂ ਡੁੱਬ ਜਾਂਦੀਆਂ ਹਨ। ਬੱਚੇ ਜੰਮਦੇ ਹੀ ਮਰ ਜਾਂਦੇ ਹਨ। ਪੇਟ ਦੇ ਵਿਚ ਹੀ ਖਤਮ ਹੋ ਜਾਂਦੇ ਹਨ ਕਿਉਂਕਿ ਐਸੀ ਗੱਲ ਕੀਤੀ ਹੋਈ ਹੁੰਦੀ ਹੈ। ਸਾਰੇ ਹੀ ਡਰ ਗਏ ਤੇ ਘਰ ਵਾਪਸ ਆ ਗਏ ਤੇ ਜਦੋਂ ਕੱਪੜੇ ਖੱਲ੍ਹ ਕੇ ਵੇਖਿਆ ਕਿ ਵਿਚੋਂ ਇਕ ਲੋਹੇ ਦਾ ਮੁਸਲ ਨਿਕਲ ਆਇਆ। ਕਹਿੰਦੇ ਚਲੀਏ, ਇਹ ਤਾਂ ਗੱਲ ਸੱਚੀ ਹੋ ਗਈ, ਲੋਹਾ ਤਾਂ ਅਸੀਂ ਵਿਚ ਨਹੀਂ ਸੀ ਪਾਇਆ। ਕ੍ਰਿਸ਼ਨ ਮਹਾਰਾਜ ਕੌਲ ਚਲੇ ਗਏ ਤੇ ਰੋਣ ਲੱਗ ਪਏ, ਕਹਿੰਦੇ ਕੀ ਗੱਲ ਬੱਚਿਓ ਤੁਸੀਂ ਰੋ ਕਿਉਂ ਰਹੇ ਹੋ? ਕਹਿਣ ਲੱਗੇ ਦੁਰਬਾਸ਼ਾ ਜੀ ਨੇ ਸਰਾਪ ਦੇ ਦਿਤਾ। ਕਹਿਣ ਲੱਗੇ ਸੰਤ ਬਿਨਾਂ ਵਜ਼ਾ ਕਿਸੇ ਨੂੰ ਸਰਾਪ ਨਹੀਂ ਦਿੰਦੇ ਤੇ ਨਾ ਹੀ ਬਿਨਾਂ ਵਜ਼ਾ ਵਰ ਦਿੰਦੇ ਹਨ। ਆਪਣੀ ਹੀ ਭਾਵਨਾ ਸਰਾਪ ਲੈਂਦੀ ਹੈ ਤੇ ਆਪਣੀ ਹੀ ਭਾਵਨਾ ਵਰ ਲੈਂਦੀ ਹੈ, ਸੇਵਾ ਕਰੋ, ਪ੍ਰਸੰਨ ਹੋ ਜਾਣ ਵਰ ਦੇ ਦਿੰਦੇ ਹਨ, ਦੁਖੀ ਕਰ ਦਿਓ ਤਾਂ ਫੇਰ

**ਸੁਖ ਨ ਪਾਇਨਿ ਮੁਗਧ ਨਰ ਸੰਤ ਨਾਲ ਖਹੰਦੇ॥**

ਪੰਨਾ - 306

**ਧਰਨਾ - ਸੁਖ ਕਦੇ ਨਾ ਪਾਉਂਦੇ ਜੀ,**

**ਮੁਗਧ ਨਰ ਸੰਤਾਂ ਨਾਲ ਖਹੰਦੇ -2, 2.**

**ਸੰਤਾਂ ਨਾਲ ਖਹੰਦੇ ਮੁਗਧ ਨਰ - 2, 2.**

**ਸੁਖ ਕਦੇ ਨਾ ਪਾਉਂਦੇ ਜੀ, .... -2.**

ਕਹਿਣ ਲੱਗੇ ਬੱਚਿਓ! ਤੁਸੀਂ ਕੋਈ ਸ਼ਹਾਰਤ ਕੀਤੀ ਹੋਣੀ ਹੈ ਕਹਿੰਦੇ ਮਹਾਰਾਜ ਅਸੀਂ ਤਾਂ ਖੇਲਦੇ-ਖੇਲਦੇ ਗਏ ਸੀ ਤੇ ਇਸ ਤਰ੍ਹਾਂ ਪੁਛਿਆ ਸੀ, ਕਹਿਣ ਲੱਗੇ ਇਹ ਤਾਂ ਤੁਸੀਂ ਉਨ੍ਹਾਂ ਨੂੰ ਮਖੌਲ ਕੀਤਾ ਹੈ, ਮਸਕਰੀ ਕੀਤੀ ਹੈ, ਇਹ ਤਾਂ ਕੁਲ ਡੋਬਨ ਦੀ ਗੀਤ ਤੁਸੀਂ ਆਪੇ ਹੀ ਕਰ ਲਈ। ਕਹਿਣ ਲੱਗੇ, “ਮਹਾਰਾਜ! ਸਾਥੋਂ ਪਰਾਸ਼ਚਤ ਕਰਮ ਕਰਵਾ ਦਿਓ ਕਿਉਂਕਿ ਇਸ ਕਰਮ ਨਾਲ ਪਾਪ ਕੀਤਾ ਹੋਇਆ ਮਿਟ ਜਾਇਆ ਕਰਦਾ ਹੈ। ਕ੍ਰਿਸ਼ਨ ਮਹਾਰਾਜ ਕਹਿਣ ਲੱਗੇ ਸੰਤ ਦਾ ਬਚਨ ਨਹੀਂ ਟੱਲਣਾ।

ਸਾਧ ਬਚਨ ਅਟਲਾਧਾ॥ ਭਾਵੇਂ ਸਭ ਕੁਝ ਖਤਮ ਹੋ ਜਾਵੇ ਪਰ ਸੰਤਾਂ ਦਾ ਬਚਨ ਨਹੀਂ ਟਲਿਆ ਕਰਦਾ। ਕਹਿਣ ਲੱਗੇ ਇਸ ਤਰ੍ਹਾਂ ਕਰੋ ਇਸ ਮੁਸਲ ਨੂੰ ਪਰਭਾਸ ਛੇਤਰ ਤੇ ਲੈ ਜਾਓ ਤੇ ਇਸ ਨੂੰ ਘਸਾ ਕੇ ਖਤਮ ਕਰਕੇ ਸਮੁੰਦਰ ਵਿਚ ਸੁਟ ਦਿਓ। ਇਸ ਤਰ੍ਹਾਂ ਕਰਕੇ ਉਨ੍ਹਾਂ ਨੇ ਸਾਰਾ ਲੋਹ ਘਸਾ ਕੇ ਕਣ ਕਣ ਕਰਕੇ ਪਾਣੀ ਵਿਚ ਸੁਟ ਦਿਤਾ ਤੇ ਇਕ ਛੋਟਾ ਜਿਹਾ ਇਕ ਜਿਹੀ ਅਣੀ-ਨੋਕ ਜਿਹੀ ਬਚ ਗਈ ਤੇ ਉਹ ਵੀ ਤਿਖੀ ਹੋ ਕੇ ਪਾਣੀ 'ਚ ਗਿਰ ਗਈ। ਘਰ ਨੂੰ ਆ ਗਏ ਤੇ ਕ੍ਰਿਸ਼ਨ ਮਹਾਰਾਜ ਕਹਿਣ ਲੱਗੇ ਕਿ ਤੀਰਥ ਤੇ ਜਾ ਕੇ ਜਪ ਤਪ ਕਰੋ ਤਾਂ ਕਿ ਤੁਹਾਡਾ ਸਰਾਪ ਟਲ ਜਾਵੇ। ਦੇਖਿਓ ਕਿਤੇ ਸ਼ਰਾਬ ਵਰਗੀ ਦਾ ਸੇਵਣ ਨਾ ਕਰਿਓ। ਦੁਆਪਰ ਦੇ ਅੰਤ ਵਿਚ ਸ਼ਰਾਬ ਪੀਣ ਲੱਗ ਗਏ ਸੀ। ਉਥੇ ਚਲੇ ਗਏ ਤੇ ਜਾ ਕੇ ਸ਼ਰਾਬ ਪੀ ਲਈ ਤੇ ਆਪਸ ਵਿਚ ਲੜ ਕੇ ਸਾਰੇ ਹੀ ਮਰ ਗਏ ਤੇ ਇਕ ਨਾ ਬੱਚਿਆ ਤੇ ਇਕੱਲੇ ਕ੍ਰਿਸ਼ਨ ਮਹਾਰਾਜ ਰਹਿ ਗਏ। ਉਹ ਜੰਗਲ ਵਿਚ ਚਲੇ ਗਏ ਤੇ ਉਥੇ ਇਕ ਦਰਖਤ ਨਾਲ ਢਾਸਣਾ ਲਾ ਕੇ ਗੋਡੇ ਤੇ ਦੂਸਰਾ ਚਰਨ ਰੱਖ ਕੇ ਆਰਾਮ ਕਰ ਰਹੇ ਹਨ। ਚਰਨਾਂ ਦੇ ਵਿਚ ਪਦਮ ਸੀ ਤੇ ਤਾਰੇ ਵਾਂਗ੍ਰਾ ਝਿਲਮਿਲ ਝਿਲਮਿਲ ਕਰਦਾ, ਲਿਸ਼ਕਾਰੇ ਮਾਰਦਾ ਸੀ। ਐਨੇ ਨੂੰ ਇਕ ਸ਼ਿਕਾਰੀ ਆ ਗਿਆ ਸ਼ਿਕਾਰੀ ਨੇ ਆ ਕੇ ਦੇਖਿਆ ਕਿ ਹਰਨ ਦੀ ਅੱਖ ਹੈ, ਉਸਨੇ ਸਿਨ੍ਹ ਤੇ ਬਾਣ ਮਾਰਿਆ ਤੇ ਕ੍ਰਿਸ਼ਨ ਮਹਾਰਾਜ ਦੀ ਛਾਤੀ 'ਚ ਲੱਗਿਆ ਤੇ ਦੌੜ ਕੇ ਉਥੇ ਗਿਆ ਕਿ ਹਰਨ ਨੱਠ ਨਾ ਜਾਵੇ। ਕੋਲ ਗਿਆ ਕੀ ਦੇਖਦਾ ਹੈ ਕਿ ਮੈਂ ਤਾਂ ਮਹਾਂ ਉਗਰ ਪਾਪ ਕਰ ਦਿਤਾ, ਕ੍ਰਿਸ਼ਨ ਮਹਾਰਾਜ ਦੇ ਬਾਣ ਮਾਰ ਦਿਤਾ ਤੇ ਪਛਤਾਵਾ ਕਰਕੇ ਉਚੀ ਉਚੀ ਰੋਂਦਾ ਹੈ ਤੇ ਮਾਫ਼ੀਆ ਮੰਗਦੇ ਕਿ ਮਹਾਰਾਜ! ਮੈਥੋਂ ਬੜੀ ਵੱਡੀ ਭੁਲ ਹੋਈ ਹੈ ਤੇ ਮੈਂ ਮਹਾਂਪਾਪੀ ਹਾਂ ਤੇ ਮੈਂ ਤੁਹਾਡੇ ਬਾਣ ਨਹੀਂ ਮਾਰਿਆ, ਮੈਂ ਤਾਂ ਮ੍ਰਿਗ ਸਮਝ ਕੇ ਬਾਣ ਮਾਰਿਆ ਸੀ।

**ਧਰਨਾ - ਮਿਗ ਜਾਣ ਕੇ ਬਾਣ ਮੈਂ ਮਾਰਿਆ,**

**ਭੁਲ ਮੇਰੀ ਬਖਸ਼ੀ ਮਾਲਕਾ -2, 2.**

**ਭੁਲ ਮੇਰੀ ਜੀ ਬਖਸ਼ੀ ਮਾਲਕਾ, -2, 2.**

**ਮਿਗ ਜਾਣ ਕੇ ਬਾਣ ਮੈਂ ਮਾਰਿਆ, ... -2.**

**ਜਾਇ ਸੁਤਾ ਪਰਭਾਸ ਵਿਚਿ ਗੋਡੇ ਉਤੇ ਪੈਰ ਪਸਾਰੇ।**

**ਚਰਣ ਕਮਲ ਵਿਚਿ ਪਦਮੁ ਹੈ ਝਿਲਮਿਲ ਝਲਕੈ ਵਾਂਗੀ ਤਾਰੇ।**

**ਬਧਿਕੁ ਆਇਆ ਭਾਲਦਾ ਮਿਰਗੀ ਜਾਣਿ ਬਾਣੁ ਲੈ ਮਾਰੇ।**

**ਚਰਸਣ ਛਿਠੇਸ ਜਾਇਕੈ ਕਰਣ ਪਲਾਵ ਕਰੇ ਪੁਕਾਰੇ।**

**ਭਾਈ ਗੁਰਦਾਸ ਜੀ ਦੀ ਵਾਰ 10/23**

ਜਦ ਕੋਲ ਗਿਆ, ਉਚੀ ਉਚੀ ਰੋਂਦਾ ਹੈ, ਕਹਿੰਦਾ ਮਹਾਰਾਜ ਮੈਂ ਬੜੀ ਭੁਲ ਕੀਤੀ ਹੈ, ਐਡੀ ਵੱਡੀ ਅਵੱਗਿਆ ਕਰਕੇ ਮੇਰਾ ਕਿਥੇ ਛੁਟਕਾਰਾ ਹੋਵੇਗਾ, ਪਤਾ ਨਹੀਂ ਮੇਰਾ ਕਿਹੜੇ ਕੁੰਭੀ ਨਰਕ ਵਿਚ ਵਾਸ ਹੋਵੇਗਾ। ਕ੍ਰਿਸ਼ਨ ਮਹਾਰਾਜ ਕਹਿਣ ਲੱਗੇ ਬੱਧਕ, ਇਧਰ ਮੇਰੇ ਪਾਸ ਆ ਜਾ, ਮੇਰੇ ਨੇੜੇ ਆਜਾ, ਖੂਨ ਜਾ ਰਿਹੈ, ਤਕਲੀਫ ਹੈ ਲੇਕਿਨ ਚੇਹਰੇ ਦੇ ਉਤੇ ਕੋਈ ਰੇਖਾ ਐਸੀ ਨਹੀਂ ਹੈ, ਜਿਸ ਤੋਂ ਪਤਾ ਲੱਗੇ ਕਿ ਆਪ ਨਰਾਜ਼ ਹਨ। ਸਗੋਂ ਪਰਸੰਨ ਹਨ, ਬੁਲਾਂ ਉਤੇ ਮੰਦ-ਮੰਦ ਮੁਸਕਰਾਹਟ ਹੈ। ਜਦੋਂ ਨੇੜੇ ਆਇਆ ਬੱਧਕ ਨੂੰ ਘੁਟ ਕੇ ਜੱਫੀ ਵਿਚ ਲੈ ਲਿਆ।

**ਗਲਿ ਵਿਚਿ ਲੀਤਾ ਕ੍ਰਿਸ਼ਨ ਜੀ**

**ਅਵਗੁਣੁ ਕੀਤਾ ਹਰਿ ਨ ਚਿਤਾਰੇ।**

**ਭਾਈ ਗੁਰਦਾਸ ਜੀ ਦੀ ਵਾਰ 10/23**

ਕਹਿਣ ਲੱਗੇ, “ਤੁੰ ਕਿਉਂ ਰੋ ਰਿਹਾ ਹੈ, ਐਨੀ ਚਿੰਤਾ ਕਿਉਂ ਕਰ ਰਿਹਾ ਹੈ। ਕਹਿਣ ਲੱਗਿਆ ਮਹਾਰਾਜ਼ ਮੈਂ ਬੜੀ ਭੁਲ ਕੀਤੀ ਹੈ, ਤੁਸੀਂ ਮੈਨੂੰ ਪਿਆਰ ਕਰਦੇ ਹੋ। ਕਹਿਣ ਲੱਗੇ ਕੋਈ ਗੱਲ ਨਹੀਂ, ਅਸੀਂ ਤੇਰਾ ਬਦਲਾ ਦਿਤੇ, ਤੈਨੂੰ ਪਤਾ ਨਹੀਂ ਸਾਨੂੰ ਪਤਾ ਹੈ। ਤੇਤੇ ਜੁਗ ਦੇ ਅੰਦਰ, ਬਾਲੀ ਨੂੰ ਮਾਰਨ ਵਾਸਤੇ ਸਾਨੂੰ ਛੁਪ ਕੇ ਬਾਣ ਮਾਰਨਾ ਪਿਆ। ਤੈਂ ਇਹ ਗੱਲ ਕਹੀ ਸੀ ਕਿ ਇਹ ਅਨੀਤੀ ਕੀਤੀ ਹੈ ਤੇ ਅਸੀਂ ਤੈਨੂੰ ਵਾਅਦਾ ਕੀਤਾ ਸੀ ਕਿ ਤੈਨੂੰ ਇਸ ਕਰਮ ਦਾ ਦੁਆਪਰ ਵਿਚ ਬਦਲਾ ਦੇਵਾਂਗੇ। ਸੋ ਤੂੰ ਬਦਲਾ ਲੈ ਲਿਆ, ਅਸੀਂ ਖੁਸ਼ ਹਾਂ ਕਿਉਂਕਿ ਅਸੀਂ ਤੇਰਾ ਕਰਜਾ ਮੌਜ ਦਿਤਾ।

**ਕਰਿ ਕਿਰਪਾ ਸੰਤੋਖਿਆ ਪਤਿਤ ਉਧਾਰਣ ਬਿਨਵੁ ਬੀਚਾਰੇ।**

**ਭਾਈ ਗੁਰਦਾਸ ਜੀ ਦੀ ਵਾਰ 10/23**

ਪਤਿਤਾਂ ਨੂੰ ਉਧਾਰਨਾ ਮਹਾਂਪੁਰਸ਼ਾਂ ਦਾ ਬਿਰਦ ਹੁੰਦਾ ਹੈ ਤੇ ਉਸ ਦੇ ਮਨ ਨੂੰ ਤਸੱਲੀ ਦਿਵਾ ਕੇ ਸੰਤੋਖ ਦਿਤਾ ਤੇ ਉਸ ਦੇ ਅੰਗੁਣ ਨੂੰ ਚਿਤਾਰਿਆ ਨਹੀਂ ਸਗੋਂ ਕਿਰਪਾ ਕੀਤੀ।

**ਭਲੇ ਭਲੇ ਕਰਿ ਮੰਨੀਅਨ ਬੁਰਿਆਂ ਦੇ ਹਰ ਕਾਜ ਸਵਾਰੇ।**

**ਪਾਪ ਕਰੋਂਦੇ ਪਤਿਤ ਉਧਾਰੇ॥**

**ਭਾਈ ਗੁਰਦਾਸ ਜੀ ਦੀ ਵਾਰ 10/23**

ਇਸ ਤਰ੍ਹਾਂ ਦੁਰਬਾਸਾ ਰਿਸੀਨ ਨਾਲ ਮਸਕਰੀ ਕਰਨ ਦਾ ਯਾਦਵਾਂ ਨੂੰ ਫਲ ਮਿਲਿਆ ਸੀ। ਨਾਮਦੇਵ ਜੀ ਉਸ ਰਾਜੇ ਨੂੰ ਕਹਿਣ ਲੱਗੇ ਕਿ ਰਾਜਨ, ਭਜਨ ਕਰਨਾ ਚਾਹੀਦੇ। ਕਹਿੰਦਾ ਜਦੋਂ ਰੱਬ ਆਪਣੀ ਕ੍ਰਿਪਾ ਕਰਕੇ ਭਜਨ ਕਰਾਉਗਾ ਤਾਂ ਕਰ ਲਵਾਂਗੇ। ਨਾਮਦੇਵ ਜੀ ਕਹਿਣ ਲੱਗੇ, ਰਾਜਨ! ਕਿਰਪਾ ਤਾਂ

ਉਸਨੇ ਕਰ ਦਿਤੀ ਤੈਨੂੰ ਮਾਨਸ ਜਨਮ ਦੇ ਦਿਤਾ, ਮਾਂ ਬਾਪ ਨੇ ਕਿਰਪਾ ਕਰ ਦਿਤੀ, ਤੈਨੂੰ ਪਾਲ ਪੋਸ ਕੇ ਵੱਡਾ ਕਰ ਦਿਤਾ, ਗੁਰੂ ਸਾਸ਼ਤਰ ਨੇ ਕਿਰਪਾ ਕਰ ਦਿਤੀ ਤੈਨੂੰ ਮਹਾਂਪੁਰਸ਼ਾਂ ਨੇ ਰਾਹ ਦੱਸ ਦਿਤਾ, ਹੁਣ ਤੂੰ ਆਪਣੀ ਕ੍ਰਿਪਾ ਆਪਣੇ ਉਤੇ ਕਰਨੀ ਹੈ।

**ਕਿਰਪਾ ਕਰੇ ਜੇ ਆਪਣੀ ਤਾ ਗੁਰ ਕਾ ਸਬਦੁ ਕਮਾਹਿ॥  
ਪੰਨਾ - 466**

ਹੁਣ ਆਪਣੀ ਕਿਰਪਾ ਆਪਣੇ ਤੇ ਆਪ ਕਰ, ਜਦੋਂ ਰੋਟੀ ਖਾਣੀ ਹੁੰਦੀ ਹੈ, ਨਾਹੁਣੈ ਹੁੰਦੇ, ਕੱਪੜੇ ਪਾਉਣੇ ਹੁੰਦੇ ਨੇ, ਦੌਡਿਆ ਫਿਰਦੇ ਉਦੋਂ ਤਾਂ ਕਦੇ ਨਹੀਂ ਕਿਹਾ ਕਿ ਕ੍ਰਿਪਾ ਕਰਕੇ ਬੁਰਕੀ ਮੇਰੇ ਮੰਹ ਚ ਪਾ ਦਿਓ। ਜਦੋਂ ਨਾਮ ਜਪਣਾ ਸੀ, ਉਦੋਂ ਕਹਿੰਦੇ ਨੇ ਕਿ ਜੀ, ਕਿਪਾ ਕਰ ਦਿਓ। ਮੇਰੇ ਕੌਲ ਵੀ ਆ ਕੇ ਇਸੇ ਤਰ੍ਹਾਂ ਕਹਿੰਦੇ ਨੈ, ਮੈਂ ਕਹਿੰਦਾ ਹੁੰਦੈ ਕਿ ਭਾਈ ਹੁਣ ਤੁਸੀਂ ਆਪਣੀ ਕਿਰਪਾ ਆਪਣੇ ਤੇ ਖੁਦ ਕਰੋ। ਉਝ ਤੁਸੀਂ ਦਿਨ ਰਾਤ ਭੱਜੇ ਫਿਰਦੇ ਹੋ ਤੇ ਜਦੋਂ ਭਜਨ ਕਰਨਾ ਹੁੰਦੈ ਉਦੋਂ ਕਹਿੰਦੇ ਨੇ ਜੀ, ਕਿਰਪਾ ਕਰ ਦਿਓ। ਵਾਹਿਗੁਰੂ-ਵਾਹਿਗੁਰੂ ਹੀ ਕਰੀ ਜਾਣੈ, ਹੋਰ ਕੋਈ ਪਹਾੜ ਦਾ ਭਾਰੀ ਪੱਥਰ ਚੁਕਣੈ? ਨਾਮ ਹੀ ਜਪੀ ਜਾਣੈ, ਰਾਮ-ਰਾਮ, ਵਾਹਿਗੁਰੂ-ਵਾਹਿਗੁਰੂ, ਅੱਲਾ-ਅੱਲਾ।

ਉਸ ਹਸਤੀ ਦਾ ਮਨ ਵਿਚ ਧਿਆਨ ਰਖਣੈ ਕਿ ਜਿਹੜੀ ਸਾਰੇ ਸੰਸਾਰ ਦੇ ਅੰਦਰ ਗੁਪਤ ਰੂਪ ਵਿਚ ਕੰਮ ਕਰ ਰਹੀ ਹੈ, ਇਹ ਉਸ ਦਾ ਨਾਮ ਹੈ, ਮੈਂ ਉਸ ਨੂੰ ਯਾਦ ਕਰ ਰਿਹਾ ਹਾਂ, ਉਸ ਦਾ ਨਾਮ ਲੈ ਰਿਹਾ ਹੈ। ਫੇਰ ਉੱਹਦੇ ਨਾਲ ਪਿਆਰ ਕਰੋ

## \$ (ਇਥੋਂ ਕੱਟ ਕੇ ਭੇਜੋ ਜੀ) —————— **ਲਾਈਫ਼ ਮੈਂਬਰਸ਼ਿਪ (Life-Membership) ਲਈ ਖੁਸ਼ਖਬਰੀ**

‘ਆਤਮ ਮਾਰਗ’ ਦੇ ਪਾਂਧੀਆਂ ਨੂੰ ਸਤਿਗੁਰੂ ਜੀ ਦੀ ਨਦਰ ਬਖਸ਼ਿਸ਼ ਪ੍ਰਾਪਤ ਹੋਵੇ। ਮਹਾਂਪੁਰਸ਼ਾਂ ਨੇ ਆਪ ਸਭ ਪਾਠਕਾਂ ਨੂੰ ਅਸੀਸ਼ਾਂ ਭੇਜਦਿਆਂ ਇਹ ਆਦੇਸ਼ ਦਿਤਾ ਹੈ ਕਿ ਆਪ ਸਭ ਪਾਠਕ ਹਿੰਮਤ ਕਰਕੇ ਜੀਵਨ ਕਾਲ ਲਈ ਲਾਈਫ਼-ਮੈਂਬਰ ਬਣ ਜਾਓ। ਲਾਈਫ਼ ਮੈਂਬਰਸ਼ਿਪ ਲਈ ਦੇਸ਼ ਵਾਸਤੇ ਕੇਵਲ 2000/- ਰੁਪਏ ਅਤੇ ਵਿਦੇਸ਼ ਲਈ 500 US\$ ਜਾਂ 300£) ਚੰਦਾ ਹੋਵੇਗਾ। ਅਜਿਹਾ ਕਰਨ ਨਾਲ ਆਪ ਨੂੰ ਸਾਰੀ ਜ਼ਿੰਦਗੀ ਨਿਰੰਤਰ ਮੈਗਜ਼ੀਨ ਮਿਲਦਾ ਰਹੇਗਾ। ਜੇਕਰ 20 ਸਾਲ ਤੋਂ ਬਾਅਦ ਕਿਸੇ ਤਰ੍ਹਾਂ ਨਾਲ ਇਸ ਵਿਚ ਬੋੜਾ ਬਹੁਤ ਵਾਧਾ ਘਾਟਾ ਕਰਨਾ ਪਿਆ ਤਾਂ ਆਪ ਦੀ ਸਹਿਮਤੀ ਨਾਲ ਕੀਤਾ ਜਾਵੇਗਾ। ਆਪਣੇ ਪਰਿਵਾਰ ਲਈ ਅਨਮੋਲ ਦਾਤ ਪ੍ਰਾਪਤ ਕਰਨ ਵਿਚ ਦੇਰ ਨਾ ਕਰੀਏ। ਜਿਨ੍ਹਾਂ ਪਾਠਕਾਂ ਨੇ ਗੁਰੂ ਮਹਾਰਾਜ਼ ਜੀ ਦੀ ਬਖਸ਼ਿਸ਼ ਅਤੇ ਮਹਾਂਪੁਰਸ਼ਾਂ ਦੀ ਖੁਸ਼ੀ ਪ੍ਰਾਪਤ ਕਰ ਲਈ ਹੈ, ਉਨ੍ਹਾਂ ਲਾਈਫ਼ ਮੈਂਬਰ ਬਣੇ ਪਾਠਕਾਂ ਦੇ ਨਾਮ ਲਗਾਤਾਰ ਆਤਮ ਮਾਰਗ ਵਿਚ ਛੱਪਦੇ ਰਹਿਣਗੇ। ‘ਆਤਮ ਮਾਰਗ’ ਨਾਲ ਜੁੜੇ ਸਭ ਪਰਿਵਾਰ ਵਡਬਾਰੀ ਹਨ। ਇਸ ਪੰਨੇ ਦੇ ਪਿਛਲੇ ਪਾਸੇ ਛੱਪਿਆ ਫਾਰਮ ਭਰ ਕੇ ਅਤੇ ਚੰਦੇ ਦੀ ਰਕਮ ਬੈਂਕ ਡਰਾਫਟ/ਮਨੀਆਰਡਰ/ਚੈਕ ਰਾਹੀਂ ਦਫਤਰ ਆਤਮ ਮਾਰਗ ਨੂੰ ਭੇਜੋ ਜੀ। ਮਨੀਆਰਡਰ/ਬੈਂਕ ਡਰਾਫਟ/ਚੈਕ ‘ਆਤਮ ਮਾਰਗ ਸਪਿਰਚੁਅਲ ਸਾਈਟਿਫਿਕ ਐਜੂਕੇਸ਼ਨਲ ਚੈਰੀਟੇਬਲ ਟਰੱਸਟ’ ਦੇ ਨਾਂ ਤੇ ਭੇਜਿਆ ਜਾਵੇ।

(ਫਾਰਮ ਲਈ ਪਰਤੋ ਜੀ)

ਇਹਦੇ ਵਿਚ ਕਿਰਪਾ ਦੀ ਕਿਹੜੀ ਗੱਲ ਹੋਈ। ਸੋ ਭਾਈ ਤੂੰ  
ਆਪਣੀ ਕਿਰਪਾ ਆਪਣੇ ਤੇ ਆਪ ਕਰ।

**ਕਿਰਪਾ ਕਰੀ ਜਨ ਆਪੁਨੇ ਉਪਰ ਨਾਮਦੇਖੀ ਹਰਿ ਗੁਨ ਗਾਏ॥**  
**ਪੰਨਾ - 693**

ਇਸ ਤਰ੍ਹਾਂ ਦੇ ਨਾਲ ਨਾਮਦੇਵ ਜੀ ਨੇ ਰਾਜੇ ਨੂੰ  
ਸਮਝਾਇਆ ਕਿ ਰਾਜਨ! ਸਰੀਰ ਦੇ ਅੰਦਰ ਜੋਤ ਹੈ ਜੋ  
ਪਰੀਪੂਰਨ ਹੈ। ਉਸ ਜੋਤ ਨੂੰ ਪਾਉਣਾ ਹੀ ਤੇਰਾ ਪਰਮ ਮਨੋਰਥ  
ਹੈ। ਜੋ ਉਹ ਤੂੰ ਪ੍ਰਾਪਤ ਨਹੀਂ ਕਰਦਾ ਤਾਂ ਫਿਰ-

**ਏਕ ਵਸਤੁ ਬੁਝਹਿ ਤਾ ਹੋਵਹਿ ਪਾਕ॥**  
**ਬਿਨੁ ਬੂਝੇ ਤੂੰ ਸਦਾ ਨਾਪਾਕ॥**      **ਪੰਨਾ - 374**

ਤਾਂ ਫਿਰ ਇਹ ਸਰੀਰ ਨਾਪਾਕ ਹੈ। ਇਸ ਕਰਕੇ ਸਾਧ  
ਸੰਗਤ ਜੀ! ਆਦਮੀ ਦੇ ਅੰਦਰ ਪੰਜ ਭਰਮਾਂ ਕਰਕੇ ਸੰਸਾਰ  
ਪਿਆ ਹੋਇਆ ਹੈ। ਇਹ ਹਉਮੈ ਦਾ ਸਭ ਤੋਂ ਵੱਡਾ ਥੰਮ੍ਹ ਹੈ  
(pillar) ਜੋ ਸੰਸਾਰ ਪੈ ਰਿਹਾ ਹੈ। ਸੋ ਇਹ ਸਾਰਾ ਸੰਸਾਰ ਹੀ  
ਸੰਸਿਆਂ ਦਾ ਭਰਿਆ ਹੋਇਐ।

**ਸੰਸਾ ਇਹੁ ਸੰਸਾਰੁ ਹੈ ਸੁਤਿਆ ਰੈਣਿ ਵਿਹਾਇ॥**  
**ਪੰਨਾ - 36**

ਸੰਸਾ ਉਤਰਦਾ ਕਦੋਂ ਹੈ? ਜਦੋਂ ਸੰਤਾਂ ਦੇ ਨਾਲ ਮਿਲ  
ਕੇ ਨਾਮ ਦੀ ਕਮਾਈ ਕਰਕੇ ਫੇਰ ਆਪਣੇ ਅੰਦਰ ਹੀ ਪ੍ਰਮੇਸ਼ਰ

ਨੂੰ ਦੇਖ ਲੈਂਦੇ ਤਾਂ ਉਸ ਵੇਲੇ ਸੰਸਾ ਉਤਰ ਜਾਂਦਾ ਹੈ।

**ਧਾਰਨਾ - ਪਿਆਰੇ ਜਬ ਤੇ ਦਰਸ਼ਨ ਪਾਇਆ,**  
**ਸੰਸਾ ਉਤਰ ਗਿਆ -2, 2.**  
**ਸੰਸਾ ਮੇਰਾ ਜੀ ਉਤਰ ਗਿਆ -2, 2.**  
**ਪਿਆਰੇ ਜਬ ਤੇ ਦਰਸ਼ਨ ਪਾਇਆ,..... -2.**

**ਉਤਰ ਗਾਇਓ ਮੇਰੇ ਮਨ ਕਾ ਸੰਸਾ ਜਬ ਤੇ ਦਰਸ਼ਨੁ ਪਾਇਆ॥**  
**ਪੰਨਾ - 1218**

ਸੋ ਸਾਧ ਸੰਗਤ ਜੀ! ਦੋਏ ਰਾਹ ਹਨ। ਇਸ ਸਰੀਰ ਦੇ  
ਅੰਦਰ ਪ੍ਰਮੇਸ਼ਰ ਵੀ ਵਸਦੈ ਤੇ ਇਸੇ ਸਰੀਰ ਦੇ ਅੰਦਰ ਗੰਦ-  
ਮੰਦ ਦੇ ਵੀ ਅੰਬਾਰ ਲੱਗੇ ਹੋਏ ਹਨ। ਦੇਖਣਾ ਇਹ ਹੈ ਕਿ  
ਅਸੀਂ ਕਿਸ ਪਾਸੇ ਪੈਣੈ। ਸੋ ਹੁਣ ਇਥੇ ਹੀ ਸਮਾਪਤੀ ਕਰਦੇ  
ਹਾਂ ਸਮਾਂ ਬਹੁਤ ਹੋ ਚੁਕਿਐ। ਹੁਣ ਸਾਰੇ ਗੁਰੂ ਸਤੋਤਰ ਵਿਚ  
ਬੋਲਣ ਦੀ ਕੌਸ਼ਿਸ਼ ਕਰੋ ਤੇ ਫੇਰ ਅਰਦਾਸ ਹੋਵੇਗੀ।

-ਅੰਨੰਦ ਸਾਹਿਬ-

-ਗੁਰ ਸਤੋਤਰ-

-ਅਰਦਾਸ-

LLL LLL

(ਇਥੋਂ ਕੱਟ ਕੇ ਭੇਜੋ ਜੀ)

## Annual/Life Membership Form - Atam Marg

### ਸਾਲਾਨਾ/ਲਾਈਫ ਮੈਂਬਰਸ਼ਿਪ ਫਾਰਮ - ਆਤਮ ਮਾਰਗ

(ਇਹ ਫਾਰਮ ਭਰ ਕੇ 'ਦਫਤਰ 'ਆਤਮ ਮਾਰਗ' ਰਤਵਾੜਾ ਸਾਹਿਬ, ਡਾਕਖਾਨਾ : ਮੁਲਾਂਪੁਰ ਗਰੀਬਦਾਸ, ਜ਼ਿਲ੍ਹਾ ਰੋਪੜ 140901 ਨੂੰ ਭੇਜੋ ਜੀ)

1. ਜੇ ਆਪ ਪਹਿਲਾਂ ਤੋਂ 'ਆਤਮ ਮਾਰਗ' ਦੇ ਮੈਂਬਰ ਹੋ ਤਾਂ ਪਹਿਲਾ ਮੈਂਬਰਸ਼ਿਪ ਨੰਬਰ ਲਿਖੋ ਜੀ.....
  2. ਨਾਮ/ Name.....
  3. ਪਿਤਾ ਦਾ ਨਾਮ/Father's Name.....
  4. ਪੂਰਾ ਪਤਾ/Full address.....
- .....  
.....

PINCODE ..... Telephone .....

ਮੈਂ ..... ਰੁਪਏ ਮਨੀਆਰਡਰ/ਬੈਂਕ ਡਰਾਫਟ/ਚੈਕ ਨੰ ..... ਮਿਤੀ ..... ਰਾਹੀਂ  
ਭੇਜ ਰਿਹਾ ਹਾਂ। ਮੈਂ **ਸਾਲਾਨਾ/ਲਾਈਫ ਮੈਂਬਰ** ਬਣ ਕੇ ਸਤਿਗੁਰੂ ਜੀ ਦੀ ਨਦਰ ਅਤੇ ਮਹਾਂਪੁਰਸ਼ਾਂ ਦੀਆਂ ਅਸੀਸ਼ਾਂ ਦਾ ਪਾਤਰ  
ਬਣਿਆ ਹਾਂ ਜਿਸ ਦੀ ਮੈਨੂੰ ਬਹੁਤ ਪ੍ਰਸੰਨਤਾ ਹੈ।

ਦਸਤਖਤ .....  
.....

ਨਾਮ .....  
.....

## ਸਮਾਗਮ ਸਰਗਾਰਮੀਆਂ

ਦਸਵੇਂ ਮਹਾਨ ਗੁਰਮਤਿ ਸਮਾਗਮ ਤੇ ਵਿਦੇਸ਼ਾਂ ਤੋਂ ਆਏ ਪ੍ਰਮੀਆਂ ਤੇ ਸ਼ਰਧਾ ਦਾ ਜ਼ਿਕਰ ਆਪ ਨੇ ਪਿਛਲੇ ਅੰਕ ਵਿਚ ਪੱਤ੍ਰੀਆ ਹੈ ਤੇ ਇਨ੍ਹਾਂ ਵਿਚੋਂ ਸਰਦਾਰ ਮਹਿੰਦਰ ਸਿੰਘ ਗਿੱਲ, ਸੁਖਵਿੰਦਰ ਸਿੰਘ ਗਿੱਲ, ਕੁਲਦੀਪ ਸਿੰਘ ਸ਼ੇਰਗਿੱਲ ਸਮਾਗਮ ਤੇ ਪੁੱਜੇ ਸਨ ਪਰਤੂ ਰਾਣਾ ਤੇ ਸੋਚੀ ਕਿਸੇ ਕਾਰਨ ਸਮਾਗਮ ਤੇ ਨਹੀਂ ਪਹੁੰਚ ਸਕੇ ਸਨ ਪਰ ਇਨ੍ਹਾਂ ਸਾਰਿਆਂ ਨੇ ਮਿਲ ਕੇ ਆਪਣੇ ਪਿੰਡ ਫੁਲੜੀਵਾਲ ਜੋ ਕਿ ਜਲੰਧਰ ਦੇ ਨਜ਼ਦੀਕ ਹੈ ਉਥੇ 17, 18, 19 ਅਕਤੂਬਰ ਨੂੰ ਬਾਬਾ ਜੀ ਦੀ ਸਰਪ੍ਰਸ਼ਤੀ ਹੇਠ ਇਕ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਿਹੜਾ ਆਪਣੀ ਮਿਸਾਲ ਆਪ ਹੀ ਸੀ। ਇਨ੍ਹਾਂ ਪ੍ਰਮੀਆਂ ਨੇ ਪੁੱਲੇ ਦਿਲ ਨਾਲ ਸੇਵਾ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸੰਗਤਾਂ ਦੁਆਬੇ ਤੋਂ ਫਲੌਰ, ਗੁਰਾਇਆਂ, ਫਗਵਾੜਾ, ਬਹਿਰਾਮ ਤੇ ਬੰਗਿਆਂ ਦੇ ਇਲਾਕਿਆਂ ਤੋਂ ਅਤੇ ਮਾਝੇ ਤੋਂ ਖੜੂਰ ਸਾਹਿਬ, ਤਰਨ ਤਾਰਨ, ਪੱਟੀ, ਭਖੀਵਿੰਡ, ਬਟਾਲਾ ਤੇ ਗੁਰਦਾਸ ਦੇ ਇਲਾਕਿਆਂ ਤੋਂ ਬੱਸਾਂ ਤੇ ਟਰੱਕਾਂ ਰਾਹੀਂ ਪੁਜੀਆਂ। 105X255 ਫੁੱਟ ਦਾ ਪੰਡਾਲ ਸੁੰਦਰ ਤਕਾਕੇ ਨਾਲ ਸਜਾਇਆ ਗਿਆ ਸੀ ਤੇ ਸੰਗਤ ਇਸ ਵਿਚ ਵੀ ਸਮਾਅ ਨਹੀਂ ਰਹੀ ਸੀ। ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਸਵਾਰੀ ਨੂੰ ਸੁੰਦਰ ਫੌਜੀ ਬੈਡ ਦੀ ਅਗਵਾਈ ਤੇ ਫੁੱਲਾਂ ਦੀ ਵਰਖਾ ਰਾਹੀਂ ਪੰਡਾਲ ਵਿਚ ਸਜਾਇਆ ਗਿਆ। ਇਸ ਨਗਰ ਵਿਚ ਸਾਰੇ ਮਜ਼ਬੂਤਾਂ ਦੇ ਧਰਮ ਅਸਥਾਨ ਹਨ, ਗੁਰਦੁਆਰਾ ਸਾਹਿਬ ਮੰਦਿਰ ਤੇ ਗਿਰਜਾ ਅਤੇ ਸਾਰੇ ਅਕੀਦਿਆਂ ਦੇ ਪ੍ਰਮੀਆਂ ਨੇ ਇਹੋ ਜਿਹੇ ਰੂਹਾਨੀ ਪ੍ਰਵਾਨਨ ਤੇ ਕੀਰਤਨ ਪਹਿਲੀ ਵਾਰ ਸੁਣੇ ਸਨ ਜਿਸ ਦਾ ਅਸਰ ਜਾਂਦੂ ਵਾਂਗ ਹੋਇਆ ਤੇ ਉਨ੍ਹਾਂ ਵਿਚ ਲੰਮੇ ਸਮੇਂ ਤੋਂ ਪਈਆਂ ਨਫਰਤ ਤੇ ਪਾਰਟੀਬਾਜ਼ੀ ਦੀਆਂ ਤਰੇਤਾਂ ਦੂਰ ਹੋ ਗਈਆਂ ਤੇ ਆਪਸੀ ਪਿਆਰ ਤੇ ਭਾਈਚਾਰੇ ਦੇ ਬੰਧਨਾਂ ਨੂੰ ਪੱਕਿਆਂ ਕਰਨ ਦਾ ਅਵਸਰ ਪ੍ਰਾਪਤ ਹੋਇਆ ਤੇ ਸਭ ਨੇ ਇਸ ਪਵਿੱਤਰ ਗੁਰਵਾਕ ਨੂੰ ਪ੍ਰਤੱਖ ਹੁੰਦਿਆਂ ਪ੍ਰਤੀਤ ਕੀਤਾ -

**ਸਭੇ ਸਾਝੀਵਾਲ ਸਦਾਇਨਿ ਤੂੰ ਕਿਸੇ ਨ ਦਿਸਹਿ ਬਾਹਰਾ ਜੀਉ॥**  
**ਪੰਨਾ - 97**

ਪਹਿਲੇ ਦੋ ਦਿਨ ਭਾਈ ਸਾਹਿਬ ਲਖਬੀਰ ਸਿੰਘ ਜੀ ਨੇ ਅਤੇ ਅਖੀਰਲੇ ਦੀਵਾਨ ਵਿਚ 19 ਤਾਰੀਖ ਨੂੰ ਮਹਾਂਪੁਰਸ਼ਾਂ ਨੇ ਆਪਣੇ ਕੀਰਤਨ ਤੇ ਰੂਹਾਨੀ ਪ੍ਰਵਾਨਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪਿੰਡ ਦੇ ਨੌਜਵਾਨ ਪ੍ਰਮੀਆਂ ਵਲੋਂ 7 ਕਿਲੋਮੀਟਰ ਅੱਗੇ ਹੋ ਕੇ ਮਹਾਂਪੁਰਸ਼ਾਂ ਦਾ ਸਵਾਗਤ ਕੀਤਾ ਗਿਆ ਤੇ ਪੰਡਾਲ ਤਕ ਜਲੂਸ ਦੀ ਸ਼ਕਲ ਵਿਚ ਲਿਜਾਇਆ ਗਿਆ। ਮਹਾਂਪੁਰਸ਼ਾਂ ਦੀ ਆਮਦ ਨੇ ਇਸ ਪਿੰਡ ਵਿਚ ਨਵੀਂ ਰੂਹ ਭਰ ਦਿਤੀ ਅਤੇ ਪਿੰਡ ਦੇ ਹਰ ਮਜ਼ਬੂਤ ਦੇ ਮਾਈ ਭਾਈ, ਬੁੱਢੇ, ਬੱਚਿਆਂ ਨੇ ਸੇਵਾ ਵਿਚ ਹਿੱਸਾ ਲਿਆ।

ਸਮਾਗਮ ਦੰਗਾਨ ਆਤਮ ਮਾਰਗ ਦੀ ਮੈਂਬਰਸ਼ਿਪ ਵਾਸਤੇ

ਸਰਦਾਰ ਬਲਬੀਰ ਸਿੰਘ ਗੋਸਲ ਨੇ ਅੱਧੀ ਸੇਵਾ ਆਪਣੇ ਜਿੰਮੇ ਲੈਣ ਦੀ ਪੇਸ਼ਕਸ਼ ਕੀਤੀ। 82 ਲਾਈਫ ਮੈਂਬਰ ਅਤੇ 404 ਸਾਲਾਨਾ ਮੈਂਬਰ ਬਣੇ ਅਤੇ ਕੁਲ ਮਿਲਾ ਕੇ ਉਨ੍ਹਾਂ ਵਲੋਂ ਇਕ ਲੱਖ 40 ਹਜ਼ਾਰ ਰੁਪਏ ਦੇ ਕਰੀਬ ਸੇਵਾ ਕੀਤੀ ਗਈ। ਉਪਰੰਤ ਪਿੰਡ ਦੇ ਜਨਤਾ ਹਾਈ ਸਕੂਲ ਵਾਸਤੇ ਮਹਾਂਪੁਰਸ਼ਾਂ ਦੀ ਪ੍ਰੇਰਨਾ ਅਨੁਸਾਰ ਵਿਦੇਸ਼ਾਂ ਵਿਚ ਵਸਦੇ ਫੁਲੜੀਵਾਲ ਦੇ ਪ੍ਰਮੀਆਂ ਵਲੋਂ ਤਿੰਨ ਲੱਖ ਰੁਪਏ ਦੀ ਸਹਾਇਤਾ ਦਿਤੀ ਗਈ ਅਤੇ ਮਹਾਂਪੁਰਸ਼ਾਂ ਨੇ ਪੰਜ ਮੈਂਬਰੀ ਕਮੇਟੀ ਬਣਾ ਕੇ ਇਨ੍ਹਾਂ ਪ੍ਰਮੀਆਂ ਨੂੰ ਜ਼ਿੰਮੇਵਾਰੀ ਸੰਭਾਲੀ। ਪਿੰਡ ਤੇ ਇਲਾਕੇ ਦੇ ਪ੍ਰਮੀ ਮਹਾਂਪੁਰਸ਼ਾਂ ਦੀ ਇਸ ਉਦਾਰਤਾ ਤੋਂ ਹੋਰ ਵੀ ਪ੍ਰਭਾਵਿਤ ਹੋਏ ਕਿ ਜਿਥੇ ਉਨ੍ਹਾਂ ਨੂੰ ਤਿੰਨ ਦਿਨ ਦੇ ਸਮਾਗਮਾਂ ਰਾਹੀਂ ਰੂਹਾਨੀ ਉਪਦੇਸ਼ ਮਿਲਿਆ ਹੈ ਉਥੇ ਸਾਡੇ ਬੱਚਿਆਂ ਦੀ ਪੜ੍ਹਾਈ ਦੇ ਭਵਿੱਖ ਦਾ ਵੀ ਮਹਾਂਪੁਰਸ਼ਾਂ ਨੇ ਬਿਆਲ ਰੱਬਿਆ ਹੈ ਕਿਉਂਕਿ ਮਹਾਂਪੁਰਸ਼ਾਂ ਦਾ ਜੀਵਨ ਸਰਵਪੱਖੀ ਹੈ ਅਤੇ ਹਰ ਵਕਤ ਪਰਉਪਕਾਰ ਦਾ ਉਤਸ਼ਾਹ ਉਨ੍ਹਾਂ ਦੇ ਅੰਦਰ ਠਾਠਾਂ ਮਾਰਦਾ ਰਹਿੰਦਾ ਹੈ ਜਿਵੇਂ ਕਿ ਗੁਰਵਾਕ ਹੈ -

**ਪਰਉਪਕਾਰੁ ਨਿਤ ਚਿਤਵਤੇ ਨਾਹੀ ਕਛੁ ਪੌਚ॥**

ਪੰਨਾ - 816

L L L L L L L

(ਪੰਨਾ 36 ਦੀ ਬਾਕੀ)

ਰਖਦੇ ਹਨ ਕਿ ਉਹ ਅਧਿਆਪਕ ਨਾਲ ਹੀ ਆਪਣੀ ਪਛਾਣ ਰੱਖਣ। ਏਸ ਤਰ੍ਹਾਂ ਕਰਨ ਨਾਲ ਕੇਵਲ ਅਧਿਆਪਕ ਦੀਆਂ ਕਾਰਬਨ ਕਾਪੀਆਂ ਹੀ ਬਣਦੀਆਂ ਹਨ। ਸ਼ਿਸ਼ ਫੇਰ ਕੇਵਲ ਅਧਿਆਪਕ ਦੀ ਤਰ੍ਹਾਂ ਤੁਰਦਾ ਹੈ, ਉਸ ਦੀ ਤਰ੍ਹਾਂ ਹੀ ਕਪੜੇ ਪਾਊਂਦਾ ਹੈ, ਉਸ ਦੇ ਤਰ੍ਹਾਂ ਹੀ ਗੱਲਬਾਤ ਕਰਦਾ ਹੈ। ਤੁਹਾਨੂੰ ਇਹੋ ਜਿਹੇ ਕਈ ਮੂਰਖ ਵਿਦਿਆਰਥੀ ਮਿਲ ਜਾਣਗੇ ਜਿਨ੍ਹਾਂ ਨੇ ਆਪਾ ਦੂਸਰੇ ਨੂੰ ਦੇ ਕੇ ਆਪ ਉਸ ਉਤੇ ਨਿਰਭਰ ਹੋ ਗਏ ਹਨ। ਹੋਣਾ ਤੋਂ ਇਹ ਚਾਹੀਦਾ ਸੀ ਕਿ ਉਹ ਮਾਇਆ ਦੀ ਮ੍ਰਿਗ ਤ੍ਰਿਸ਼ਨਾ ਵਿਚੋਂ ਨਿਕਲਦੇ, ਉਸ ਨੂੰ ਛਡਦੇ ਪਰ ਉਹ ਤਾਂ ਨਾਵਾਂ ਤੇ ਸ਼ਕਲਾਂ ਵਿਚ ਵਧੇਰੇ ਹੀ ਫਸ ਗਏ। ਕ੍ਰਿਸ਼ਨ ਜੀ ਹੋਰਨਾਂ ਅਧਿਆਪਕਾਂ ਦੀ ਤਰ੍ਹਾਂ ਨਹੀਂ ਹਨ, ਆਮ ਗੁਰੂ ਨਹੀਂ ਹਨ। ਉਹ ਤਾਂ ਆਪਣੇ ਜਾਗਿਆਸੂ ਨੂੰ ਨਾਵਾਂ ਸ਼ਕਲਾਂ ਤੋਂ ਮੁਕਤ ਹੋਣ ਨੂੰ ਕਹਿ ਰਹੇ ਹਨ ਤੇ ਕਹਿ ਰਹੇ ਹਨ ਕਿ ਉਹ ਆਪਣੇ ਆਪ ਨੂੰ ਉਸ ਨਾਲ ਪਛਾਣ ਕਰਾਏ ਜੋ ਇਸ ਸਭ ਕੁਝ ਤੋਂ ਪਰੇ ਹੈ, ਆਪਣਾ ਅਸਲੀ ਰੂਪ ਪਛਾਣੇ।

‘ਚਲਦਾ’

L L L L L L L

(ਪੰਨਾ 46 ਦੀ ਬਾਕੀ)

## ਵਿਸ਼ੇਸ਼ ਬੇਨਤੀ

ਆਤਮ ਮਾਰਗ ਧਾਰਮਿਕ-ਅਧਿਆਤਮਕ ਮੈਗਜ਼ੀਨ ਹੈ, ਇਹ ਪਵਿੱਤਰ ਗੁਰਬਾਣੀ ਨਾਲ ਭਰਪੂਰ ਹੈ। ਇਸ ਦਾ ਪੁਰਾ ਪੁਰਾ ਅਦਬ ਸਤਿਕਾਰ ਕਰੋ ਜੀ, ਭੁੱਲ ਕੇ ਵੀ ਰੱਦੀ ਵਿਚ ਨਾ ਵੇਚੋ। ਜੇ ਪੁਰਾਣੇ ਹੋਏ ਮੈਗਜ਼ੀਨ ਦੇਣੇ ਹੀ ਹਨ ਤਾਂ ਨੇੜੇ ਦੇ ਗੁਰਦਵਾਰਾ ਸਾਹਿਬ ਵਿਚ ਦੇ ਦਿਉ ਜੀ। ਕੋਈ ਪ੍ਰੇਮੀ ਹੋਰ ਪੜ੍ਹ ਲੈਣਗੇ। ਤੁਹਾਡਾ ਵੀ ਭਲਾ ਹੋਵੇਗਾ।

ਦੂਜੀ ਬੇਨਤੀ ਜਦੋਂ ਤੁਸੀਂ ਘਰ/ਪਤਾ ਬਦਲਦੇ ਹੋ ਤਾਂ ਦਫ਼ਤਰ ਨੂੰ ਜ਼ਰੂਰ ਸੂਚਿਤ ਕਰੋ ਜੀ।

## ਜ਼ਰੂਰੀ ਸੂਚਨਾ

ਆਤਮ ਮਾਰਗ ਦੀ ਮੈਂਬਰਸ਼ਿਪ ਜਾਂ ਗੰਨੀਉਅਲ ਜਾਂ ਗੁਰਦਵਾਰਾ ਸਾਹਿਬ ਦੀ ਸੇਵਾ ਭੇਜਣ ਸਮੇਂ ਤਿੰਨ ਗੱਲਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਜੀ -

(ਪਹਿਲੀ) ਆਤਮ ਮਾਰਗ ਲਈ ਭੇਜੀ ਮਾਇਆ ਦਾ ਡਰਾਫਟ ਆਤਮ ਮਾਰਗ ਦੇ ਨਾਮ ਹੋਵੇ ਅਤੇ ਕੇਵਲ ਆਤਮ ਮਾਰਗ ਲਈ ਹੋਵੇ, ਇਸ ਵਿਚ ਹੋਰ ਕੋਈ ਸੇਵਾ ਸ਼ਾਮਲ ਨਾ ਕੀਤੀ ਜਾਵੇ।

(ਦੂਜੀ) ਗੁਰਦਵਾਰਾ ਸਾਹਿਬ ਲਈ ਭੇਜੀ ਸੇਵਾ ਦਾ ਡਰਾਫਟ ਅੱਡ ਹੋਵੇ ਅਤੇ ਵਿਸ਼ਵ ਗੁਰਮਤਿ ਹੁਹਾਨੀ ਮਿਸ਼ਨ ਦੇ ਨਾਮ ਹੋਵੇ। ਇਸ ਵਿਚ ਆਤਮ ਮਾਰਗ ਲਈ ਭੇਜੀ ਰਕਮ ਸ਼ਾਮਲ ਨਾ ਕੀਤੀ ਜਾਵੇ।

(ਤੀਜੀ) ਮਾਇਆ ਚੈਕ ਰਾਹੀਂ ਨਹੀਂ, ਸਗੋਂ ਡਰਾਫਟ ਰਾਹੀਂ ਭੇਜੀ ਜਾਵੇ ਅਤੇ ਡਰਾਫਟ ਦੀ ਅਦਾਇਗੀ ਚੰਡੀਗੜ੍ਹ ਦੇ ਕਿਸੇ ਵੀ ਬੈਂਕ ਰਾਹੀਂ ਹੋਵੇ, ਬਾਹਰਲੇ ਸ਼ਹਿਰਾਂ ਦੇ ਡਰਾਫਟ/ਚੈਕ ਨਾ ਭੇਜੇ ਜਾਣ।

## ਰਤਵਾੜਾ ਸਾਹਿਬ ਵਿਖੇ ਮਹਾਂਪੁਰਸ਼ਾਂ ਦੇ ਦੀਵਾਨਾਂ ਦਾ ਪ੍ਰੋਗਰਾਮ

- ਐਤਵਾਰ - - 3, 10, 17, 24 ਅਤੇ 31 ਦਸੰਬਰ।
- ਪੂਰਨਮਾਸੀ - 11 ਦਸੰਬਰ, ਦਿਨ ਸੌਮਵਾਰ।
- ਸੰਗਰਾਂਦ - 15 ਦਸੰਬਰ, ਦਿਨ ਸ਼ੁਕਰਵਾਰ।
- (ਸਮਾਂ ਦੁਪਹਿਰ 12 ਵਜੇ ਤੋਂ ਸ਼ਾਮ 4.00 ਵਜੇ ਤੱਕ)
- ਅੰਮ੍ਰਿਤ ਸੰਚਾਰ - ਹਰੇਕ ਪੂਰਨਮਾਸੀ ਨੂੰ ਗੁਰਦਵਾਰਾ ਈਸ਼ਰ
- ਪ੍ਰਕਾਸ਼, ਰਤਵਾੜਾ ਸਾਹਿਬ ਵਿਖੇ ਦਿਨ ਦੇ 11.00 ਵਜੇ
- ਹੁੰਦਾ ਹੈ।

ਡਾਕਟਰਾਂ ਨੇ ਕਿਹਾ ਕਿ ਤੁਹਾਡਾ ਓਪਰੇਸ਼ਨ ਹੋਏਗਾ, ਪਰ ਪਤਾ ਨਹੀਂ ਤੁਸੀਂ ਬਚ ਸਕੋਗੇ ਕਿ ਨਹੀਂ। ਉਹਨਾਂ ਨੂੰ ਇਸ ਗੱਲ ਦਾ ਪਤਾ ਲੱਗ ਗਿਆ ਕਿ -

**ਸਰਬ ਰੋਗ ਕਾ ਅਉਖਦੂ ਨਾਘੁ॥**

**ਪੰਨਾ - 274**

ਉਹਨਾਂ ਨੇ ਆਪਣੇ ਆਪ ਤੇ ਅਤੇ ਆਪਣੇ ਡਰਾਈਵਰ ਤੇ ਤਜਰਬਾ ਕੀਤਾ, ਦੋਨੋਂ ਕਾਮਯਾਬ ਹੋ ਗਏ। ਡਾਕਟਰ ਹੈਰਾਨ ਹੋ ਗਏ ਕਿ ਇਹ ਕਿਸ ਤਰ੍ਹਾਂ ਹੋ ਗਿਆ? ਏਥੇ ਇਕ ਬੀਬੀ ਕੁਬਾਹੇੜੀ ਤੋਂ ਆਉਂਦੀ ਹੁੰਦੀ ਹੈ ਪੀ.ਜੀ.ਆਈ ਵਾਲਿਆਂ ਨੇ ਜਵਾਬ ਦੇ ਦਿਤਾ ਕਿ ਤੇਰਾ ਇਲਾਜ ਨਹੀਂ ਹੋ ਸਕਦਾ। ਤੇਰੇ ਪੇਟ ਵਿਚ ਪਾਣੀ ਭਰਦਾ ਹੈ ਉਸ ਨੂੰ ਕਢਾ ਲਿਆ ਕਰ। ਉਥੇ ਉਸ ਦੀ ਭਰਜਾਈ ਮਹਾਰਾਜਾ ਦੇ ਅੱਗੇ ਜਾ ਕੇ ਰੋਣ ਲੱਗ ਪੰਡੀ ਕਿਉਂਕਿ ਸਾਰਾ ਬੋਝ ਉਹਦੇ ਸਿਰ ਉਤੇ ਸੀ। ਉਥੇ ਮਹਾਰਾਜਾ ਦੇ ਅੱਗੇ ਗਿਆਰਾਂ ਰੁਪੈ ਮੱਥਾ ਟੈਂਕਿਆ ਤੇ ਰੈਂਡੈ ਰੈਂਕੇ ਅਰਦਾਸ ਕਰਨ ਲੱਗੀ ਕਿ ਮਹਾਰਾਜਾ! ਹੁਣ ਸਾਡਾ ਕੀ ਬਣੇਗਾ। ਤੇਰੇ ਬਹੁਰ ਸਾਡਾ ਕੌਣ ਹੈ, ਪਰ ਜਦੋਂ ਘਰ ਆਈ ਤਾਂ ਦੇਖ ਕੇ ਹੈਰਾਨ ਹੋ ਗਈ ਕਿ ਨਨਾਣ ਦੇ ਪੇਟ ਖਾਲੀ ਹੋ ਕੇ ਵਿਚੋਂ ਆਪੇ ਸਾਰਾ ਪਾਣੀ ਨਿਕਲ ਗਿਆ ਸੀ ਤੇ ਪੇਟ ਨਾਲ ਲੱਗਿਆ ਹੋਇਆ ਸੀ, ਬਖਾਰ ਵੀ ਟੁੱਟ ਗਿਆ। ਉਹ ਅੱਜ ਤੱਕ ਬਿਮਾਰ ਨਹੀਂ ਹੋਈ। ਜਦੋਕਿ ਡਾਕਟਰ ਕਹਿੰਦੇ ਸਨ ਇਹ ਨਹੀਂ ਬਚ ਸਕਦੀ।

ਇਸੇ ਤਰ੍ਹਾਂ ਇਕ ਹੋਰ ਕੇਸ ਦਾ ਮੈਨੂੰ ਪਤਾ ਹੈ। ਇਕ 20 ਕੁ ਸਾਲ ਦਾ ਬੱਚਾ ਇਥੇ ਮੇਰੇ ਪਾਸ ਆਇਆ ਉਸ ਨੇ ਰੋ ਰੋ ਕੇ ਕਿਹਾ ਮੇਰੀ ਮਾਂ ਬਹੁਤ ਬਿਮਾਰ ਹੈ। ਮੈਂ ਤੇ ਮੇਰੀ ਭੈਣ ਹੀ ਘਰ ਵਿਚ ਹਾਂ ਅਸੀਂ ਛੱਟੇ ਛੱਟੇ ਹਾਂ। ਮਾਂ ਕਿਹਿੰਦੀ ਸਾਡੇ ਵਿਆਹ ਹੋ ਜਾਣ ਪਰ ਮਾਂ ਨੂੰ ਕੋਈ ਦਵਾਈ ਨਹੀਂ ਲਗਦੀ। ਮੈਂ ਉਸ ਕਾਕੇ ਨੂੰ ਕਿਹਾ ਕਿੱਵੇਂ ਹਾਹਿਗੁਰੂ ਦੀ ਓਟ ਲੈ ਸਭ ਠੀਕ ਹੋ ਜਾਏਗਾ। ਚਾਰ ਦਿਨ ਬਾਅਦ ਉਹ ਬੱਚਾ ਫੇਰ ਆਇਆ ਤੇ ਕਹਿਣ ਲੱਗਾ ਕਿ ਹੁਣ ਮੇਰੀ ਮਾਂ ਨੂੰ ਦਵਾਈ ਲੱਗ ਗਈ ਹੈ ਤੇ ਹੁਣ ਉਹ ਘਰ ਹੀ ਹੈ। ਪੀ.ਜੀ.ਆਈ ਵਾਲਿਆਂ ਨੇ ਤਾਂ ਜਵਾਬ ਦੇ ਕੇ ਘਰ ਵਾਪਸ ਭੇਜ ਦਿੱਤੀ ਸੀ। ਸੋ ਵਾਹਿਗੁਰ ਵਾਸਤੇ ਤਾਂ ਇਹ ਗੱਲ ਕੋਈ ਆਖੀ ਨਹੀਂ ਹੈ। ਕਿਉਂਕਿ ਉਹ ਸਰਬ ਸ਼ਕਤੀਮਾਨ ਹੈ। ਕਿਉਂਕਿ -

**ਹਰਨ ਭਰਨ ਜਾ ਕਾ ਨੇੜ ਛੋਗੁ॥**

**ਪੰਨਾ - 284**

ਉਹ ਸਭ ਕੁਝ ਕਰ ਸਕਦਾ ਹੈ। ਜਿਥੇ ਕੋਈ ਵੀ ਆਸਰਾ ਨਾ ਹੋਵੇ ਉਥੇ ਪ੍ਰਭੂ ਦੇ ਨਾਮ ਦੀ ਓਟ ਹੋਇਆ ਕਰਦੀ ਹੈ। ਇਸ ਤਰ੍ਹਾਂ ਫੁਰਮਾਨ ਹੈ -

**ਧਾਰਨਾ - ਦਾਸ ਦੀ ਓਟ ਹੈ**

**ਨਾਮ ਪ੍ਰਭੂ ਦਾ ਪਿਆਰੇ -2, 2.**

**ਨਾਮ ਪ੍ਰਭੂ ਦਾ ਪਿਆਰੇ, -2, 2.**

**ਦਾਸ ਦੀ ਓਟ ਹੈ, ..... -2.**

**ਹਰਿ ਕਾ ਨਾਮ ਦਾਸ ਕੀ ਓਟ॥**

**ਹਰਿ ਕੈ ਨਾਮੰ ਉਧਰੇ ਜਨ ਕੋਟਿ॥**

**ਪੰਨਾ - 264**

ਜਿਹੜਾ ਕ੍ਰੋੜਾਂ ਬੰਦਿਆਂ ਦਾ ਆਧਾਰ ਕਰਨ ਵਾਲੇ ਦਾ ਦਾਸ ਬਣ ਗਿਆ ਉਸ ਦੀ ਓਟ ਹੋ ਜਾਇਆ ਕਰਦੀ ਹੈ। ਉਸ ਨੂੰ ਬਹੁਤ ਵੱਡਾ ਫਲ ਮਿਲਦਾ ਹੈ। ਬਾਣੀ ਪੜ੍ਹਣ ਤੋਂ ਲੈ ਕੇ realization ਤਕ ਸਾਰੀ ਕਿਰਿਆ ਨੂੰ 'ਨਾਮ' ਆਖਿਆ ਜਾਂਦਾ ਹੈ।

LL L L L L L L